

ਕਿਵੇਂ ਸਚਿਆਰਾ ਹੋਈਐ ?

(3)

ਸਤਿਨਾਮ ਸ੍ਰੀ ਵਾਹਿਗੁਰੂ,
 ਧੰਨ ਸ੍ਰੀ ਗੁਰੂ ਨਾਨਕ ਦੇਵ ਜੀਉ ਮਹਾਰਾਜਾ ।
 ਡੱਡਉਂਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥
 ਡੈਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥ ਪੰਨਾ

- 256

ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥
 ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥ ਪੰਨਾ

- 289

ਸਗਲ ਦੁਆਰ ਕਉ ਛਾਡਿਕੈ ਗਹਿਓ ਤੁਹਾਰੋ ਦੁਆਰ ॥
 ਬਾਂਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥
 ਧਾਰਨਾ - ਸਰਨ ਪਰਿਓ ਦਰਬਾਰੇ
 ਸੁਆਮੀ ਸਰਣ ਪਰਿਓ ਦਰਬਾਰੇ - 2, 4

ਸੁਆਮੀ ਸਰਨਿ ਪਰਿਓ ਦਰਬਾਰੇ ॥
 ਕੌਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥
 ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥
 ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ
 ਹਾਰੇ ॥
 ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ
 ਪਿਆਰੇ ॥

ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ
 ਨਿਵਾਰੇ ॥ ਪੰਨਾ - 714

ਪਿਛਲੇ ਹੋ ਚੁੱਕੇ ਵਿਚਾਰਾਂ ਦੇ ਸੰਖੇਪ ਰੂਪ ਵਿਚ ਜਾਣ ਦੀ ਮੈਂ ਕੋਈ ਆਵਸ਼ਕਤਾ ਨਹੀਂ ਸਮਝਦਾ ਕਿਉਂਕਿ ਤੁਸੀਂ ਸਾਰੇ ਹੀ ਕੂੜ ਦੀ ਪਾਲਿ ਤੋੜਨ ਲਈ ਅਤੇ ਸਚਿਆਰ ਰੂਪ ਨੂੰ ਸਮਝਣ ਲਈ ਸਤਿਸੰਗ ਵਿਚ ਆਉਂਦੇ ਹੋਏ। ਸੋ ਮੈਂ ਬੇਨਤੀ ਕਰਦਾ ਹਾਂ ਕਿ ਆਪ ਧਿਆਨ ਦੇ ਕੇ, ਸਾਵਧਾਨ ਹੋ ਕੇ, ਚਿਤ ਨੂੰ ਇਕਾਗਰ ਕਰਕੇ ਸਰਵਣ ਕਰੋ। ‘ਧਿਆਨ’ ਅੱਖਰ ਮੈਂ ਇਸ ਵਾਸਤੇ ਵਰਤਦਾ ਹਾਂ ਕਿਉਂਕਿ ਸਾਰੀ ਦੁਨੀਆਂ ਦੀਆਂ ਪੜ੍ਹਾਈਆਂ, ਸਾਰੀ ਦੁਨੀਆਂ ਦੇ ਕਾਰੋਬਾਰ ਉਸ ਸਮੇਂ ਤਕ ਭਲੀਭਾਂਤ ਨੇਪਰੇ ਨਹੀਂ ਚੜ੍ਹਦੇ ਜਦੋਂ ਤਕ ਅਸੀਂ ਧਿਆਨ ਦੀ ਕ੍ਰਿਆ ਨੂੰ ਪੂਰੀ ਤਰ੍ਹਾਂ ਨਹੀਂ ਅਪਣਾਅ ਲੈਂਦੇ। ਧਿਆਨ ਇਕ ਸਿਖਰ ਤੇ ਪਹੁੰਚਣ ਲਈ ਆਵਸ਼ਕ ਕ੍ਰਿਆ ਹੈ ਜਿਸ ਦੇ ਰਾਹੀਂ ਅਸੀਂ ਗੂੜ ਭੇਦ ਸਮਝ ਕੇ ਆਪਣੀ ਮਿਥੀ ਹੋਈ ਮੰਜ਼ਲ ਤੇ ਪਹੁੰਚਣ ਲਈ ਸਫਲ ਹੋ ਸਕਦੇ ਹਾਂ। ਜਦੋਂ ਤਕ ਕਿਸੇ ਗੱਲ ਵਿਚ ਪੂਰੀ ਤਰ੍ਹਾਂ ਧਿਆਨ ਨਾ ਲਾ

ਦੇਈਏ ਓਦੋਂ ਤੱਕ ਅਸੀਂ ਆਪਣੇ ਮਨੋਰਥ ਨੂੰ ਪ੍ਰਾਪਤ ਨਹੀਂ ਕਰ ਸਕਦੇ। ਭਾਵੇਂ ਕਿੰਨੇ ਜੋਰ ਨਾਲ ਬੋਲੋ, ਲਾਉਡ ਸਪੀਕਰ ਕਿਉਂ ਨਾ ਲਾ ਦੇਈਏ, ਬੋਲਣ ਵਾਲਾ ਵੀ ਆਪਣੇ ਪੂਰੇ ਜੋਰ ਨਾਲ ਬੋਲਦਾ ਰਹੇ, ਪਰ ਜੇ ਧਿਆਨ ਦਾ ਦਰਵਾਜ਼ਾ ਬੰਦ ਹੋਵੇ ਤਾਂ ਇਕ ਵੀ ਗੱਲ ਸੱਚੇ ਦੇ ਪਾਸ ਨਹੀਂ ਪਹੁੰਚ ਸਕਿਆ ਕਰਦੀ। ਧਿਆਨ ਇਕ ਬਹੁਤ ਵੱਡਾ ਸਾਧਨ ਹੈ ਜਿਸ ਦੇ ਬਾਰੇ ਗੁਰੂ ਮਹਾਰਾਜ਼ ਜੀ ਫੁਰਮਾਨ ਕਰਦੇ ਹਨ ਕਿ-

ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥

ਸਾਵਧਾਨ ਏਕਾਗਰ ਚੀਤ ॥

ਪੰਨਾ - 295

ਇਸ ਹੁਕਮ ਦੇ ਵਿਚ ਗੁਰੂ ਮਹਾਰਾਜ਼ ਜੀ ਧਿਆਨ ਦੀ ਸਾਵਧਾਨਤਾ ਤੇ ਜੋਰ ਦਿੰਦਿਆਂ ਫੁਰਮਾਉਂਦੇ ਹਨ ਕਿ ਪ੍ਰਭੂ ਦੀ ਉਸਤਤਿ ਸਾਵਧਾਨਤਾ ਤੇ ਚਿੱਤ ਦੀ ਇਕਾਗਰਤਾ ਨਾਲ ਕਰੋ ਜਿਸ ਨਾਲ ਅਸੀਂ ਗੁਰੂ ਦੇ ਸਿਧਾਂਤਾਂ ਨੂੰ ਸਮਝਣ ਲਈ ਆਪਣੇ ਆਪ ਨੂੰ ਤਿਆਰ ਕਰ ਲਈਏ। ‘ਸਾਵਧਾਨ’ ਫੁਜ ਦਾ ਕਾਸ਼ਨ (caution) ਹੈ, ਜਿਸ ਵਕਤ ਫੌਜ ਦਾ ਕਮਾਂਡਰ ‘ਸਾਵਧਾਨ’ ਅੱਖਰ ਮੁਖ ਤੋਂ ਉਚਾਰ ਦੇਵੇ ਤਾਂ ਸਾਰੇ ਇਕ ਦਮ ਬੁੱਤ ਬਣ ਕੇ ਖੜ੍ਹੇ ਜਾਂਦੇ ਹਨ। ਸਾਵਧਾਨ ਕਹਿਣ ਨਾਲ ਸਰੀਰ ਦੀਆਂ ਵਾਧੂ ਹਰਕਤਾਂ ਵਸ ਵਿਚ ਆ ਜਾਂਦੀਆਂ ਹਨ ਪਰ ਗੁਰੂ ਮਹਾਰਾਜ਼ ਜੀ ਨਾਲ ਹੀ ਫੁਰਮਾਨ ਕਰਦੇ ਹਨ ਕਿ ਇਕਾਗਰ ਚਿਤ ਹੋਣਾ ਆਵਸ਼ਕ ਹੈ। ਆਦਮੀ ਦੇ ਸਰੀਰ ਦੇ ਅੰਦਰ ਬੇਅੰਤ ਕਿਸਮ ਦੇ ਭਾਵ ਹਨ, ਬੇਅੰਤ ਕਿਸਮ ਦੇ ਅੰਦਾਜ਼ੇ ਹਨ, ਬੇਅੰਤ ਕਿਸਮ ਦੇ ਖੇਦ ਹਨ ਜਿਨ੍ਹਾਂ ਕਰਕੇ ਵਿਚਾਰ ਕਰਨ ਵਾਲੀ ਕ੍ਰਿਆ ਤੋਂ ਵਾਂਝਾ ਰਹਿ ਜਾਂਦਾ ਹੈ। ਆਦਮੀ ਦਾ ਮਨ ਪੰਜ ਕਲੋਸ਼ਾਂ ਨੇ ਘੰਗਿਆ ਪਿਆ ਹੈ, ਜੀਵਨ-ਦਰ-ਜੀਵਨ ਸਖਤ ਘਾਲਣਾ ਕਰਨ ਉੱਤੇ ਵੀ ਅਸੀਂ ਇਨ੍ਹਾਂ ਕਲੋਸ਼ਾਂ ਤੋਂ ਛੁਟ ਨਹੀਂ ਸਕਦੇ ਜੋ ਨਾ ਤਾਂ ਪੜ੍ਹੇ ਲਿਖੇ ਦੀ ਲਿਹਾਜ਼ ਕਰਦੇ ਹਨ ਅਤੇ ਨਾ ਬਹੁਤ ਪੈਸੇ ਵਾਲੇ ਦੀ ਲਿਹਾਜ਼ ਕਰਦੇ ਹਨ ਅਤੇ ਨਾ ਹੀ ਦਰ-ਦਰ ਭਟਕਣ ਵਾਲੇ ਨਾਲ ਕੋਈ ਹਮਦਰਦੀ ਹੈ ਜਿਸ ਤਰ੍ਹਾਂ ਅਮਰ ਵੇਲ, ਬਿਨਾਂ ਕਿਸੇ ਜੜ੍ਹ ਦੇ, ਦਰਖਤ ਨੂੰ ਢਕ ਲੈਂਦੀ ਹੈ ਅਤੇ ਉਸ ਦਾ ਰਸ ਚੂਸ ਕੇ ਦਿਨੋ-ਦਿਨ ਵਧਦੀ ਫੁਲਦੀ ਹੈ ਅਤੇ ਦਰਖਤ ਨੂੰ ਜੀਵਨ ਹੀਣਾ ਬਣਾਉਂਦੀ ਚਲੀ ਜਾਂਦੀ ਹੈ, ਠੀਕ ਇਸੇ ਤਰ੍ਹਾਂ ਨਾਲ ਮਾਨਵ ਜੀਵਨ ਨੂੰ ਇਹ ਕਲੋਸ਼ ਚਿੰਬੜੇ ਹੋਏ ਹਨ। ਬੰਦਾ ਪੜ੍ਹਦਾ-ਲਿਖਦਾ ਹੈ, ਪੈਸੇ ਕਮਾਉਂਦਾ ਹੈ, ਨਾਮਣਾ ਖਟਦਾ ਹੈ, ਸਤਿਕਾਰਯੋਗ ਪਦਵੀਆਂ ਪ੍ਰਾਪਤ ਕਰਦਾ ਹੈ, ਵੱਡੇ-ਵੱਡੇ award (ਇਨਾਮ) ਇਸਨੂੰ ਮਿਲਦੇ ਹਨ, ਲੋਕਾਂ ਵਾਸਤੇ ਪ੍ਰਿਆ ਬਣ ਜਾਂਦਾ ਹੈ, ਹਰ ਕੋਈ ਉਸ ਦਾ ਆਦਰ ਸਤਿਕਾਰ ਕਰਨ ਵਾਸਤੇ ਤਤਪਰ ਰਹਿੰਦਾ ਹੈ ਪਰ ਅੰਦਰ ਪਏ ਹੋਏ ਕਲੋਸ਼ਾਂ ਤੋਂ ਇਨ੍ਹਾਂ ਪ੍ਰਾਪਤੀਆਂ ਕਰਕੇ ਉਹ ਬਿਲਕੁਲ ਹੀ ਨਹੀਂ ਛੁਟ ਸਕਦਾ।

ਮੁਖ ਰੂਪ ਵਿਚ ਸਮਝਣ ਲਈ ਸੰਖੇਪ ਰੂਪ ਵਿਚ ਵਿਚਾਰ ਹੈ ਕਿ ਪਹਿਲਾ ਕਲੋਸ਼ **ਅਵਿਦਿਆ** ਦਾ ਹੋਇਆ ਕਰਦਾ ਹੈ, ਅਗਿਆਨ ਵੀ ਇਸਨੂੰ ਆਖਿਆ ਜਾ ਸਕਦਾ ਹੈ। ਅਵਿਦਿਆ ਦਾ ਜੋ ਕਾਰਜ ਹੈ ਉਹ ਅਣਹੋਈ ਚੀਜ਼ ਨੂੰ ਹੋਈ ਕਰਕੇ ਵਿਖਾ ਦਿੰਦੀ ਹੈ। ਆਦਮੀ ਦੀ ਬੁੱਧੀ ਇਸ ਵਿਚ ਪੂਰੀ ਤਰ੍ਹਾਂ ਪਰਚ ਜਾਂਦੀ ਹੈ। ਲੱਖ ਜਤਨ ਕਰਨ ਉਪਰ ਵੀ ਉਹ ਨਕਲ

ਵਿਚੋਂ ਅਸਲ ਵਿਚ ਨਹੀਂ ਜਾ ਸਕਦੀ। ਗੁਰੂ ਮਹਾਰਾਜ ਜੀ ਨੇ ਇਸ ਦੀ ਸਮੁੱਚਤਾ ਨੂੰ ਪ੍ਰਗਟ ਕਰਨ ਲਈ ਮ੍ਰਿਗ ਤ੍ਰਿਸ਼ਨਾ ਕਹਿ ਕੇ ਸਾਨੂੰ ਸਮਝਾਇਆ ਹੈ ਕਿ ਮ੍ਰਿਗ ਨੂੰ ਤਾਂ ਭੁਲੇਖਾ ਪੈਣਾ ਹੈ, ਮਨੁੱਖ ਨੂੰ ਵੀ 100% ਭੁਲੇਖਾ ਪੈ ਕੇ ਨਕਲੀ ਚੀਜ਼ ਅਸਲੀ ਪ੍ਰਤੀਤ ਦੇਣ ਲਗ ਜਾਂਦੀ ਹੈ ਜਿਵੇਂ ਕਿ ਕਈ ਪੇਸ਼ੀ ਇਕੱਠੇ ਹੋ ਕੇ ਜ਼ਮੀਨਾਂ ਖਰੀਦਣ ਲਈ ਬੀਕਾਨੇਰ ਦੇ ਮਾਰੂਬਲਾਂ ਵਿਚ ਘੁੰਮ ਰਹੇ ਸਨ। ਬੀਕਾਨੇਰ ਵਿਚ ਐਸੀਆਂ ਥਾਵਾਂ ਆਉਂਦੀਆਂ ਹਨ ਜਿਥੇ ਇਕ ਪਾਸੇ ਬਹੁਤ ਉਚੇ ਉਡਾਰ ਦੇ ਟਿਬਿਆਂ ਦੇ ਟਿੱਲੇ ਖੜ੍ਹੇ ਹਨ ਉਸਦੀ ਜੜ੍ਹ ਵਿਚ ਹੀ ਬਿਲਕੁਲ ਰੜਾ ਮੈਦਾਨ ਹੋਇਆ ਕਰਦਾ ਹੈ। ਜਦੋਂ ਧਰਤੀ ਭਖ ਜਾਵੇ ਉਸ ਵੇਲੇ ਉਹ ਰੜੇ ਮੈਦਾਨ ਦੇ ਵਿਚੋਂ ਪੂਰੀ ਤਰ੍ਹਾਂ ਭੁਲੇਖਾ ਪੈਂਦਾ ਹੈ ਕਿ ਟਿਬਿਆਂ ਦੇ ਵਿਚਾਲੇ ਦੀ ਠੰਢੇ ਪਾਣੀ ਦਾ ਦਰਿਆ ਵਗ ਰਿਹਾ ਹੈ। ਪਿਆਸ ਲੱਗੀ ਹੋਵੇ ਤਾਂ ਉਸ ਵੇਲੇ ਕਈਆਂ ਦੇ ਮਨ ਵਿਚ ਆ ਜਾਂਦਾ ਹੈ ਕਿ ਨਾਲ ਲਗਦੇ ਪਾਣੀ ਵਿਚ ਜਾ ਕੇ ਇਸ਼ਨਾਨ ਵੀ ਕਰੀਏ ਤੇ ਆਪਣੀ ਪਿਆਸ ਵੀ ਬੁਝਾਈਏ। ਸਿਆਣੇ ਆਦਮੀ ਉਨ੍ਹਾਂ ਨੂੰ ਦਸਦੇ ਹਨ ਕਿ ਇਹ ਤਾਂ ਨਿਗ੍ਰ ਦਾ ਭੁਲੇਖਾ ਹੈ, ਸੱਤਤਾ ਨਹੀਂ ਹੈ, ਦਰਅਸਲ ਇਥੇ ਪਾਣੀ ਦੀ ਇਕ ਬੂੰਦ ਵੀ ਨਹੀਂ। ਉਸ ਦੀ ਥਾਂ ਤੇ ਰੜਾ ਮੈਦਾਨ ਇਕ ਭੁਲੇਖਾ ਪ੍ਰਤੀਤ ਦਿੰਦਾ ਹੈ। ਆਦਮੀ ਤਾਂ ਸਮਝ ਜਾਂਦਾ ਹੈ ਪਰ ਪਸੂ ਦੀ ਬੁੱਧੀ ਅਲਪ ਹੋਣ ਕਰਕੇ ਉਸਨੂੰ ਪਤਾ ਨਹੀਂ ਲਗਦਾ ਜਿਸ ਬਾਰੇ ਗੁਰੂ ਮਹਾਰਾਜ ਜੀ ਮਿਰਗ ਦੀ ਬਾਤ ਕਰਦੇ ਹਨ। ਮਿਰਗਾਂ ਦੀਆਂ ਡਾਰਾਂ ਮਾਰੂਬਲਾਂ ਵਿਚ ਪਾਣੀ ਦੀ ਤਲਾਸ਼ ਵਿਚ ਸੈਂਕੜੇ ਮੀਲਾਂ ਤੇ ਭਟਕਦੀਆਂ ਹਨ। ਜਦੋਂ ਉਨ੍ਹਾਂ ਨੂੰ ਅਜਿਹਾ ਦਿੱਸ ਦਿਖਦਾ ਹੈ ਤਾਂ ਉਹ ਬੁਰੀ ਤਰ੍ਹਾਂ ਨਾਲ ਭੁਲੇਖੇ ਵਿਚ ਫਸ ਕੇ ਪਾਣੀ ਵਲ ਦੌੜਦੇ ਹਨ। ਜਿਉਂ-ਜਿਉਂ ਉਹ ਦੌੜਦੇ ਹਨ, ਪਾਣੀ ਹੋਰ ਅਗਾਂਹਾਂ-ਅਗਾਂਹਾਂ ਪ੍ਰਤੀਤ ਦਿੰਦਾ ਹੈ। ਕਈ ਵਾਰੀ ਕਈ ਹਰਨ ਥਕ ਕੇ ਮਰ ਜਾਂਦੇ ਹਨ ਇਸਨੂੰ ਮਿਰਗ ਤ੍ਰਿਸ਼ਨਾ ਦਾ ਜਲ ਆਖਿਆ ਜਾਂਦਾ ਹੈ। ਅਧਿਆਤਮਕਵਾਦ ਵਿਚ ਅੰਦੀਦਿਆ ਨੂੰ ਸਮਝਾਉਂਦੇ ਹੋਏ ਇਸ ਸ਼ਬਦ ਦਾ ਪ੍ਰਯੋਗ ਕਰਦੇ ਹਨ ਇਸ ਤਰ੍ਹਾਂ ਦਾ ਬੜਾ ਭਾਰੀ ਭੁਲੇਖਾ ਆਦਮੀ ਨੂੰ ਵੀ ਪੈਂਦਾ ਹੈ। ਮਟਕ ਚਾਨਣਾ ਹੋਵੇ ਜਿਸ ਵਿਚ ਦਿਸਦੀ ਚੀਜ਼ ਬਾਰੇ ਕੋਈ ਨਿਰਣਾ ਨਾ ਹੋ ਸਕਦਾ ਹੋਵੇ, ਪੂਰੀ ਤਰ੍ਹਾਂ ਜਾਣਿਆ ਨਾ ਜਾ ਸਕਦਾ ਹੋਵੇ ਕਿ ਜ਼ਮੀਨ ਤੇ ਪਈ ਚੀਜ਼ ਦਾ ਅਸਲ ਕੀ ਹੈ। ਹੋਰ ਦਾ ਹੋਰ ਚਿਤਰਵਦਾ ਹੈ, ਆਦਮੀ ਭੁਲੇਖਾ ਖਾਂਦਾ ਹੈ ਜਿਵੇਂ ਕਿ ਹਨੂਰੇ ਵਿਚ ਇਕ ਰੱਸੀ ਪਈ ਹੈ ਉਸ ਨੇ ਵਲ ਖਾਧੇ ਹੋਏ ਹਨ ਤਾਂ ਆਦਮੀ ਨੂੰ ਭੁਲੇਖਾ ਪੈਂਦਾ ਹੈ ਕਿ ਮੇਰੇ ਸਾਮੁਣੇ ਸਰਪ ਪਿਆ ਹੈ। ਜਿੰਨੀ ਦੇਰ ਤਕ ਹਨੂਰਾ ਰਹੇਗਾ ਉਸਦਾ ਮਨ ਓਨ੍ਹਾਂ ਦੇਰ ਤਕ ਕੰਪਾਏਮਾਨ ਰਹੇਗਾ, ਭੁਲੇਖੇ ਖਾਈ ਜਾਏਗਾ ਕਿ ਕਿਤੇ ਉਹ ਸਰਪ ਮੇਰੇ ਮੰਜੇ ਉਪਰ ਨਾ ਚੜ੍ਹ ਜਾਵੇ, ਕਿਤੇ ਨੇੜੇ ਹੀ ਛੁਪ ਜਾਵੇ, ਐਸਾ ਨਾ ਹੋਵੇ ਕਿ ਮੇਰੇ ਡੰਗ ਮਾਰੇ ਤੇ ਮੇਰੇ ਜੀਵਨ ਦੀ ਹਾਨੀ ਕਰੇ ਪਰ ਜਦੋਂ ਪ੍ਰਕਾਸ਼ ਦੀ ਪਹਿਲੀ ਕਿਰਨ ਚਮਕਾਰਾ ਮਾਰੇਗੀ ਤਾਂ ਉਸਨੂੰ ਸਮਝਣ ਵਿਚ ਬਿਲਕੁਲ ਹੀ ਦੇਰ ਨਹੀਂ ਲਗੇਗੀ। ਉਸ ਦੇ ਨੇਤਰ ਨਿਰਣੈਪੂਰਵਕ ਦੇਖ ਲੈਣਗੇ ਕਿ ਇਹ ਤਾਂ ਰੱਸੀ ਪਈ ਸੀ। ਇਸ ਤੋਂ ਮੈਂ ਸਾਰੀ ਰਾਤ ਅਕਾਰਨ ਹੀ ਡਰਦਾ ਰਿਹਾ।

ਇਸ ਤਰ੍ਹਾਂ ਹੋਰ ਅਨੇਕਾਂ ਉਦਾਹਰਣਾਂ ਹਨ ਜਿਹੜੀਆਂ ਇਸ ਗੱਲ ਨੂੰ

ਸਾਬਤ ਕਰਦੀਆਂ ਹਨ ਕਿ ਆਦਮੀ ਅਸਲ ਦੀ ਥਾਂ ਨਕਲ ਦੇਖ ਕੇ ਉਸਨੂੰ
 ਪੱਕੀ ਤਰ੍ਹਾਂ ਦੇ ਨਾਲ ਮੰਨ ਲੈਂਦਾ ਹੈ ਅਤੇ ਉਸ ਨਕਲ ਦੇ ਭੈਅ ਦੇ ਪ੍ਰਭਾਵ
 ਹੇਠ ਆਇਆ ਹੋਇਆ ਆਪਣੇ ਜੀਵਨ ਦੀ ਚਾਲ ਦਾ ਸੰਤੁਲਨ ਖੋ ਕੇ
 ਇਕ ਅਣਹੋਈ ਅਵਸਥਾ ਦੇ ਵਿਚ ਵਰਤਦਾ ਰਹਿੰਦਾ ਹੈ। ਮਨ ਵਿਚ ਜੋ
 ਭੁਲੇਖਾ ਪਿਆ ਉਸ ਨੇ ਅਸਲ ਨੂੰ ਨਕਲ ਵਿਚ ਬਦਲ ਦਿਤਾ। ਸਤਿ
 ਅਵਸਥਾ ਕੁਝ ਹੋਰ ਸੀ, ਬਸ ਇਸ ਭਰਮ ਦੇ ਉਪਜਣ ਨਾਲ ਹੋਰ ਦੀ ਹੋਰ
 ਹੀ ਹੋ ਗਈ। ਰੱਸੀ ਵਿਚ ਕਦੇ ਵੀ ਤਿੰਨ ਕਾਲ ਸੱਧ ਨਹੀਂ ਸਮਾਅ ਸਕਿਆ
 ਕਰਦਾ। ਰੜ੍ਹ ਮੈਦਾਨ ਦੇ ਵਿਚ ਤਿੰਨ ਕਾਲ ਕਦੇ ਦਰਿਆ ਨਹੀਂ ਵਗ
 ਸਕਿਆ ਕਰਦਾ ਪਰ ਆਦਮੀ ਦੀ ਸੂਝ ਆਪਣੇ ਮਨ ਵਿਚ ਆਈ ਹੋਈ
 ਅਵਸਥਾ ਦੇ ਮੁਤਾਬਿਕ ਆਪਣੇ ਮਨ ਦੀ ਧਾਰਨਾ ਤੋਂ ਵਿਪਰੀਤ ਨਹੀਂ ਹੁੰਦੀ।
 ਉਹ, ਜਦ ਤਕ ਹਨੁੰਗ ਹੈ ਰੱਸੀ ਵਿਚ ਸੱਧ ਹੀ ਸਮਝਦਾ ਰਹੇਗਾ। ਹਿਰਨ
 ਰੜ੍ਹ ਮੈਦਾਨ ਵਿਚ ਪਾਣੀ ਹੀ ਸਮਝਦਾ ਰਹੇਗਾ। ਸੋ ਇਸ ਤੋਂ ਪ੍ਰਤੀਤ
 ਹੋਇਆ ਕਿ ਆਦਮੀ ਦੇ ਮਨ ਵਿਚ ਅਜਿਹੀਆਂ ਹਾਲਤਾਂ ਵੀ ਪੈਦਾ ਹੋ
 ਸਕਦੀਆਂ ਹਨ ਜਿਨ੍ਹਾਂ ਦੇ ਕਾਰਨ ਉਹ ਅਸਲ ਸਤਿ ਅਵਸਥਾ ਨੂੰ ਛੱਡ
 ਕੇ ਵਹਿਮਾਂ ਤੇ ਭੁਲੇਖਿਆਂ ਤੋਂ ਉਪਜੀ ਭ੍ਰਾਂਤੀ ਨੂੰ ਸਤਿ ਸਮਝ ਲਵੇਗਾ। ਇਹ
 ਜੋ ਕ੍ਰਿਆ ਮਾਨਸਕ ਤੌਰ ਤੇ ਮਨ ਵਿਚ ਹੁੰਦੀ ਹੈ ਜਿਸ ਤੋਂ ਅਸਲ ਰੂਪ
 ਅਗਿਆਤ ਹੋ ਕੇ ਨਕਲ ਰੂਪ ਪ੍ਰਤੱਖ ਭਾਸਣ ਲਗ ਜਾਂਦਾ ਹੈ ਇਸਨੂੰ
 ਅਵਿਦਿਆ ਆਖਦੇ ਹਨ, ਅੱਗਿਆਨ ਆਖਦੇ ਹਨ। ਇਹ ਸਾਰਾ ਸੰਸਾਰ ਇਸ
 ਅਗਿਆਨ ਰੂਪੀ ਹਨੁੰਰੇ ਦੇ ਵਿਚ ਪੈਦਾ ਹੋਇਆ ਦੁਖੀ ਹੋ ਰਿਹਾ ਹੈ। ਇਹ
 ਇਕ ਚਿਤ ਦੀ ਹਾਲਤ ਹੈ ਜੋ ਜਗਿਆਸੂ ਨੂੰ ਪ੍ਰਮ ਪਦ ਦੀ ਪ੍ਰਾਪਤੀ ਤਕ
 ਪਹੁੰਚਣ ਵਿਚ ਬਹੁਤ ਹੀ ਰੁਕਾਵਟ ਸਿੱਧ ਹੁੰਦੀ ਹੈ। ਸਤਿ ਅਵਸਥਾ ਤਾਂ
 ਇਹ ਹੈ ਕਿ ਵਾਹਿਗੁਰੂ ਆਪ ਹੀ ਇਕ ਤੋਂ ਅਨੇਕ ਰੂਪ ਵਿਚ ਖੇਲ੍ਹ ਕਰ
 ਰਿਹਾ ਹੈ। ਆਪ ਹੀ ਸੁੰਨ ਤੋਂ ਸਾਕਾਰ ਹੋ ਕੇ ਪਸਰਿਆ ਹੋਇਆ ਹੈ। ਜਿਸ
 ਤਰ੍ਹਾਂ ਨਾਲ ਇਕ ਬੋਹੜ ਦਾ ਬੀਜ ਖਸ-ਖਸ ਦੇ ਦਾਣੇ ਜਿੱਡਾ ਹੋਇਆ
 ਕਰਦਾ ਹੈ ਪਰ ਜਦੋਂ ਉਹ ਪਸਾਰੇ ਵਿਚ ਆਉਂਦਾ ਹੈ ਤਾਂ ਕਈ-ਕਈ
 ਏਕੜਾਂ ਦੇ ਵਿਚ ਫੈਲ ਜਾਂਦਾ ਹੈ ਜਿਸ ਦੀਆਂ ਜੜ੍ਹਾਂ ਧਰਤੀ ਵਿਚ ਜੜੀਆਂ
 ਜਾਂਦੀਆਂ ਹਨ। ਲੱਖ ਜਤਨ ਕਰਨ ਤੋਂ ਬਾਦ ਵੀ ਜੇ ਕਿਸੇ ਨੂੰ ਸਮਝਾਈਏ
 ਕਿ ਇਹ ਤਾਂ ਖਸ-ਖਸ ਜਿੱਡੇ ਦਾਣੇ ਤੋਂ ਵੱਡਾ ਬਿੰਡ ਬਣਿਆ ਹੈ ਵਿਸ਼ਾਲ
 ਬਿੰਡ ਨਜ਼ਗੀ ਪੈਂਦਾ ਹੈ। ਇਸੇ ਤਰ੍ਹਾਂ ਨਾਲ ਮਹਾਰਾਜ ਜੀ ਫੁਰਮਾਨ ਕਰਦੇ
 ਹਨ ਕਿ -

ਪਾਰਬ੍ਰਹਮ ਕੇ ਸਗਲੇ ਠਾਉ॥
ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ॥
ਆਪੇ ਕਰਨ ਕਰਾਵਨ ਜੋਗੁ॥
ਪ੍ਰਭ ਭਾਵੈ ਸੋਈ ਛੁਨਿ ਹੋਗੁ॥
ਪਸਰਿਓ ਆਪਿ ਹੋਇ ਅਨਤ ਤਰੰਗ॥
ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ॥
ਜੇਸੀ ਮਤਿ ਦੇਇ ਤੈਸਾ ਪਰਗਾਸ॥
ਪਾਰਬ੍ਰਹਮੁ ਕਰਤਾ ਅਬਿਨਾਸ॥

ਸਦਾ ਸਦਾ ਸਦਾ ਦੱਇਆਲੁ॥
ਸਿਮਰਿ ਸਿਮਰਿ ਨਾਨਕ ਭਏ ਨਿਹਾਲੁ॥
ਪੰਨਾ - 275

ਇਸ ਨਿਸ਼ਚੇ ਤੋਂ ਵਿਪਰੀਤ ਸਾਰੀ ਜਿੰਦਗੀ ਆਪਣੇ ਅੰਦਰ ਇਸ ਇਕ ਤੋਂ ਅਨੇਕ ਹੋਈ ਅਵਸਥਾ ਨੂੰ ਭੁਲ ਕੇ ਆਪਣੇ ਆਪ ਨੂੰ ਵੱਖਰਾ ਸਮਝਣਾ ਅਤੇ ਪ੍ਰਮੇਸ਼ਰ ਦੀ ਥਾਂ ਦੇ ਉਪਰ ਉਸਨੂੰ ਮਾਇਆ ਦੇ ਰੂਪ ਵਿਚ ਤਕਣਾ; ਇਸ ਸਾਰੀ ਕ੍ਰਿਆ ਨੂੰ ਅਵਿਦਿਆ ਆਖਦੇ ਹਨ। ਜਦੋਂ ਤਕ ਆਦਮੀ ਦੇ ਅੰਦਰ ਅਵਿਦਿਆ ਹੈ ਉਸਨੂੰ ਸਤਿ ਦਾ ਕੋਈ ਵੀ ਪ੍ਰਕਾਸ਼ ਨਹੀਂ ਛੇਂਹਦਾ। ਉਹ ਆਪਣੇ ਅੰਧੇਰ ਘੁੱਪ ਦੇ ਅੰਦਰ ਅੰਧਕਾਰਮਈ ਜੀਵਨ ਬਤੀਤ ਕਰਕੇ ਇਸ ਸੰਸਾਰ ਤੋਂ ਆਪਣਾ ਜਨਮ ਬਿਰਬਾ ਗੁਆ ਕੇ ਚਲਾ ਜਾਂਦਾ ਹੈ।

ਚਿਤ ਦੇ ਅੰਦਰ ਜੋ ਦੂਸਰੀ ਅੰਧਕਾਰ ਬਿਰਤੀ ਹੈ ਉਸਨੂੰ **ਅਭਿਨਿਵੇਸ਼** ਆਖਦੇ ਹਨ ਜਿਸ ਦੇ ਅਸਰ ਕਰਕੇ ਇਹ ਜੀਵ ਸਤਿ ਬਾਣੀ ਨੂੰ ਹਿਰਦੇ ਵਿਚ ਧਾਰਨ ਨਹੀਂ ਕਰਦਾ। ਆਪਣੇ ਆਪ ਨੂੰ ਪਰਿਵਰਤਨਸ਼ੀਲ ਸਮਝਦਾ ਹੈ, ਅਮਰ ਆਤਮਾ ਦਾ ਅੰਸ ਨਹੀਂ ਸਮਝਦਾ। ਵੇਦ ਸਾਸ਼ਤਰ, ਕੁਰਾਨ ਸ਼ਰੀਫ, ਬਾਈਬਲ, ਗੁਰੂ ਗ੍ਰੰਥ ਸਾਹਿਬ ਜੀ ਆਦਿ ਸਾਰੇ ਪੂਜਨੀਕ ਉਪਦੇਸ਼ ਇਸਨੂੰ ਗਿਆਨ ਕਰਾਉਂਦੇ ਹਨ ਪਰ ਇਹ ਉਨ੍ਹਾਂ ਦੇ ਸਤਿ ਬਚਨਾਂ ਨੂੰ ਬਿਲਕੁਲ ਹੀ ਨਹੀਂ ਮੰਨਦਾ। ਸਤਿ ਬਚਨਾਂ ਤੋਂ ਉਲਟ ਸੋਚਣਾ ਅਤੇ ਸਦਾ ਮੌਤ ਦਾ ਭੈ ਬਣਿਆ ਰਹਿਣਾ ਅਭਿਨਿਵੇਸ਼ ਕਲੋਸ਼ ਕਹਾਉਂਦਾ ਹੈ ਜਿਸ ਦੇ ਅਸਰ ਅਧੀਨ ਉਹ ਸਦਾ ਚਾਹੁੰਦਾ ਹੈ ਕਿ ਮੇਰਾ ਅੰਤ ਨਾ ਆਵੇ, ਅਜੇ ਤੱਕ ਤਾਂ ਮੈਂ ਵਿਸ਼ੇ ਵੀ ਪੂਰੀ ਤਰ੍ਹਾਂ ਨਹੀਂ ਭੋਗੇ, ਮਕਾਨ ਅਜੇ ਮੈਂ ਬਣਾਏ ਨਹੀਂ, ਬਿਜਨਸਾਂ ਅਜੇ ਮੈਂ ਪੂਰੀ ਤਰ੍ਹਾਂ ਚਲਾਈਆਂ ਨਹੀਂ। ਸਦਾ ਇਹ ਸੋਚਦਾ ਹੈ ਕਿ ਮੇਰੇ ਸਰੀਰ ਦਾ ਵਿਸ਼ਿਆਂ ਆਦਿ ਤੋਂ ਵਿਯੋਗ ਨਾ ਹੋਵੇ। ਆਤਮਾ ਕੇਵਲ ਇਕ ਰਸ, ਸਨਾਤਨ, ਅਜਰ, ਸਤਿ, ਚਿਤ, ਅਨੰਦ ਹੈ ਪ੍ਰੰਤੂ ਰਾਗ, ਦ੍ਰਿਸ਼ ਦੇ ਕਾਰਨ ਇਸ ਜੀਵ ਦੀ ਬਿਰਤੀ ਆਤਮ ਪਦ ਤੋਂ ਗਿਰ ਕੇ ਦੇਹ ਅਧਿਆਸ ਵਿਚ ਫਸ ਜਾਂਦੀ ਹੈ ਅਤੇ ਦੇਹ ਨੂੰ ਹੀ ਆਤਮਾ ਮੰਨਣ ਲਗ ਜਾਂਦਾ ਹੈ। ਮਰਖ ਤੋਂ ਲੈ ਕੇ ਪੜ੍ਹੇ ਲਿਖੇ ਬੰਦੇ ਤਕ ਆਪਣੇ ਸਰੂਪ ਨੂੰ ਭੁੱਲੇ ਰਹਿੰਦੇ ਹਨ ਅਤੇ ਪੈੱਜ ਭੁਤਕ ਨਾਸ਼ਵਾਨ ਸਰੀਰ ਦੀ ਰਖਸ਼ਾ ਵਿਚ ਹਰ ਸਮੇਂ ਲੱਗੇ ਰਹਿੰਦੇ ਹਨ। ਇਸ ਮਿਰਤੂ ਦੇ ਭੈ ਦੇ ਦ੍ਰਿੜ੍ਹ ਸੰਸਕਾਰ ਜੋ ਚਿੱਤ ਵਿਚ ਪੈਂਦੇ ਹਨ ਉਨ੍ਹਾਂ ਨੂੰ ਅਭਿਨਿਵੇਸ਼ ਕਲੋਸ਼ ਕਹਿੰਦੇ ਹਨ। ਇਸ ਅਭਿਨਿਵੇਸ਼ ਤੋਂ ਛੁਟਕਾਰਾ ਪਾਉਣ ਵਾਸਤੇ ਹੀ ਸਾਕਾਮ ਕਰਮ ਕੀਤੇ ਜਾਂਦੇ ਹਨ ਜਿਨ੍ਹਾਂ ਕਰਮਾਂ ਦੀਆਂ ਵਾਸ਼ਨਾਵਾਂ ਚਿਤ-ਭੂਮੀ ਵਿਚ ਬੈਠ ਕੇ ਵਰਤਮਾਨ ਤੇ ਅਗਲੇ ਜਨਮ ਵਿਚ ਦੇਣ ਵਾਲੀਆਂ ਹੋਇਆ ਕਰਦੀਆਂ ਹਨ। ਇਨ੍ਹਾਂ ਸਾਕਾਮ ਕਰਮਾਂ ਦੇ ਕਾਰਨ ਹੀ ਜਨਮ, ਜਾਤ, ਉਮਰ ਤੇ ਭੋਗ ਮਿਲਿਆ ਕਰਦੇ ਹਨ। ਜਨਮ, ਜਾਤ, ਉਮਰ ਤੇ ਭੋਗਾਂ ਵਿਚ ਪਾਪਾਂ ਪੁੰਨਾਂ ਦੇ ਅਨੁਸਾਰ ਸੁਖ ਦੁਖ ਮਿਲਦਾ ਹੈ। ਸਤੋਂ ਗੁਣੀ ਬਿਰਤੀ ਦੁਆਰਾ ਕੀਤੇ ਹੋਏ ਅਹਿੰਸਾਤਮਕ ਕਰਮ, ਪੁੰਨ ਦੂਸਰਿਆਂ ਨੂੰ ਸੁੱਖ ਪਹੁੰਚਾਉਣ ਵਾਲੇ ਕਰਮਾਂ ਤੋਂ ਜਨਮ, ਉਮਰ ਅਤੇ ਭੋਗਾਂ ਵਿਚ ਸੁਖ ਮਿਲਦਾ ਹੈ ਅਤੇ ਪਾਪ, ਹਿੰਸਾਤਮਕ ਵਾਲੇ ਕਰਮਾਂ ਤੋਂ ਦੁਖ ਮਿਲਦਾ ਹੈ। ਇਸ ਪ੍ਰਕਾਰ ਕਲੋਸ਼ਾਂ ਦੁਆਰਾ, ਕਰਮ ਅਨੁਸਾਰ ਬਹੁਤ ਦੁਖ ਹੁੰਦੇ ਹੋਏ ਇਸ ਦੁਖਮਈ ਸੰਸਾਰ ਚੱਕਰ ਵਿਚ ਪੁੰਮਦੇ ਹੋਏ ਪਾਣੀ ਅਨੇਕ ਪ੍ਰਕਾਰ ਦੇ ਦੁਖਾਂ ਨੂੰ ਪਾਪਤ ਹੁੰਦੇ ਹਨ। ਇਹ ਜਨਮ ਮਰਨ

ਮਹਾਨ ਦੁਖਾਂ ਦੀ ਨਵਿਰਤੀ ਵਾਸਤੇ ਨਿਸ਼ਕਾਮ ਹੋ ਕੇ ਸਾਧਨ ਅਨੁਸਾਰ ਅੰਤਰ
ਮੁਖ ਹੋ ਕੇ ਸਰਲ ਮਾਰਗ ਗੁਰੂ ਮਹਾਰਾਜ ਜੀ ਨੇ ਦਸਿਆ ਹੈ-

**ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ॥
ਕਲਿ ਕਲੇਸ਼ ਤਨ ਮਾਹਿ ਮਿਟਾਵਉ ॥**
ਪੰਨਾ - 262

ਅਸਿਮਿਤਾ ਕਲੇਸ਼ - ਦਿੱਸਟਾ ਦੇਖਣ ਵਾਲਾ ਜੀਵ ਅਤੇ
ਦਰਸਾਉਣ ਵਾਲਾ ਚਿਤ ਜੋ ਜੜ੍ਹ ਹੈ, ਉਹ ਤੇ ਜੀਵ ਇਕੋ ਜਿਹੇ ਲਗਣੇ,
ਅਸਿਮਿਤਾ ਕਲੇਸ਼ ਕਹਾਉਂਦਾ ਹੈ। ਜੀਵ ਆਤਮਾ ਦਿੱਸਟਾ ਹੈ, ਚਿਤ ਦਿਖਾਉਣ
ਵਾਲਾ ਉਸ ਦਾ ਕਾਰਨ ਹੈ। ਆਤਮਾ ਚੇਤਨ ਹੈ, ਚਿਤ ਜੜ੍ਹ ਹੈ; ਆਤਮਾ
ਕ੍ਰਿਆ ਰਹਿਤ ਹੈ, ਚਿਤ ਕ੍ਰਿਆਸੀਲ ਹੈ; ਆਤਮਾ ਨਿਰਗੁਣ ਹੈ ਅਤੇ ਕੇਵਲ
ਹੈ, ਚਿਤ ਤਿੰਨਾਂ ਗੁਣਾਂ ਸਮੇਤ ਦੁਖ ਰੂਪ ਹੈ। ਆਤਮਾ ਕਿਸੇ ਕਿਸਮ ਦੇ
ਪ੍ਰਣਾਮ (ਬਦਲੀ) ਤੋਂ ਰਹਿਤ ਹੈ; ਚਿਤ ਪ੍ਰਣਾਮਸੀਲ ਹੈ; ਆਤਮਾ ਸੁਆਮੀ ਹੈ
ਅਤ ਚਿਤ ਉਸਦੀ ਬਿਭੂਤੀ ਸੰਪਦਾ ਹੈ; ਇਸ ਪ੍ਰਕਾਰ ਇਹ ਦੌਨੋਂ ਹੀ ਚੇਤਨ
ਆਤਮਾ ਅਤੇ ਜੜ੍ਹ ਚਿਤ ਅਤਿਅੰਤ ਭਿੰਨ ਹਨ। ਪ੍ਰੰਤੂ ਅਵਿਦਿਆ ਦੇ ਕਾਰਨ
ਦੌਨੋਂ ਇਕੋ ਜਿਹੇ ਪ੍ਰਤੀਤ ਦੇ ਰਹੇ ਹਨ। ਇਸ ਜੀਵ ਨੂੰ ਆਪਣੇ ਆਪ ਦਾ
ਗਿਆਨ ਨਹੀਂ ਹੈ ਇਹ ਆਪਣੇ ਆਪ ਨੂੰ ਆਤਮ ਸਰੂਪ ਤੋਂ ਵਿਮੁਖ ਹੋ ਕੇ
ਅਵਿਦਿਆ ਦੇ ਕਾਰਨ ਚਿਤ ਹੀ ਸਮਝਦਾ ਹੈ। ਬਿਰਤੀ ਵਿਚ ਅਜਿਹਾ ਭਾਨ
ਹੋਣਾ ਅਸਿਮਿਤਾ ਕਲੇਸ਼ ਕਹਾਉਂਦਾ ਹੈ। ਇਸਨੂੰ ਹਿਰਦੇ ਗ੍ਰੰਥੀ ਵੀ ਆਖਦੇ
ਹਨ। ਇਹ ਹਿਰਦੇ ਗ੍ਰੰਥੀ ਅੰਸੰਗ ਆਤਮਾ ਤੇ ਚਿਤ ਦਾ ਪ੍ਰਸਪਰ ਘਨਿਸ਼ਟ
ਸਬੰਧ ਜਨਾਉਣ ਦਾ ਕਾਰਣ ਸਬੰਧ ਹੈ ਇਸ ਸਬੰਧ ਦੇ ਕਾਰਨ ਆਤਮਾ
ਵਿਚ ਬੰਧਨ ਦਾ ਅਰੋਪ ਹੁੰਦਾ ਹੈ ਜੋ ਕਿ ਬਿਲਕੁਲ ਹੀ ਅੰਸੰਗ, ਅਚਾਹ ਹੈ।
ਇਸ ਅਸਿਮਿਤਾ ਕਲੇਸ਼ ਦੇ ਕਾਰਨ ਮਨ ਇੰਦ੍ਰਿਆਂ ਅਤੇ ਸਰੀਰ ਦੇ ਵਿਚੋਂ
ਆਤਮਾ ਭਾਵ ਪ੍ਰਤੀਤ ਦਿੰਦਾ ਹੈ, ਜਿਸ ਤੋਂ ਹੰਗਤਾ ਤੇ ਮਮਤਾ ਦੇ ਦੋ ਰੂਪ
ਜਿਨ੍ਹਾਂ ਨੂੰ ਹਉਮੈ ਕਿਹਾ ਜਾਂਦਾ ਹੈ, ਇਸ ਅਗਿਆਨ ਵਸ ਸਰੀਰ ਨੂੰ, ਚਿਤ
ਨੂੰ, ਮਨ ਨੂੰ ਸੁਖ ਪ੍ਰਹੁੰਚਾਉਣ ਵਾਲੀਆਂ ਚੀਜ਼ਾਂ ਦੇ ਨਾਲ ਲਗਾਓ ਹੋ ਜਾਂਦਾ
ਹੈ ਜਿਸ ਕਾਰਨ ਰਾਗ ਕਲੇਸ਼ ਆਦਮੀ ਦੇ ਮਨ ਵਿਚ ਉਤਪੰਨ ਹੋਇਆ
ਕਰਦਾ ਹੈ।

ਰਾਗ ਕਲੇਸ਼ - (Attachment)- ਸੁਖ ਪ੍ਰਾਪਤ ਕਰਨ ਦੇ ਪਿਛੇ
ਜੋ ਚਿੱਤ ਵਿਚ ਉਸਦੇ ਭੋਗ ਦੀ ਇੱਛਾ ਰਹਿੰਦੀ ਹੈ ਉਸਨੂੰ ਰਾਗ ਕਿਹਾ
ਜਾਂਦਾ ਹੈ, ਭਾਵ ਇਹ ਹੈ ਕਿ ਸਰੀਰ ਇੰਦ੍ਰਿਆਂ ਅਤੇ ਮਨ ਇੰਨ੍ਹਾਂ ਚੀਜ਼ਾਂ,
ਇਨ੍ਹਾਂ ਸੁਖਾਂ ਦੀ ਲੋਚਾ ਵਿਚ ਜਿਨ੍ਹਾਂ ਵਸਤੂਆਂ ਵਿਚੋਂ, ਜਿਨ੍ਹਾਂ ਵਿਸ਼ਿਆਂ
ਵਿਚੋਂ ਸੁਖ ਦੀ ਪ੍ਰਾਪਤੀ ਅਨੁਭਵ ਹੁੰਦੀ ਹੈ ਅਤੇ ਇਨ੍ਹਾਂ ਦੀ ਪ੍ਰਾਪਤੀ ਵਾਸਤੇ
ਜੋ ਇਛਿਆ ਰੂਪੀ ਤ੍ਰਿਸ਼ਨਾ ਅਤੇ ਲੋਭ ਪੈਦਾ ਹੋ ਜਾਂਦਾ ਹੈ ਉਸ ਦੇ
ਸੰਸਕਾਰ ਚਿਤ ਵਿਚ ਪੈ ਜਾਂਦੇ ਹਨ; ਇਨ੍ਹਾਂ ਨੂੰ ਰਾਗ ਕਲੇਸ਼ ਕਿਹਾ ਜਾਂਦਾ
ਹੈ। ਇਹ ਰਾਗ (attachment) ਹੀ ਦਵੈਸ਼ ਦਾ ਕਾਰਨ ਬਣ ਜਾਂਦਾ ਹੈ
ਕਿਉਂਕਿ ਚਿਤ ਵਿਚ ਰਾਗ ਦੇ ਸੰਸਕਾਰ ਦ੍ਰਿੜ੍ਹ ਹੋਣ ਕਰਕੇ ਜਿਹੜੀਆਂ
ਚੀਜ਼ਾਂ ਸੁਖ ਦੇਣ ਵਾਲੀਆਂ ਪ੍ਰਤੀਤ ਹੁੰਦੀਆਂ ਹਨ, ਜਿਨ੍ਹਾਂ ਦੀ ਪ੍ਰਾਪਤੀ
ਵਾਸਤੇ ਮਨ ਅਤਿਅੰਤ ਹੀ ਵਿਆਕੁਲ ਹੋ ਜਾਂਦਾ ਹੈ ਅਤੇ ਵਿਸ਼ੇ ਭੋਗਾਂ ਦੀ

ਪ੍ਰਾਪਤੀ ਵਿਚ ਜਿਨ੍ਹਾਂ ਮਨੁੱਖਾਂ, ਜੀਵ-ਜੰਤੂਆਂ ਵਲੋਂ ਵਿਘਨ ਪੈਂਦਾ ਪ੍ਰਤੀਤ ਹੋਵੇ ਉਹ ਭਾਵਨਾ ਜੋ ਹਿਰਦੇ ਵਿਚ ਜਾਗਦੀ ਹੈ ਉਸਨੂੰ ਦੈਸ਼ ਆਖਿਆ ਜਾਂਦਾ ਹੈ।

ਦੈਸ਼ - ਸੁਖ ਦੀ ਇੱਛਾ ਪੂਰਨ ਨਾ ਹੋਣ ਦੇ ਉਪਰੰਤ ਆਦਮੀ ਦਾ ਮਨ ਡਾਵਾਂਡੋਲ ਹੋ ਜਾਂਦਾ ਹੈ ਅਤੇ ਉਹ ਇਹ ਜਾਨਣ ਦੀ ਕੋਸ਼ਿਸ਼ ਕਰਦਾ ਹੈ ਕਿ ਕਿਸੇ ਨੇ ਮੇਰੇ ਕਾਰਜ ਵਿਚ ਵਿਘਨ ਤਾਂ ਨਹੀਂ ਪਾ ਦਿਤਾ। ਉਹਦੇ ਮਨ ਵਿਚ ਬਹੁਤ ਸਾਰੀਆਂ ਗੱਲਾਂ ਆ ਜਾਂਦੀਆਂ ਹਨ। ਕਦੇ ਤਾਂ ਉਹ ਸੋਚਦਾ ਹੈ ਕਿ ਮੇਰੇ ਕੰਮ ਵਿਚ ਰੁਕਾਵਟਾਂ ਸ਼ਾਇਦ ਗੁਪਤ ਸ਼ਕਤੀਆਂ ਵਲੋਂ ਪੈਂਦੀਆਂ ਹਨ, ਕਦੇ ਉਹ ਆਪਣੇ ਵਿਰੋਧੀਆਂ ਨੂੰ ਚਿਤਵਦਾ ਹੈ ਕਿ ਉਨ੍ਹਾਂ ਨੇ ਮੇਰੇ ਕੰਮ ਵਿਚ ਅੜਿੱਕਾ ਪਾ ਦਿਤਾ। ਕਦੇ ਉਹ ਆਪਣੀ ਕਿਸਮਤ ਨੂੰ ਕੋਸਦਾ ਹੈ ਕਿ ਮੇਰੀ ਕਿਸਮਤ ਵਿਚ ਹੀ ਕੋਈ ਗੜਬੜ ਹੋ ਗਈ ਅਤੇ ਕੋਈ ਅਜਿਹਾ ਗ੍ਰਹਿ ਪੈ ਗਿਆ ਹੈ ਜੋ ਮੇਰੇ ਚਲਦੇ ਕੰਮਾਂ ਵਿਚ ਵਿਘਨਕਾਰੀ ਹੋ ਰਿਹਾ ਹੈ ਯਥਾਸ਼ਕਤ ਇਨ੍ਹਾਂ ਗੱਲਾਂ ਦੇ ਉਪਾਂ ਸੋਚਦਾ ਹੈ। ਕਈ ਵਾਰੀ ਉਸਨੂੰ ਪਤਾ ਲਗ ਜਾਂਦਾ ਹੈ ਕਿ ਫਲਾਣਾ-ਫਲਾਣਾ ਬੰਦਾ ਮੇਰੇ ਕੰਮਾਂ ਵਿਚ ਵਿਘਨ ਪਾਉਣ ਲਈ ਕਸੂਰਵਾਰ ਹੈ। ਇਸ ਤਰ੍ਹਾਂ ਦੀ ਚਿਤਵਨੀ ਨਾਲ ਚਿਤ ਥਿਰ ਨਹੀਂ ਰਹਿੰਦਾ, ਚਿਤ ਵਿਚ ਉਥਲ-ਪੁਥਲ ਹੋ ਜਾਂਦੀ ਹੈ। ਬਦਲੇ ਦੀ ਭਾਵਨਾ ਸ਼ੁਰੂ ਹੋ ਜਾਂਦੀ ਹੈ, ਵੈਰ ਵਿਰੋਧ, ਬਦਲਾ ਲੈਣ ਲਈ ਨੀਵੇਂ ਤੋਂ ਨੀਵਾਂ ਕੰਮ ਕਰਨ ਲਈ ਤਿਆਰ ਹੋ ਜਾਂਦਾ ਹੈ। ਵਾਸ਼ਨਾਵਾਂ ਚਿਤ ਦੀਆਂ ਪੁਰੀਆਂ ਨਹੀਂ ਹੁੰਦੀਆਂ, ਇਨ੍ਹਾਂ ਕਾਰਨਾਂ ਕਰਕੇ ਉਸ ਦੇ ਚਿਤ ਵਿਚ ਵੈਰ ਵਿਰੋਧ, ਬਦਲਾ ਲਉ ਕ੍ਰੋਧ, ਸਰੀਰ ਦਾ ਨਾਸ਼ ਕਰਨਾ ਸ਼ੁਰੂ ਕਰ ਦਿੰਦਾ ਹੈ ਅਤੇ ਚਿਤ ਵਿਚ ਸਦਾ ਹੀ ਅਸ਼ਾਂਤੀ ਬਣੀ ਰਹਿੰਦੀ ਹੈ। ਜੀਵਨ ਦੀ ਨਿਸਫਲਤਾ ਅਨੁਭਵ ਕਰਕੇ ਲੰਬੇ ਹਉਕੇ ਲੈਂਦਾ ਹੈ ਤੇ ਦੂਸਰਿਆਂ ਨੂੰ ਦੋਸ਼ੀ ਠਹਿਰਾਉਂਦਾ ਹੈ। ਉਸ ਦਾ ਜੀਵਨ ਸ਼ਾਂਤੀ, ਸੰਤੋਖ ਤੋਂ ਬੇਮੁਖ ਹੋ ਕੇ ਨਰਕ ਦੇ ਤੁਲ ਹੋ ਜਾਂਦਾ ਹੈ। ਦੁਖਾਂ ਦੀ ਅਤਿਅੰਤ ਨਵਿਰਤੀ ਅਤੇ ਸੁਖ ਪ੍ਰਾਪਤੀ ਦੇ ਜੋ ਹਿਰਦੇ ਵਿਚ ਦਿੜ੍ਹੇ ਸੰਸਕਾਰ ਹਨ ਉਹ ਵੀ ਅਭਿਨਵੇਸ਼ ਕਲੋਸ਼ ਦੇ ਕਾਰਨ ਹੋਇਆ ਕਰਦੇ ਹਨ। ਸੋ ਇਸੇ ਤਰ੍ਹਾਂ ਨਾਲ ਇਹ ਜੀਵ ਪੰਜਾਂ ਕਲੋਸ਼ਾਂ ਦੇ ਵਸ ਵਿਚ ਪਿਆ ਹੋਇਆ ਬਾਹਰਮੁਖ ਰਹਿੰਦਾ ਹੈ। ਇਨ੍ਹਾਂ ਸੰਸਕਾਰਾਂ ਕਰਕੇ ਉਸਦਾ ਜਨਮ ਮਰਨ ਦਾ ਚੱਕਰ ਨਹੀਂ ਮਿਟਦਾ। ਇਹ ਜੋ ਚਿਤ ਦੀਆਂ ਪੰਜ ਬਿਰਤੀਆਂ ਹਨ, ਇਨ੍ਹਾਂ ਪੰਜ ਵਿਭਾਗਾਂ ਵਿਚ ਸਾਰਾ ਸੰਸਾਰ ਵੰਡਿਆ ਪਿਆ ਹੈ। ਇਨ੍ਹਾਂ ਪੰਜਾਂ ਦਾ ਸਮੁਦਾਇ ਹੀ ਸੰਸਾਰ ਦਾ ਸਰੂਪ ਹੈ। ਅੰਤਸ਼ਕਰਣ ਵਿਚ ਅਨੇਕਾਂ ਵਿਭਾਗ ਹਨ, ਸਿਆਣਿਆਂ ਨੇ ਅਜਿਹੀਆਂ ਬਿਰਤੀਆਂ ਨੂੰ 50 ਵਿਭਾਗਾਂ ਵਿਚ ਵੰਡਿਆ ਹੈ, ਜਿਨ੍ਹਾਂ ਨੂੰ 50 ਨਦੀਆਂ ਆਖਦੇ ਹਨ ਜਿਸ ਦੇ ਸੰਕੇਤ ਗੁਰਬਾਣੀ ਵਿਚ ਹਨ -

**ਸਰਵਰ ਪੰਖੀ ਹੋਕੜੇ ਛਾਹੀਵਾਲ ਪਚਾਸ ||
ਇਹੁ ਤਨੁ ਲਹਗੀ ਗੜ੍ਹ ਬਿਆ ਸਚੇ ਤੇਰੀ ਆਸ ||**

ਅਧਿਆਤਮਵਾਦ ਦੇ ਗ੍ਰੰਥਾਂ ਵਿਚ ਸੰਕਗਾਚਾਰੀਆ ਨੇ ਇਨ੍ਹਾਂ ਨੂੰ ਛੇ ਅਸ਼ਟਕਾਂ ਵਿਚ ਵੰਡਿਆ ਹੈ, ਇਹ ਬੜੇ ਵਿਸਤਾਰ ਦਾ ਮੁਹਤਾਜ਼ ਹੈ। ਇਸ ਕਰਕੇ ਇਨ੍ਹਾਂ ਅਸ਼ਟਕਾਂ ਦੇ ਵੇਰਵੇ ਵਿਚ ਪੈ ਕੇ ਮੈਂ ਆਪ ਦਾ ਸਮਾਂ ਨਹੀਂ ਲੈਂਦਾ। ਇਸੇ ਤਰ੍ਹਾਂ ਨਾਲ ਸਾਡੇ ਅੰਦਰ ਬਿਰਤੀਆਂ ਦਾ ਵੀ ਬਹੁਤ ਰੌਲਾ-ਗੌਲਾ ਹੈ ਜਿਨ੍ਹਾਂ ਵਿਚ ਮਸ਼ਹੂਰ ਬਿਰਤੀਆਂ ਪ੍ਰਮਾਣ, ਵਿਪਰਜੇ, ਨਿੰਦਰਾ, ਵਿਕਲਪ, ਸਿਮੂਤੀ ਬਿਰਤੀਆਂ ਹਨ। ਸੰਖੇਪ ਵਿਚ ਇਨ੍ਹਾਂ ਦਾ ਵਰਣਨ ਇਸ ਤਰ੍ਹਾਂ ਹੈ ਕਿ ਜਦੋਂ ਆਦਮੀ ਪ੍ਰੀਪੁਰਨ ਵਾਹਿਗੁਰੂ ਜੀ ਦਾ ਧਿਆਨ ਛੱਡ ਕੇ, ਜੋ ਹਰ ਸਮੇਂ ਸੁਣਦਾ ਹੈ, ਦੇਖਦਾ ਹੈ ਜਿਸ ਦੇ ਬਾਰੇ ਗੁਰਬਾਣੀ ਵਿਚ ਫੁਰਮਾਨ ਹੈ -

**ਪੇਖਤ ਸੁਨਤ ਸਦਾ ਹੈ ਸੰਗੇ
ਮੈਂ ਮੂਰਖ ਜਾਨਿਆ ਦੂਗੀ ਰੇ॥
ਪੰਨਾ - 612**

ਇਸ ਭਾਵ ਵਿਚੋਂ ਨਿਕਲ ਕੇ ਉਸ ਪ੍ਰਮ ਹਸਤੀ ਨੂੰ ਸਦਾ ਹੀ ਭੁਲਿਆ ਰਹਿੰਦਾ ਹੈ ਅਤੇ ਜੋ ਪੰਜਾਂ ਗਿਆਨ ਇੰਦਰਿਆਂ ਦੇ ਨਾਲ ਦਿਖਣ ਵਾਲੀਆਂ, ਸੁੰਘਣ ਵਾਲੀਆਂ, ਸਪਰਸ਼ ਕਰਨ ਵਾਲੀਆਂ, ਸੁਆਦ ਵਾਲੀਆਂ ਵਸਤੂਆਂ ਹਨ, 24 ਘੰਟੇ ਲਗਾਤਾਰ ਉਹਦੇ ਵਿਚ ਹੀ ਇਸ ਦੀ ਬਿਰਤੀ ਪਰਚੀ ਰਹਿੰਦੀ ਹੈ। ਜਤਨ ਕਰਨ ਤੇ ਵੀ ਉਹ ਇਸ ਦਿਸ਼ਟਮਾਨ ਦੀਆਂ, ਸ਼ਬਦ, ਸਪਰਸ਼, ਰੂਪ, ਰਸ, ਗੰਧ ਦੇ ਵਿਭਾਗਾਂ ਥੱਲੇ ਆਇਆਂ ਜੜਬਿਆਂ, ਵਸਤੂਆਂ ਤੋਂ ਆਪਣੀ ਬਿਰਤੀ ਨਹੀਂ ਹਟਾਉਂਦਾ। ਜੋ ਸਤਿ ਸਰਪ ਘਟ-ਘਟ ਵਿਚ ਵਿਆਪਕ ਵਾਹਿਗੁਰੂ ਜੀ ਹਨ ਉਨ੍ਹਾਂ ਵਲ ਭੁੱਲ ਕੈ ਵੀ ਧਿਆਨ ਨਹੀਂ ਦਿੰਦਾ। ਅਜਿਹੀ ਬਿਰਤੀ ਨੂੰ ਪ੍ਰਮਾਣ ਬਿਰਤੀ ਆਖਿਆ ਜਾਂਦਾ ਹੈ।

ਦੂਜੀ ਜਿਸਨੂੰ ਵਿਪਰਜੇ ਬਿਰਤੀ ਆਖਦੇ ਹਨ ਉਹ ਸਤਿ ਨੂੰ ਅਸੱਤਿ ਤੇ ਅਸੱਤਿ ਨੂੰ ਸਤਿ ਸਮਝਣ ਦੀ ਹੋਇਆ ਕਰਦੀ ਹੈ। ਇਸ ਸੰਸਾਰ ਵਿਚ ਜੇ ਕੇਵਲ ਕੋਈ ਸਤਿ ਸਰੂਪ ਹੈ ਤਾਂ ਉਹ ਵਾਹਿਗੁਰੂ ਜੀ ਹਨ। ਇਸ ਸਤਿ ਤੇ ਅਧਾਰਿਤ ਜਿੰਨੀ ਰਚਨਾ ਹੈ ਜਿਸ ਦਾ ਨਾਮ ਹੈ, ਰੂਪ ਹੈ, ਉਹ ਸਾਰੀ ਪ੍ਰਵਰਤਨਸ਼ੀਲ ਹੈ, ਇਕ ਰਸ ਕਦੇ ਵੀ ਨਹੀਂ ਰਿਹਾ ਕਰਦੀ। ਇਨਸਾਨ ਪਹਿਲਾਂ ਬੱਚਾ ਹੁੰਦਾ ਹੈ ਫੇਰ ਜਵਾਨੀ ਵਿਚ ਆਉਂਦਾ ਹੈ, ਫੇਰ ਬੁਢਾਪਾ ਆ ਜਾਂਦਾ ਹੈ ਜਿਸਨੂੰ ਜਰਾ ਰੋਗ ਆਖਦੇ ਹਨ, ਇਸ ਤੋਂ ਬਾਦ ਸਰੀਰ ਨਾਸ਼ ਹੈ ਜਾਂਦਾ ਹੈ। ਸੋ ਇਹ ਸਰੀਰ ਇਕ ਰਸ ਨਾ ਰਿਹਾ, ਪਰਿਵਰਤਨਸ਼ੀਲ ਵਿਭਾਗ ਵਿਚ ਆਇਆ ਰਿਹਾ। ਇਸੇ ਤਰ੍ਹਾਂ ਜਿਸ ਦਾ ਕੋਈ ਰੂਪ ਹੈ, ਜਿਸ ਦਾ ਵਾਹਿਗੁਰੂ ਤੋਂ ਬਿਨਾਂ ਕੋਈ ਰੂਪ ਹੈ ਭਾਵੇਂ ਉਹ ਸੂਖਸ਼ਮ, ਸਬੂਲ ਸਕਤੀਆਂ ਹਨ ਉਹ ਸਾਰੀਆਂ ਹੀ ਪਰਿਵਰਤਨਸ਼ੀਲ ਹੋਇਆ ਕਰਦੀਆਂ ਹਨ। ਆਦਮੀ ਦਾ ਮਨ ਅੰਧਕਾਰਮਈ ਅਗਿਆਨ ਦੇ ਪੂਰੀ ਤਰ੍ਹਾਂ ਵਸ ਹੋ ਕੇ ਪਰਿਵਰਤਨਸ਼ੀਲ ਵਿਸ਼ਿਆਂ ਵਿਚ ਸਦਾ ਹੀ ਪਰਚਿਆ ਰਹਿੰਦਾ ਹੈ ਅਤੇ ਉਸਦੀ ਬਿਰਤੀ ਭੁੱਲ ਕੇ ਵੀ ਸਦਾ ਸਤਿ ਵਾਹਿਗੁਰੂ ਜੀ ਨਾਲ ਰੁਚਿਤ ਨਹੀਂ ਹੁੰਦੀ। ਇਸ ਬਿਰਤੀ ਦੇ ਅਧੀਨ ਜੀਵ ਜਗਤ ਨੂੰ ਸਤਿ ਤੇ ਬ੍ਰਹਮ ਨੂੰ ਅਸੱਤਿ ਗਿਣਦਾ ਹੈ। ਮੂਰਖ ਜੀਵ ਇਥੋਂ ਤਕ ਚਲਿਆ ਜਾਂਦਾ ਹੈ ਕਿ ਪਮੇਸ਼ਰ ਨਾਮ ਦੀ ਕੋਈ ਚੀਜ਼ ਹੈ ਹੀ ਨਹੀਂ। ਇਹ ਕੇਵਲ ਚਲਾਕ ਬੰਦਿਆਂ ਦੀ ਭੋਲਿਆਂ ਨੂੰ ਫਸਾਉਣ ਵਾਸਤੇ ਦਿਮਾਗੀ ਕਾਢ ਹੈ। ਲੱਖ ਸਮਝਾਉਣ ਤੇ ਵੀ ਇਸ

ਦਾ ਨਿਸ਼ਚਾ ਨਹੀਂ ਬਦਲਦਾ ਜਿਸ ਕਰਕੇ ਇਹ ਜੀਵ ਮੁੜ-ਮੁੜ ਕੇ ਜਨਮਾਂ ਜਨਮਾਂਤਰਾਂ ਦੇ ਚੱਕਰ ਭੁਗਤਦਾ ਹਲਟ ਦੀਆਂ ਟਿੰਡਾਂ ਵਾਂਗ੍ਰੀਂ ਮੁੜ-ਮੁੜ ਕੇ ਗੇੜੇ ਖਾਂਦਾ ਹੈ। ਇਹ ਬਿਰਤੀ ਸਤਿ ਦੀ ਪਛਾਣ ਨਹੀਂ ਹੋਣ ਦਿੰਦੀ ਅਤੇ ਨਾ ਹੀ ਸਤਿ ਨਾਲ ਚਿਤ ਲਗਣ ਦਿੰਦੀ ਹੈ।

ਨਿੰਦਰਾ ਬਿਰਤੀ - ਤਿੰਨਾਂ ਗੁਣਾਂ ਦੀ ਨੀਂਦ ਇਸ ਜੀਵ ਨੂੰ ਸਦਾ ਹੀ ਚੜ੍ਹੀ ਰਹਿੰਦੀ ਹੈ ਅਤੇ ਪੰਜਾਂ ਭਰਮਾਂ ਵਿਚ ਪਿਆ ਜੀਵ ਹਚਕੋਲੇ ਖਾਂਦਾ ਹੈ। ਇਸਦੇ ਅੰਦਰ ਮਹਾਤਮਾ ਦੇ ਬਚਨ ਸੁਣ ਕੇ ਵੀ ਜਾਗ ਪੈਦਾ ਨਹੀਂ ਹੁੰਦੀ ਅਤੇ ਇਸ ਦੀ ਸਾਰੀ ਆਉਧ ਸੁੱਤੇ ਦੀ ਲੰਘ ਜਾਂਦੀ ਹੈ -

**ਤਿਹੀ ਗੁਣੀ ਸੰਸਾਰੁ ਭਮਿ ਸੁਤਾ
ਸੁਤਿਆ ਰੈਣਿ ਵਿਹਾਣੀ॥**

ਪੰਨਾ

- 920

ਇਸ ਜੀਵ ਨੂੰ ਜਾਗ ਨਹੀਂ ਆਉਂਦੀ ਅਤੇ ਨਿੰਦਰਾ ਬਿਰਤੀ ਦੇ ਵਿਚ ਗੁਲਤਾਨ ਹੋਇਆ ਹੋਇਆ ਅਨੇਕ ਕਿਸਮ ਦੇ ਸੰਸਾਰਕ ਸੁਪਨੇ ਲੈ ਕੇ ਸੰਸਾਰ ਵਿਚੋਂ ਚਲਿਆ ਜਾਂਦਾ ਹੈ।

ਚੌਬੀ ਬਿਰਤੀ ਨੂੰ ਵਿਕਲਪ ਆਖਿਆ ਜਾਂਦਾ ਹੈ। ਇਹ ਭਜਨ ਬੰਦਰੀ ਕਰਨ ਵੇਲੇ ਮਨ ਦੇ ਵੰਗ ਨੂੰ ਦੇਖੀਆਂ ਹੋਈਆਂ, ਸੁਣੀਆਂ ਹੋਈਆਂ, ਪਰਖੀਆਂ ਹੋਈਆਂ ਵਸਤੂਆਂ ਵਲ ਨੂੰ ਜੋਰ ਨਾਲ ਬਿਚਦੀ ਹੈ ਅਤੇ ਮਨ ਨੂੰ ਸਤਿ ਸ਼ਬਦ ਦੀ ਧੁਨ ਉਤੇ ਇਕਾਗਰ ਨਹੀਂ ਹੋਣ ਦਿੰਦੀ ਅਤੇ ਨਾ ਹੀ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਇਕ ਰਸ ਵਿਚਾਰਨ ਦਿੰਦੀ ਹੈ। ਇਹ ਬਹੁਤ ਭਾਰੀ ਰੁਕਾਵਟ ਬਣ ਜਾਂਦੀ ਹੈ। ਭਜਨ ਕਰਨ ਵੇਲੇ ਮਨ ਨੂੰ ਉਡਾਰੀਆਂ ਦੇ ਵਿਚ ਲੈ ਜਾਂਦੀ ਹੈ ਅਤੇ ਇਹ ਮਨ ਉਡਾਰੀਆਂ ਮਾਰਦਾ ਦੁਖ-ਸੁਖ ਭੋਗਦਾ ਵਿਆਕੁਲ ਹੋਇਆ ਰਹਿੰਦਾ ਹੈ।

ਪੰਜਵੀਂ ਬਿਰਤੀ ਜਿਸਨੂੰ ਸਿਮਰਤੀ ਬਿਰਤੀ ਆਖਦੇ ਹਨ, ਬਹੁਤ ਹੀ ਖਤਰਨਾਕ ਹੈ। ਇਹ ਜੀਵ ਦੋ ਨਾਲ ਐਨੀ ਘੁਲ ਮਿਲ ਜਾਂਦੀ ਹੈ ਕਿ ਲੰਘ ਚੁਕੀਆਂ ਗੱਲਾਂ ਇਹ ਕਦੇ ਵੀ ਨਹੀਂ ਭੁਲਦਾ। ਉਹ ਦੁਖਦਾਈ ਗੱਲਾਂ ਯਾਦ ਕਰੇਗਾ ਜਿਸ ਨਾਲ ਇਸਦੇ ਮਨ ਦਾ ਸੰਤੁਲਨ ਹਟ ਕੇ, ਵੈਰ ਭਾਵ ਵਿਚ ਚਲਿਆ ਜਾਵੇ। ਅਫਸੋਸ ਵਿਚ ਚਲਿਆ ਜਾਂਦਾ ਹੈ ਉਸਦੇ ਨਾਲ ਸਰੀਰ ਦੇ ਉਤੇ ਮਾੜੇ ਅਸਰ ਪੈਂਦੇ ਹਨ, ਸਰੀਰ ਦੀ ਸਵਸਥਤਾ ਉਤੇ ਗਹਿਰਾ ਅਸਰ ਪੈਂਕੇ ਇਸ ਸਿਮਰਤੀ ਦੇ ਭੰਡਾਰੇ ਵਿਚ ਮਿਲ ਜਾਂਦਾ ਹੈ। ਕਿਉਂਕਿ ਇਸ ਜੀਵਨ ਦੀ ਰੰਗ ਵਿਚ ਦੁਖ ਦੇਣ ਵਾਲੇ, ਆਰਥਕ ਨੁਕਸਾਨ ਵਾਲੇ, ਭਾਈਚਾਰਕ ਰੁਕਾਵਟਾਂ ਪਾਉਣ ਵਾਲੇ ਬਹੁਤ ਵਿਅਕਤੀਆਂ ਜਿਨ੍ਹਾਂ ਨੂੰ ਅਸੀਂ ਆਪਣੇ ਹੀ ਕਰਮ ਕਹਿ ਸਕਦੇ ਹਾਂ ਉਨ੍ਹਾਂ ਨਾਲ ਅਸਾਡਾ ਵਾਹ ਪਿਆ। ਉਨ੍ਹਾਂ ਦੀ ਯਾਦ ਹਿਰਦੇ ਵਿਚ ਕਿਸੇ ਨੁਕਰੇ ਪਈ ਉਸ ਥਾਂ ਨੂੰ ਬਦਬੂਦਾਰ ਕਰਦੀ ਹੈ। ਜਦੋਂ ਉਨ੍ਹਾਂ ਦੀ ਯਾਦ ਆਉਂਦੀ ਹੈ ਤਾਂ ਚਿਤ ਦੀ ਇਕਾਗਰਤਾ ਭੰਗ ਹੋ ਜਾਂਦੀ ਹੈ, ਖੂਨ ਉਬਾਲੇ ਖਾਣ ਲਗ ਜਾਂਦਾ ਹੈ ਪਰ ਹੱਥ ਕੁਝ ਨਹੀਂ ਆਉਂਦਾ। ਸੋ ਇਹ ਸਿਮ੍ਰਤੀ ਬਿਰਤੀ ਭਜਨ ਕਰਨ ਵਿਚ ਬਹੁਤ ਹੀ ਰੁਕਾਵਟ ਹੈ। ਤੁਸੀਂ ਇਕ ਵਾਰੀ ਮਨ ਚਿਤ ਇਕਾਗਰ ਕਰਕੇ ਇਸ ਤਰ੍ਹਾਂ ਦੇ ਨਾਲ ਪੜ੍ਹੋ -

**ਧਾਰਨਾ - ਜਸ ਕਰੋ ਵਾਹਿਗੁਰੂ ਦਾ,
ਪਿਆਰਿਓ, ਚਿਤ ਨੂੰ ਇਕਾਗਰ ਕਰਕੇ - 2,**

2.

ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥

ਸਾਵਧਾਨ ਏਕਾਗਰ ਚੀਤ ॥

ਪੰਨਾ

- 295

ਸੋ ਇਸ ਕਰਕੇ ਜੋ ਮੈਂ ਲੰਬੀ ਚੌੜੀ ਬੇਨਤੀ ਕੀਤੀ ਹੈ ਉਸ ਵਲ ਧਿਆਨ ਦੇਵੋ ਅਤੇ ਇਨ੍ਹਾਂ ਬਿਰਤੀਆਂ ਤੋਂ ਉਚੇ ਉਠਣ ਲਈ ਗੁਰੂ ਦੀ ਸੰਗਤ ਇਕ ਬਹੁਤ ਵੱਡਾ ਕਿਲਾ ਹੁੰਦਾ ਹੈ। ਉਸ ਕਿਲੇ ਦੇ ਵਿਚ ਦੁਸ਼ਮਣ ਨੂੰ ਦਾਖਲ ਹੋਣਾ ਬਹੁਤ ਹੀ ਕਠਨ ਹੁੰਦਾ ਹੈ। ਇਥੇ ਤੁਸੀਂ ਗੁਰੂ ਸਰਵਣ ਦਾ ਧਿਆਨ ਕਰਕੇ ਕੰਨਾਂ ਨਾਲ ਵਿਚਾਰ ਸਰਵਣ ਕਰੋ ਅਤੇ ਵਾਹਿਗੁਰੂ ਦੀ ਦਿਤੀ ਹੋਈ ਵਿਚਾਰ ਸ਼ਕਤੀ ਵਰਤ ਕੇ ਸਤਿਸੰਗ ਦੇ ਸ਼ੁਭ ਅੰਸ਼ ਹਿਰਦੇ ਵਿਚ ਧਾਰਨ ਕਰੋ ਜਿਸ ਦੇ ਕਰਨ ਨਾਲ ਆਪ ਪੂਰਾ-ਪੂਰਾ ਲਾਭ ਉਠਾ ਸਕੋਂਗੇ। ਸੋ ਆਪ ਦੇ ਗਿਆਤ ਵਿਚ ਇਹ ਗੱਲ ਸਮਾਅ ਗਈ ਹੋਵੇਗੀ ਕਿ ਜੋ ਮੈਂ ਬਾਰ-ਬਾਰ ਬੇਨਤੀ ਕਰਦਾ ਹਾਂ ਕਿ ਧਿਆਨ ਗੁਰ ਸ਼ਬਦ ਵਲ ਦੇਵੋ। ਜਦੋਂ ਤਕ ਤੁਸੀਂ ਧਿਆਨ ਨਹੀਂ ਦੇਵੋਗੇ ਉਨੀਂ ਦੇਰ ਤਕ ਗੁਰਬਾਣੀ ਦਾ ਅਸਰ ਨਹੀਂ ਹੋਣਾ। ਅਸੀਂ ਗੁਰਬਾਣੀ ਦੀ ਵਿਚਾਰ ਵਿਚ ਅਵੇਸਲੇ ਰਹਿੰਦੇ ਹਾਂ। ਗੁਰਬਾਣੀ ਦੀ ਵਿਚਾਰ ਕਰਕੇ ਜੇ ਕਿਤੇ ਅਸੀਂ ਸਾਰੇ ਇਨ੍ਹਾਂ ਸਿਧਾਂਤਾਂ ਨੂੰ ਹਿਰਦੇ ਵਿਚ ਧਾਰਨ ਕਰ ਲਈਏ ਤਾਂ ਪੂਰਨ ਧਿਆਨ ਹੋਣਾ ਕੋਈ ਮੁਸ਼ਕਲ ਗੱਲ ਨਹੀਂ। ਸੁਣਨ ਦੀ ਮਹਿਮਾ ਜੋ ਜਪੁਜੀ ਸਾਹਿਬ ਵਿਚ ਗੁਰੂ ਮਹਾਰਾਜ ਜੀ ਨੇ ਵਰਣਨ ਕੀਤੀ ਹੈ ਉਹ ਇਨ੍ਹਾਂ ਸਾਰੀਆਂ ਬਿਰਤੀਆਂ, ਕਲੇਸ਼ਾਂ ਤੋਂ ਉਪਰ ਉਠ ਕੇ ਬਾਣੀ ਨੂੰ ਸੁਣਨ ਦੀ ਅਵਸਥਾ ਪ੍ਰਾਪਤ ਹੋ ਜਾਂਦੀ ਹੈ। ਉਸ ਤੋਂ ਪਿਛੋਂ ਮੰਨਣ ਦੀ ਅਵਸਥਾ ਹੋਇਆ ਕਰਦੀ ਹੈ ਉਸ ਵਿਚ ਵੀ ਬਹੁਤ ਵੱਡੀ ਰੁਕਾਵਟ ਸੰਸਕਾਰਾਂ ਉਪਰ ਤੈਹਾਂ ਦੀਆਂ ਤੈਹਾਂ, ਮੈਲ ਉਪਰ ਹੋਰ ਮੈਲ, ਜਨਮਾਂ ਜਨਮਾਂਤਰਾਂ ਤੋਂ ਚਿੰਬੜੀ ਹੁੰਦੀ ਹੈ -

**ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ
ਸਿਆਹੁ ॥**

**ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ
ਪਾਹੁ ॥**

ਪੰਨਾ - 651

ਇਹ ਤੈਹਾਂ bad conductor ਦਾ ਕੰਮ ਕਰਦੀਆਂ, ਚੰਗੇ ਤੋਂ ਚੰਗੇ ਉਪਦੇਸ਼ ਨੂੰ ਅੰਤਸ਼ਕਰਣ ਵਿਚ ਪ੍ਰਵੇਸ਼ ਨਹੀਂ ਕਰਨ ਦਿੰਦੀਆਂ। ਜਿੰਨੀ ਦੇਰ ਆਦਮੀ ਸਤਿਸੰਗ ਕਰਦਾ ਹੈ ਉਨੀਂ ਦੇਰ ਤੱਕ ਸਤਿਸੰਗ ਦੇ ਬਲ ਕਰਕੇ, ਸ਼ਬਦ ਦੀ ਸ਼ਕਤੀ ਕਰਕੇ ਕੁਝ ਅਸਰ ਇਸ ਉਪਰ ਹੋਇਆ ਕਰਦਾ ਹੈ ਪਰ ਇਨ੍ਹਾਂ ਮੈਲਾਂ ਦੀਆਂ ਤੈਹਾਂ ਦੇ ਤਲ ਤੋੜਨੇ ਬਹੁਤ ਹੀ ਮੁਸ਼ਕਲ ਹੋਇਆ ਕਰਦੇ ਹਨ। ਇਨ੍ਹਾਂ ਤੈਹਾਂ ਵਿਚ ਬੋਰ ਕਰਨ ਲਈ ਆਦਮੀ ਨੂੰ ਸਖਤ ਸੰਘਰਸ਼, ਅਭਿਆਸ ਵਿਚੋਂ ਲੰਘਣਾ ਪੈਂਦਾ ਹੈ, ਸਾਧਨਾ ਕਰਨੀ ਪੈਂਦੀ ਹੈ ਅਤੇ ਕਿਸੇ ਮਹਾਂਪੁਰਸ਼ ਦੀ ਦੇਖ-ਰੇਖ ਵਿਚ, ਉਸਦੇ ਧਿਆਰ ਵਿਚ ਇਹ ਕ੍ਰਿਆ ਅਸਾਨ ਹੋ ਜਾਇਆ ਕਰਦੀ ਹੈ। ਸੋ ਇਸ ਤਰ੍ਹਾਂ ਸਮਝੋ ਕਿ ਜਦੋਂ ਅਸੀਂ ਤੈਹਾਂ ਵਿਚ

ਕੋਈ ਗੁਰੂ ਦਾ ਬਚਨ ਪਹੁੰਚਾਉਣਾ ਹੋਵੇ ਫੇਰ ਉਸੇ ਤਰ੍ਹਾਂ ਕਰਦੇ ਹਾਂ ਜਿਵੇਂ
ਧਰਤੀ ਵਿਚ ਬੋਰ ਕਰਕੇ ਪਾਣੀ ਤਕ ਪਹੁੰਚਦੇ ਹਾਂ। ਮਹਾਂਪੁਰਸ਼ਾਂ ਦਾ ਐਸਾ
ਮਤ ਹੈ ਕਿ ਜੇ ਦੁੱਖਾਂ ਦਾ ਬੋਰ ਕਰ ਦੇਈਏ ਤਾਂ ਇਸ ਜੀਵ ਦੀਆਂ
ਖੜ੍ਹਮਸਤੀਆਂ ਦੇ ਵਿਚੋਂ ਲੰਘ ਕੇ ਉਹ ਸ਼ਾਂਤ ਮਾਹੌਲ ਦੇ ਨਾਲ ਜੋੜ ਦਿਆ
ਕਰਦੀ ਹੈ। ਨਹੀਂ ਤਾਂ ਆਮ ਅਵਸਥਾ ਦੇ ਵਿਚ ਇਹ ਜੀਵ ਬੇਅੰਤ ਅਸਰਾਂ
ਦੇ ਅਧੀਨ ਆਇਆ ਹੋਇਆ ਸੁਣਦਾ ਹੀ ਨਹੀਂ। ਇਸ ਕਰਕੇ ਜਿਹੜਾ ਦੁਖ
ਹੈ ਇਹ ਅਸਾਡੇ ਵਾਸਤੇ ਇਕ injection ਹੈ, ਸਿੱਧਾ ਨਾੜੀ ਵਿਚ ਲਾਉਂਦੇ
ਹਨ ਤਾਂ ਕਿ ਅਸਰ ਕਰ ਜਾਵੇ। ਗੁਰੂ ਮਹਾਰਾਜਾ ਜੀ ਫੁਰਮਾਨ ਕਰਦੇ ਹਨ

**ਦੁਖ ਦਾਰੂ ਸੁਖ ਰੋਗੁ ਭਇਆ ਜਾ ਸੁਖੁ ਤਾਮਿ ਨ
ਹੋਈ॥**

ਪੰਨਾ - 469

ਸੋ ਉਸ ਬਾਰੇ ਸਾਨੂੰ ਸਮਝਾਉਂਦੇ ਹਨ, ਪੜ੍ਹੋ ਪਿਆਰ ਦੇ ਨਾਲ-

ਯਾਰਨਾ - ਰਾਮ ਸਿਉ ਕਰ ਪ੍ਰੀਤ,
ਮੇਰੇ ਮਨ ਰਾਮ ਸਿਉ ਕਰਿ ਪ੍ਰੀਤ - 2. 2.

ਰੇ ਮਨ ਰਾਮ ਸਿਉ ਕਰਿ ਪ੍ਰੀਤਿ॥
ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਊ ਰਸਨਾ ਗੀਤਿ॥

ਕਰਿ ਸਾਧ ਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ॥

ਪੰਨਾ - 631

ਜਨਮਾਂ ਜਨਮਾਂਤਰਾਂ ਦੀ ਲੱਗੀ ਮੈਲ ਸੰਗਤ ਵਿਚ ਆ ਕੇ ਲਹਿ ਜਾਂਦੀ ਹੈ -

ਸਰੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ॥
ਮਿਲਿ ਸੰਤ ਸਭਾ ਮਨੁ ਮਾਜੀਐ ਭਾਈ ਹਰਿ ਕੈ ਨਾਮਿ
ਨਿਵਾਸੁ॥

ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ
ਪਰਗਾਸੁ॥

ਗੁਰ ਬਚਨੀ ਸੁਖੁ ਉਪਜੈ ਭਾਈ ਸਭਿ ਫਲ ਸਤਿਗੁਰ
ਪਾਸਿ॥

ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਯੂਰਿ॥
ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ॥
ਜਿਤੁ ਦਿਨ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨ
ਮਰੀਐ ਝੂਰਿ॥

ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ॥

ਪੰਨਾ - 640

ਐਸੇ ਜੋ ਵਾਹਿਗੁਰੂ ਜੀ ਹਨ ਉਨ੍ਹਾਂ ਨਾਲ ਸਤਿਸੰਗ ਵਿਚ ਆ ਕੇ
ਪਿਆਰ ਪੈਂਦਾ ਹੈ ਉਸਦੇ ਗੁਣਾਂ ਦਾ ਕੋਈ ਸੁਮਾਰ ਨਹੀਂ ਹੈ, ਉਹ
ਨਿੰਗੁਣਿਆਂ ਨੂੰ ਪਾਲਦਾ ਹੈ, ਸਾਰਿਆਂ ਨੂੰ ਰਿਜਕ ਦਿੰਦਾ ਹੈ, ਉਸ ਦਾ
ਨਾਮ ਬਹੁਤ ਹੀ ਪਿਆਰਾ ਹੈ, ਸੋਹਣਾ ਹੈ। ਜਿਸਨੂੰ ਪੂਰੇ ਸਤਿਗੁਰੂ ਦਾ ਮਿਲਾਪ
ਹੈ ਜਾਵੇ ਉਸਨੂੰ ਸੋਝੀ ਪੈ ਜਾਂਦੀ ਹੈ। ਅਜਿਹੇ ਵਾਹਿਗੁਰੂ ਜੀ ਤੋਂ ਬਿਨਾਂ
ਜੀਉਣਾ ਵਿਅਰਥ ਹੋਇਆ ਕਰਦਾ ਹੈ। ਸਾਧੂ ਦੀ ਸੰਗਤ ਕਰਕੇ ਉਹ ਸਰਬ
ਕਲਾ ਭਰਪੂਰ ਵਾਹਿਗੁਰੂ ਨਾਲ ਪ੍ਰੀਤ ਪੈਂਦੀ ਹੈ। ਜਿਹੜੇ ਪ੍ਰੀਤ ਵਿਹੁਣੇ ਹਨ,
ਮਹਾਰਾਜ ਜੀ ਛੁਰਮਾਉਂਦੇ ਹਨ ਕਿ ਉਹ ਨਿਤ-ਨਿਤ ਝੂਰ-ਝੂਰ ਕੇ ਮਰਦੇ
ਹਨ -

**ਜਿਨਾ ਪ੍ਰੀਤਿ ਨ ਲਗੀਆ ਭਾਈ
ਸੇ ਨਿਤ ਨਿਤ ਮਰਦੇ ਝੂਰਿ॥**
ਪੰਨਾ - 640

ਜਦੋਂ ਸਤਿਸੰਗ ਵਿਚ ਆ ਕੇ ਗੁਰੂ ਦੀ ਬਾਣੀ ਸਰਵਣ ਕਰਕੇ ਮੈਲ
ਲਹਿ ਗਈ, ਮਨ ਮਾਂਜਿਆ ਗਿਆ, ਲਿਸ਼ਕ ਗਿਆ, ਉਸ ਮਨ ਵਿਚ ਨਾਮ
ਦਾ ਪ੍ਰਕਾਸ਼ ਹੋ ਜਾਇਆ ਕਰਦਾ ਹੈ।

ਜਿਨ੍ਹਾਂ ਨੇ ਪਹਿਲੇ ਦੀਵਾਨ ਲਗਾਤਾਰ attend ਕੀਤੇ (ਹਾਜ਼ਰੀ ਭਰੀ) ਨੇ, ਉਨ੍ਹਾਂ ਨੂੰ ਪਤਾ ਹੈ ਕਿ ਬਹੁਤ ਖੋਲ੍ਹ ਕੇ ਵਿਆਖਿਆ ਕੀਤੀ ਗਈ ਸੀ। ਇਕ ਪ੍ਰੇਮੀ ਪੂਰਨ ਪ੍ਰਵਾਨ ਅਵਸਥਾ ਦਾ, ਜਿਸਨੂੰ ਛੋਟੀ ਉਮਰ ਵਿਚ ਹੀ
ਬ੍ਰਹਮਿਗਿਆਨ ਦੀ ਅਵਸਥਾ ਪ੍ਰਾਪਤ ਹੋ ਚੁੱਕੀ ਸੀ ਜਿਨ੍ਹਾਂ ਦਾ ਨਾਮ ਭਾਈ
ਤਿਲੋਕਾ ਸੀ, ਜਿਨ੍ਹਾਂ ਉਤੇ ਗੁਰੂ ਨਾਨਕ ਪਾਤਸ਼ਾਹ ਦੀ ਅਪਾਰ ਕਿਪਾ ਹੋਈ,
ਉਹ ਗੁਰੂ ਨਾਲ ਅਭੇਦ ਹੋ ਗਏ ਸਨ ਅਤੇ ਕਾਲ ਮੰਡਲ ਤੋਂ ਪਾਰ ਹੋ ਕੇ
ਅਕਾਲ ਮੰਡਲ ਦੇ ਵਾਸੀ ਹੋ ਗਏ ਸਨ। ਫਰਸ਼ਾਂ ਤੋਂ ਉਠ ਕੇ ਅਰਸ਼ਾਂ-ਕੁਰਸ਼ਾਂ
ਦੀ ਮੌਜ ਦੇ ਹੁਲਾਰੇ ਮਾਣ ਰਹੇ ਸਨ। ਮਨ ਦੀ ਨੀਵੀਂ ਅਵਸਥਾ ਤੋਂ ਉਡਾਰੀ
ਮਾਰ ਕੇ ਉਨਮਨੀ ਅਵਸਥਾ ਦਾ ਅਨੰਦ ਲੈਣਾ ਸ਼ੁਰੂ ਕਰ ਦਿਤਾ ਸੀ।
ਉਨਮਨੀ ਅਵਸਥਾ ਦੇ ਅਨੰਦ ਨੂੰ ਗੁਰੂ ਦਸ਼ਮੇਸ਼ ਪਿਤਾ ਜੀ ਖੋਲ੍ਹ ਕੇ ਦਸਦੇ
ਹਨ ਕਿ ਉਸ ਅਵਸਥਾ ਦੇ ਅਨੰਦ ਦੀ ਸੋਭਾ ਕਹਿਣ ਸੁਣਨ ਤੋਂ ਬਾਹਰ
ਹੋਇਆ ਕਰਦੀ ਹੈ। ਉਸ ਵਿਚ ਅਤੇ ਗੁਰੂ ਵਿਚ ਕੋਈ ਭੇਤ ਨਹੀਂ ਰਿਹਾ
ਕਰਦਾ, ਉਹ ਵਾਹਿਗੁਰੂ ਦਾ ਰੂਪ ਹੀ ਬਣ ਜਾਇਆ ਕਰਦਾ ਹੈ।

ਆਤਮ ਰਸ ਜਿਹ ਜਾਨਹੀ ਸੋ ਹੈ ਪ੍ਰਾਲਸ ਦੇਵ॥
(ਸਰਬ ਲੋਹ ਗ੍ਰੰਥ 'ਚੋਂ)

ਮੇਰੇ ਵਿਚ, ਉਸਦੇ ਵਿਚ ਕੋਈ ਫਰਕ ਨਹੀਂ ਹੈ ਜੋ ਆਤਮ ਅਨੰਦ
ਦੀ ਪੀੰਘ ਦੇ ਹੁਲਾਰੇ ਮਾਣਦੇ ਸੰਸਾਰ ਵਿਚ ਵਿਚਰਦੇ ਹਨ। ਸੋ ਐਸੀ
ਅਵਸਥਾ ਵਾਲੇ ਗੁਰਮੁਖ ਨੂੰ ਅਭੇਦ ਅਵਸਥਾ ਵਾਲਾ ਗੁਰਮੁਖ ਵੀ ਆਖਿਆ
ਜਾਂਦਾ ਹੈ। ਗੁਰੂ ਦਸ਼ਮੇਸ਼ ਪਿਤਾ ਜੀ ਨੇ ਅਭੇਦ ਅਵਸਥਾ ਵਾਲੇ ਗੁਰਸਿੱਖਾਂ
ਨੂੰ ਖਾਲਸਾ ਕਹਿ ਕੇ ਨਿਵਾਜਿਆ ਹੈ। ਉਹ ਗੁਰੂ ਵਿਚ ਪੂਰੀ ਤਰ੍ਹਾਂ ਅਭੇਦ
ਹੋਇਆ ਕਰਦੇ ਹਨ। ਉਨ੍ਹਾਂ ਵਿਚ ਆਪਣੇ ਨਿਜ ਦੀ ਅਵਸਥਾ ਦੀ ਹੋਂਦ

ਗੁਰੂ ਵਿਚ ਹੀ ਰਲ ਜਾਇਆ ਕਰਦੀ ਹੈ ਤੇ ਉਨ੍ਹਾਂ ਵਿਚ, ਵਾਹਿਗੁਰੂ ਤੇ
ਗੁਰੂ ਵਿਚ ਕੋਈ ਭੇਦ ਨਹੀਂ ਹੋਇਆ ਕਰਦਾ -

ਪ੍ਰਭ ਮਹਿ ਮੌ ਮਹਿ ਤਾਸ ਮਹਿ ਰੰਚਕ ਨਾਹਨ ਭੇਵ॥

(ਸਰਬ ਲੋਹ ਗ੍ਰੰਥ 'ਚੋਂ)

ਉਹ ਖਾਲਸਾ ਪਦਵੀ ਤੇ ਪਹੁੰਚਿਆ ਹੋਇਆ ਪ੍ਰੇਮੀ ਹੁੰਦਾ ਹੈ। ਉਹਦੇ
ਵਿਚ ਅਸਾਡਾ ਪੂਰੀ ਤਰ੍ਹਾਂ ਨਿਵਾਸ ਹੁੰਦਾ ਹੈ। ਗੁਰੂ ਉਸ ਵਿਚ ਹੁੰਦਾ ਹੈ
ਅਤੇ ਉਹ ਗੁਰੂ ਵਿਚ ਹੁੰਦਾ ਹੈ।

ਬੁਹਮ ਮਹਿ ਜਨ੍ਹ ਜਨ ਮਹਿ ਪਾਰਬ੍ਰਹਮੁ॥

ਏਕਹਿ ਆਪਿ ਨਹੀਂ ਕਛੁ ਭਰਮੁ॥ ਪੰਨਾ

- 287

ਐਉਂ ਨਹੀਂ ਹੁੰਦਾ ਕਿ ਕੁਝ ਪ੍ਰਤੀਸ਼ਤ ਹੋਵੇ, ਜਾਂ 99% ਹੋਵੇ, ਉਸ
ਦਾ ਆਪਾ ਪੂਰਨ ਤੌਰ ਦੇ ਉਤੇ ਅਭੇਦ ਹੋ ਜਾਇਆ ਕਰਦਾ ਹੈ। ਹਉਮੈ
ਨਾਮ ਦੀ ਕੋਈ ਚੀਜ਼ ਬਾਕੀ ਨਹੀਂ ਰਿਹਾ ਕਰਦੀ। ਐਸੇ ਗੁਰਸਿੱਖ ਦੇ ਬਾਰੇ
ਹੀ ਫੁਰਮਾਨ ਹੈ -

ਖਾਲਸਾ ਮੇਰੋ ਰੂਪ ਹੈ ਖਾਸ॥

ਖਾਲਸੇ ਮਹਿ ਹੋਂ ਕਰੋ ਨਿਵਾਸ॥

(ਸਰਬ

ਲੋਹ ਗ੍ਰੰਥ 'ਚੋਂ)

ਅਸੀਂ ਅੱਜਕਲੁ ਅਗਿਆਨ ਵਸ ਅਜਿਹੀ ਉਚ ਅਵਸਥਾ ਨੂੰ ਨਾ
ਸਮਝਦਿਆਂ ਹੋਇਆਂ ਹਰ ਇਕ ਨੂੰ ਖਾਲਸਾ ਨਾਮ ਨਾਲ ਸੰਬੰਧਨ ਕਰਦੇ ਹਾਂ।
ਬਹੁਤ ਸਾਰੇ ਪ੍ਰੇਮੀ ਆਪਣੇ ਨਾਮ ਨਾਲ ਖਾਲਸਾ ਲਾ ਲੈਂਦੇ ਹਨ ਪਰ ਖਾਲਸਾ
ਅਵਸਥਾ ਉਨ੍ਹਾਂ ਦੀ ਹੈ ਜਿਨ੍ਹਾਂ ਬਾਰੇ ਫੁਰਮਾਨ ਹੈ -

ਜਿਨਾ ਨਾ ਵਿਸਰੈ ਨਾਮੁ ਸੇ ਕਿਨੋਹਿਆ॥

ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ॥

ਪੰਨਾ - 397

ਸੋ ਐਸੀ ਅਵਸਥਾ ਦਾ ਮਹਾਂਪੁਰਸ਼, ਉਮਰ 22 ਸਾਲ ਦੇ ਕਰੀਬ,
ਜਿਨ੍ਹਾਂ ਦਾ ਨਾਮ ਭਾਈ ਤਿਲੋਕਾ ਜੀ, ਜੋ ਗੁਰੂ ਨਾਨਕ ਪਾਤਸ਼ਾਹ ਤੋਂ
ਵਰੋਸਾਏ ਹੋਏ ਆਪਣਾ ਗੁਰਮੁਖ ਜੀਵਨ ਬਤੀਤ ਕਰ ਰਹੇ ਸਨ। ਭਾਈ
ਤਿਲੋਕਾ ਜੀ ਚੌਧਰੀ ਭਾਈ ਭਗੀਰਥ ਮਲਸੀਹਾਂ ਵਾਲੇ ਦਾ ਇਕਲੌਤਾ ਪੁੱਤਰ
ਸੀ। ਗੁਰੂ ਨਾਨਕ ਪਾਤਸ਼ਾਹ ਮਹਾਰਾਜ ਜੀ ਜਦੋਂ ਲੰਮੀਆਂ ਉਦਾਸੀਆਂ ਉਪਰ
ਸੰਸਾਰ ਦਾ ਭਲਾ ਕਰਨ ਲਈ ਗਏ ਹੋਏ ਸਨ ਉਸ ਸਮੇਂ ਗੁਰੂ ਮਹਾਰਾਜ
ਜੀ ਤੋਂ ਵਰੋਸਾਏ ਹੋਏ ਗੁਰਸਿੱਖ ਇਕ ਦੂਜੇ ਨੂੰ ਮਿਲ ਕੇ ਆਪਣਾ ਰੂਹਾਨੀ
ਸਫਰ ਤਹਿ ਕਿਰਿਆ ਕਰਦੇ ਸਨ। ਅਜਿਹੀ ਅਵਸਥਾ ਦੇ ਦੋ ਗੁਰਸਿੱਖ ਭਾਈ
ਜੋਧ ਅਤੇ ਭਾਈ ਫਿਰਨਾ ਰਾਵੀ ਅਤੇ ਚਨਾਬ ਦੇ ਦੁਆਬੇ ਵਿਚ ਰਿਹਾ ਕਰਦੇ
ਸਨ ਇਨ੍ਹਾਂ ਦੇ ਦਰਸ਼ਨ ਕਰਨ ਵਾਸਤੇ ਆਪ ਪੈਦਲ ਸਨੋ-ਸਨੋ ਸਫਰ ਕਰਦੇ
ਜਾ ਰਹੇ ਸਨ। ਜੰਗਲ ਵਿਚੀਂ ਲੰਘ ਰਹੇ ਸਨ, ਛੋਟੀ ਜਿਹੀ ਪਾਣੀ ਦੀ ਸਰੋਤ

ਵਰਗਦੀ ਦੇਖ ਕੇ ਲੰਮੇ ਘਾਸ ਵਿਚ, ਇਕ ਉਚੀ ਥਾਂ ਦੇਖ ਕੇ ਆਪ ਉਥੇ ਬਿਗਾਜ ਜਾਂਦੇ ਹਨ। ਇਸ ਤਲਕੇ ਦੇ ਇਕ ਛੋਟੇ ਰਾਜੇ ਦੀ ਰਾਜਕੁਮਾਰੀ ਸਹੇਲੀਆਂ ਨੂੰ ਲੈ ਕੇ ਘੱਡਿਆਂ ਤੇ ਸਵਾਰ ਹੋਈ ਇਸ ਰਮਣੀਕ ਥਾਂ ਦੇ ਨੇੜੇ ਪਹੁੰਚਦੀ ਹੈ, ਜਿਥੇ ਭਾਈ ਤਿਲੋਕਾ ਜੀ ਪੂਰੀ ਤਰ੍ਹਾਂ ਨਾਲ ਚਿਤ ਦੀ ਇਕਾਗਰਤਾ ਹੋਣ ਕਰਕੇ ਸਮਾਪਿ ਵਿਚ ਲੀਨ ਸਨ। ਆਪਣੇ ਮਾਲਕ ਦੇ ਪਿਆਰ ਵਿਚ ਲੀਨ ਸਹਿਜ ਸਮਾਧ ਦਾ ਅਨੰਦ ਮਾਣ ਰਹੇ ਸਨ।

ਰਾਜਕੁਮਾਰੀ ਨੇ ਦੂਰੋਂ ਦੇਖਿਆ ਕਿ ਪਾਣੀ ਦੇ ਕੰਢੇ ਕੁਝ ਬੈਠਾ ਹੈ, ਸਾਰੀਆਂ ਬੀਬੀਆਂ ਸਸ਼ਤਰਧਾਰੀ ਸਨ, ਤੀਰ ਚਲਾਉਣੇ, ਘੱਡੇ ਦੀ ਸਵਾਰੀ ਕਰਨੀ, ਬਰਛਾ ਚਲਾਉਣਾ ਉਸ ਸਮੇਂ ਦੇ ਹਾਲਾਤ ਦੇ ਮੁਤਾਬਿਕ ਆਪਣੀ ਸਵੈ ਰੱਖਿਆ ਲਈ ਬਹੁਤ ਜ਼ਰੂਰੀ ਹੋਇਆ ਕਰਦਾ ਸੀ। ਇਸੇ ਕਰਕੇ ਜਦੋਂ ਮਾਤਾ ਭਾਗੋ ਜੀ ਨੇ ਗੁਰੂ ਮਹਾਰਾਜ ਜੀ ਨੂੰ ਬੇਦਾਵਾ ਦੇ ਕੇ ਆਏ ਗੁਰਸਿੱਖਾਂ ਨੂੰ ਵੰਗਾਰ ਪਾਈ ਕਿ ਗੁਰੂ ਦੇ ਨਿਸਤ ਸੀਸ ਦੇਣ ਲਈ ਮੇਰੇ ਨਾਲ ਚੱਲੋ, ਉਸਨੇ ਖਦਰਾਣੇ ਦੀ ਢਾਬ ਦੇ ਕੰਢੇ ਆਪਣੇ ਸਾਥੀਆਂ ਸਮੇਤ ਬਹੁਤ ਹੀ ਪ੍ਰਸੰਸਾਯੋਗ ਅਤੇ ਹੈਰਾਨੀਜਨਕ ਯੁੱਧ ਕੀਤਾ ਜਿਸ ਵਿਚ ਉਸ ਨੇ ਆਪਣੇ ਸਾਂਗ ਨਾਲ ਮੁਗਲ ਫੌਜਾਂ ਦੇ ਆਹੂ ਲਾਹੇ। ਇਹ ਇਸੇ ਕਰਕੇ ਸੰਭਵ ਸੀ ਕਿ ਉਸ ਸਮੇਂ ਵਿਚ ਬੀਬੀਆਂ ਸਸ਼ਤਰ ਵਿਦਿਆ ਵਿਚ ਪੂਰੀ ਤਰ੍ਹਾਂ ਮਾਹਰ ਹੋਇਆ ਕਰਦੀਆਂ ਸਨ। ਸੋ ਇਸੇ ਤਰ੍ਹਾਂ ਜੰਗਲਾਂ ਵਿਚ ਜਾਣਾ, ਮਾਰੂ ਜਾਨਵਰਾਂ ਦਾ ਸ਼ਿਕਾਰ ਕਰਨਾ, ਬੀਬੀਆਂ ਲਈ ਵਰਜਿਤ ਨਹੀਂ ਸੀ। ਇਹ ਰਾਜਕੁਮਾਰੀ ਜਿਸ ਦਾ ਆਪਾਂ ਜ਼ਿਕਰ ਕਰ ਰਹੇ ਹਾਂ, ਕਈ ਖੁੰਖਾਰ ਸ਼ੇਰ ਮਾਰ ਚੁਕੀ ਸੀ। ਭਾਈ ਤਿਲੋਕਾ ਜੀ ਐਸੇ ਤਰੀਕੇ ਨਾਲ ਬੈਠੋ ਸਨ ਕਿ ਦੂਰੋਂ ਦੇਖਣ ਵਾਲਿਆਂ ਨੂੰ ਚੀਤੇ ਜਾਂ ਸ਼ੇਰ ਦਾ ਭੁਲੇਖਾ ਪੈਂਦਾ ਸੀ। ਕੁਦਰਤੀ ਘਾਹ ਚਾਰੇ ਪਾਸੇ ਕਾਫੀ ਉਚਾਈ ਨਾਲ ਉਨ੍ਹਾਂ ਨੂੰ ਢੱਕ ਰਿਹਾ ਸੀ। ਘਾਹ ਦੇ ਵਿਚੋਂ ਦੀ ਹੋ ਕੇ ਸਰਕੜੇ ਆਦਿ ਦਾ ਪਰਛਾਵਾਂ ਅਤੇ ਉਨ੍ਹਾਂ ਦੇ ਪਹਿਨੇ ਹੋਏ ਵਸਤਰ ਪੂਰੀ ਤਰ੍ਹਾਂ ਭੁਲੇਖਾ ਦੇ ਰਹੇ ਸਨ ਕਿ ਕੋਈ ਸ਼ੇਰ ਆਦਿ ਬੈਠਾ ਹੈ। ਇਸ ਤਰ੍ਹਾਂ ਰਾਜਕੁਮਾਰੀ ਨੇ ਅੱਡੇਲ ਹੀ ਉਸ ਉਪਰ ਆਪਣਾ ਤਿੱਖਾ ਤੀਰ ਚਲਾ ਦਿਤਾ, ਚਲਾਉਣ ਸਮੇਂ ਉਸ ਦੇ ਮਨ ਵਿਚ ਆਇਆ ਕਿ ਕਿਤੇ ਅਜਿਹਾ ਨਾ ਹੋਵੇ ਕਿ ਇਹ ਕੋਈ ਆਦਮੀ ਹੀ ਬੈਠਾ ਹੋਵੇ। ਇਕ ਦੋ ਸੈਕਿੰਡ ਵਾਸਤੇ ਸੋਚਿਆ ਕਿ ਆਦਮੀ ਦੇ ਬੈਠਣ ਦਾ ਐਥੇ ਕੀ ਕੰਮ ਹੈ। ਸੋ ਜੇ-ਜਿਕ ਕਰਦਿਆਂ ਵੀ ਰਾਜਕੁਮਾਰੀ ਨੇ ਭੁਲੇਖਾ ਖਾਣ ਦੇ ਬਾਵਜੂਦ ਤੀਰ ਦਾ ਪਹਾਰ ਕਰ ਦਿਤਾ। ਦੇਖਦੇ ਹੀ ਦੇਖਦੇ ਉਹ ਬਾਣ ਭਾਈ ਤਿਲੋਕਾ ਜੀ ਦੀ ਵੱਖੀ ਵਿਚ ਲੱਗਾ। ਉਚੀ ਅਵਾਜ਼ ਆਈ, ਸ਼ਾਇਦ ਵਾਹਿਗੁਰੂ ਮੁਖ ਤੋਂ ਉਚਾਰਿਆ ਹੋਵੇ। ਰਾਜਕੁਮਾਰੀ ਕੁਛ ਕੰਬ ਗਈ, ਘੜਾ ਨਠਾ ਕੇ ਇਕ ਦਮ ਉਸ ਥਾਂ ਪਹੁੰਚਦੀ ਹੈ। ਜਦੋਂ ਜਾ ਕੇ ਗੁਰਮੁਖ ਪਿਆਰੇ ਦਾ ਨੂੰਗਾਨੀ ਮੁਖੜਾ, ਚਿਹਰੇ ਦੀ ਸ਼ਾਂਤੀ ਅਤੇ ਸੁੰਦਰ ਅਤੇ ਭਰਵਾਂ ਸਡੱਲ ਸਰੀਰ, ਸਾਦੇ ਵਸਤਰਾਂ ਦੇ ਵਿਚ ਕਿਸੇ ਰਾਜਕੁਮਾਰ ਦਾ ਪਭਾਵ ਦਿੰਦਾ ਤੱਕਿਆ ਤਾਂ ਮਨ ਵਿਚ ਬਹੁਤ ਹੀ ਪਛਤਾਈ। ਪਹਿਲੀ ਵਾਗੀ ਜ਼ਿੰਦਗੀ ਦੇ ਵਿਚ ਰੋਈ ਸੀ ਕਿ ਮੇਰੇ ਤੋਂ ਬਹੁਤ ਅਨਰਥ ਹੋ ਗਿਆ ਕਿ ਮੈਂ ਐਵੇਂ ਬੇ-ਵਿਚਾਰੇ ਬਾਣ ਮਾਰ ਬੈਠੀ। ਪਾਲਕੀ ਵਿਚ ਸਵਾਰ ਕਰਾ ਕੇ ਵੈਦ ਸਮੇਤ ਘਰ ਲੈ ਗਈ। ਕੀਮਤੀ ਤੋਂ ਕੀਮਤੀ ਤਾਕਤ ਵਾਲੀਆਂ ਦਵਾਈਆਂ ਦਿਤੀਆਂ ਕਿ ਭਾਈ ਤਿਲੋਕਾ ਸੁਰਤ

ਵਿਚ ਆ ਜਾਵੇ। ਤਿੰਨ ਚਾਰ ਦਿਨ ਦੀ ਦਵਾ-ਦਾੜੂ ਹੋਣ ਪਿਛੋਂ ਉਹ ਸੁਰਤ ਵਿਚ ਆਏ। ਪਹਿਲਾ ਸ਼ਬਦ ਇਸ ਰਾਜਕੁਮਾਰੀ ਨੇ ਕਿਹਾ ਕਿ ਹੇ ਚੰਗੇ ਮਨੁੱਖ! ਮੈਂ ਨਹੀਂ ਜਾਣਦੀ ਕਿ ਤੂੰ ਕੌਣ ਹੈਂ, ਕਿਥੋਂ ਆਇਆ ਹੈਂ ਪਰ ਤੇਰਾ ਚਿਹਰਾ ਮੋਹਰਾ ਦੇਖ ਕੇ ਤੇਰਾ ਸਡੌਲ ਖਿਚਾਂ ਪਾਉਣ ਵਾਲਾ ਮੁਖੜਾ ਦੇਖ ਕੇ ਮੈਨੂੰ ਐਉਂ ਲਗਦਾ ਹੈ ਕਿ ਤੂੰ ਆਮ ਮਨੁੱਖ ਨਹੀਂ ਹੈਂ। ਉਸ ਦਾ ਅਨੁਮਾਨ ਕਾਫ਼ੀ ਠੀਕ ਸੀ ਕਿਉਂਕਿ ਭਾਈ ਤਿਲੋਕਾ, ਭਾਈ ਭਗੀਰਥ ਜੋ ਮਲਸੀਹਾਂ ਦੇ ਇਲਾਕੇ ਦੇ ਵੱਡੇ ਚੌਧਰੀ ਸਨ, ਉਨ੍ਹਾਂ ਦਾ ਇਕਲੋਤਾ ਪੁਤਰ ਸੀ, ਨਾਮ ਦੀ ਰੰਗਣ ਨੇ ਉਸ ਦੇ ਰੂਪ ਨੂੰ ਚਾਰ ਚੰਦ ਲਾ ਦਿਤੇ ਸਨ। ਉਸ ਦੇ ਨੇਤਰਾਂ ਵਿਚ ਨਾਮ ਦੇ ਬਲ ਨਾਲ ਐਨੀ ਆਕਰਸਣ ਸ਼ਕਤੀ ਪੈਦਾ ਹੋ ਗਈ ਸੀ ਕਿ ਜੇ ਆਮ ਵਿਅਕਤੀ ਉਸ ਦੇ ਨੇਤਰਾਂ ਵਲ ਦੇਖਦਾ ਸੀ ਤਾਂ ਪੂਰੀ ਤਰ੍ਹਾਂ ਝਰਨਾਟਿਆ ਜਾ ਕੇ ਬਿੱਚ ਖਾ ਜਾਂਦਾ ਸੀ। ਨਾਮ ਦੇ ਅਭਿਆਸ ਦੀ ਪ੍ਰਮ ਸ਼ਾਂਤੀ ਦੇ ਨਾਲ ਚਿਹਰੇ ਉਪਰ ਨੂਰ ਵਰਸਣ ਲਗ ਗਿਆ ਸੀ। ਸੋ ਰਾਜਕੁਮਾਰੀ ਦਾ ਅਨੁਮਾਨ, ਉਸਦਾ ਇਹ ਕਹਿਣਾ ਕਿ ਤੂੰ ਆਮ ਮਨੁੱਖ ਨਹੀਂ ਹੈ, ਬਿਲਕੁਲ ਠੀਕ ਸੀ। ਜਦੋਂ ਉਸ ਨੇ ਬਚਨ ਕੀਤਾ ਤਾਂ ਉਸਨੂੰ ਪਤਾ ਲਗ ਗਿਆ ਕਿ ਇਹ ਤਾਂ ਬਹੁਤ ਉਚੀ ਬੁੱਧੀ ਦਾ ਮਾਲਕ ਹੈ। ਅੰਦਰੋਂ-ਬਾਹਰੋਂ ਪੂਰੀ ਤਰ੍ਹਾਂ ਸਵੱਡ, ਅਤਿ ਨਿਰਮਲ ਹੈ। ਇਸ ਦੀ ਦੇਖਣੀ ਵਿਚ ਅਪਣੋਤ ਭਰੀ ਖਿੱਚ ਹੈ, ਬੋਲਣ ਵਿਚ ਮਹੁਰਤਾ ਹੈ ਜੋ ਆਮ ਹਾਲਤਾਂ ਵਿਚ ਮਨੁੱਖ ਵਿਚ ਨਹੀਂ ਮਿਲਦੀਆਂ। ਜਦੋਂ ਭਾਈ ਤਿਲੋਕਾ ਜੀ ਨੂੰ ਸੁਰਤ ਆਈ, ਕਹਿਣ ਲੱਗੀ, “ਹੋ ਚੰਗੇ ਮਨੁੱਖ! ਮੈਂ ਬਹੁਤ ਮਾੜਾ ਕੰਮ ਕਰਿਆ ਹੈ। ਮੈਂ ਇਸ ਗਜੇ ਦੀ ਇਕਲੋਤੀ ਪੁਤਰੀ ਹਾਂ, ਮੈਂ ਬਹੁਤ ਗਲਤ ਕੰਮ ਕਰਿਆ ਹੈ। ਮੇਰੇ ਅੰਦਰ ਕਦੇ ਨਹੀਂ ਸੀ ਇਹ ਖਿਆਲ ਆਇਆ, ਭਾਵੇਂ ਜਾਨਵਰ ਬਬੁਰੇ ਮਾਰੇ ਪਰ ਮਾਰਨ ਤੋਂ ਬਾਦ ਇਹ ਖਿਆਲ ਨਹੀਂ ਸੀ ਆਉਂਦਾ ਕਿ ਮੈਂ ਕੋਈ ਮਾੜਾ ਕੰਮ ਕਰਿਆ ਹੈ। ਅੱਜ ਮੇਰੇ ਅੰਦਰੋਂ ਬਾਰ-ਬਾਰ ਆਵਾਜ਼ ਉਠ ਰਹੀ ਹੈ ਕਿ ਮੈਂ ਬਹੁਤ ਹੀ ਬੁਰਾ ਕੰਮ ਕਰਿਆ ਹੈ। ਹੋ ਚੰਗੇ ਮਨੁੱਖ! ਕੀ ਤੂੰ ਮੇਰੇ ਗੁਨਾਹ ਮਾਫ ਕਰ ਸਕਦਾ ਹੈਂ? ਉਸ ਦਾ ਇਕ ਤਰੀਕਾ ਮੈਂ ਤੈਨੂੰ ਦਸਦੀ ਹਾਂ ਕਿ ਜਿਹੜਾ ਤੀਰ ਮੈਂ ਤੈਨੂੰ ਮਾਰਿਆ ਸੀ ਉਹ ਮਨਹੂਸ ਤੀਰ ਮੈਂ ਤੇਰੇ ਲੱਗਿਆ ਹੋਇਆ ਕੱਢ ਲਿਆਈ ਸੀ, ਤੂੰ ਓਹੀ ਤੀਰ ਲੈ ਕੇ ਕਮਾਣ ਤੇ ਚੜ੍ਹਾ ਤੇ ਮੈਨੂੰ ਖੋਡ ਦੇਹ, ਆਪਣੇ ਸਾਰੇ ਦੁਖ ਮੈਨੂੰ ਦੇ ਦੇ। ਮੈਂ ਮੰਜੇ ਉਪਰ ਪਵਾਂ ਤੇ ਤੂੰ ਮੇਰੀ ਦਾਰੀ ਕਰੋਂ ਤਾਂ ਮੈਂ ਇਸ ਮਾੜੇ ਕੰਮ ਦਾ ਪਾਸ਼ਚਿਤ ਕਰ ਸਕਾਂਗੀ। ਮੈਨੂੰ ਬਖਸ਼ ਦੇਹ ਤੇ ਆਹ ਤੀਰ ਤੇ ਕਮਾਣ ਪਈ ਹੈ ਮੇਰੇ ਐਵੇਂ ਜਿਵੇਂ ਮਾਰ!” ਇਹ ਕਹਿ ਕੇ ਹੰਫ਼ਾਂ ਦੀ ਝੜੀ ਲਗ ਗਈ। ਭਾਈ ਤਿਲੋਕਾ ਜੀ ਨੇ ਕਿਹਾ ਕਿ ਬੀਬਾ! ਅੱਜ ਨਾ ਕਹਿ ਤੂੰ, ਤੇਰਾ ਤਾਂ ਕੋਈ ਦੋਸ਼ ਹੀ ਨਹੀਂ ਹੈ। ਮੇਰੇ ਸਤਿਗੁਰ ਜੀ ਤਾਂ ਫੁਰਮਾਉਂਦੇ ਹਨ ਕਿ ਦੋਸ਼ ਮੇਰੇ ਹੀ ਆਪਣੇ ਕਰਮਾਂ ਦਾ ਹੈ, ਤੂੰ ਤਾਂ ਕੋਈ ਦੋਸ਼ ਹੀ ਨਹੀਂ ਕਰਿਆ। ਬੀਬਾ! ਤੈਨੂੰ ਨਹੀਂ ਪਤਾ; ਤੂੰ ਰਾਜ ਕੁਮਾਰੀ ਹੈਂ, ਰਾਜਕੁਮਾਰਾਂ ਤੇ ਰਾਜਕੁਮਾਰੀਆਂ ਨੂੰ ਸੰਸਾਰ ਦੇ ਨਾਲ ਬਹੁਤ ਘੱਟ ਵਾਹ ਪੈਂਦਾ ਹੈ ਪਰ ਫੇਰ ਵੀ ਤੂੰ ਬਹੁਤ ਚੰਗੀ ਹੈ ਤੇਰੇ ਅੰਦਰ ਦਰਦ ਹੈ, ਹਮਦਰਦੀ ਹੈ, ਪ੍ਰਾਸ਼ਚਿਤ ਹੈ; ਬੀਬਾ! ਮੈਨੂੰ ਤੇਰਾ ਹਿਰਦਾ ਨਿਰਮਲ ਲਗਦਾ ਹੈ। ਤੇਰਾ ਕੋਈ ਦੋਸ਼ ਨਹੀਂ ਹੈ ਇਹ ਤਾਂ ਜੋ ਕੁਛ ਵੀ ਸੰਸਾਰ ਵਿਚ ਹੋ ਰਿਹਾ ਹੈ ਉਹ ਪ੍ਰਭੂ ਦੇ ਹੁਕਮ ਵਿਚ ਹੀ ਹੁੰਦਾ ਹੈ। ਜਿਸਨੂੰ ਮੈਂ ਪਿਆਰ ਕਰਦਾ ਹਾਂ ਉਹ ਪ੍ਰਭੂ ਦਾ ਰੂਪ

ਹੀ ਹਨ ਜਾਂ ਕਹਿ ਲਈਏ ਕਿ ਉਹ ਆਪ ਹੀ ਪ੍ਰਭੂ ਹਨ। ਮੇਰੇ ਪ੍ਰਭੂ ਦਾ ਏਸੇ ਤਰ੍ਹਾਂ ਹੁਕਮ ਸੀ ਕਿ ਤੂੰ ਮੇਰੇ ਤੀਰ ਮਾਰੋ, ਤੇ ਮੈਂ ਉਸ ਦੇ ਪਾਸ ਚਲਿਆ ਜਾਵਾਂ। ਐਸੇ ਬਚਨ ਕਰਦੇ ਕਈ ਵਾਰੀ ਬੋਹੋਸ਼ ਹੋ ਜਾਂਦੇ ਸਨ। ਤਾਕਤ ਦੀਆਂ ਦਵਾਈਆਂ ਵੈਦ ਦਿੰਦੇ ਜਾਂਦੇ ਹਨ। ਰਾਜਕੁਮਾਰੀ ਬਹੁਤ ਹੀ ਪਿਆਰ ਤੇ ਸ਼ਰਧਾ ਨਾਲ ਉਨ੍ਹਾਂ ਦੀ ਤਿਮਾਰਦਾਰੀ (ਸੇਵਾ) ਕਰਦੀ ਹੈ। ਇਸ ਤਰ੍ਹਾਂ ਦਿਨ ਲੰਘਦੇ ਗਏ।

ਜਦੋਂ ਆਪ ਦੀ ਸਿਹਤ ਵੈਦ ਜੀ ਨੂੰ ਵੀ ਚੰਗੀ ਲੱਗਣ ਲਗ ਗਈ, ਰਾਜਕੁਮਾਰੀ ਨੂੰ ਵੀ ਅੱਛੀ ਲੱਗਣ ਲਗ ਗਈ ਤੇ ਇਹ ਉਮੀਦ ਹੋ ਗਈ ਕਿ ਹੁਣ ਇਹ ਚੰਗਾ ਪ੍ਰਦੇਸੀ ਸਵੱਸਥ ਹੋ ਜਾਵੇਗਾ ਤਾਂ ਇਕ ਦਿਨ ਆਪ ਨੇ ਇਹ ਗੱਲ ਕਹੀ ਕਿ ਬੀਬਾ! ਤੁਸੀਂ ਮੇਰੀ ਬੜੀ ਸੇਵਾ ਕੀਤੀ ਹੈ। ਮੈਂ ਤੁਹਾਨੂੰ ਕੁਛ ਦੇਣਾ ਚਾਹੁੰਦਾ ਹਾਂ ਜਿਸ ਦਾ ਦੁਨੀਆਂ ਵਿਚ ਕੋਈ ਵੀ ਮੁੱਲ ਨਹੀਂ। ਜੋ ਮੇਰੇ ਸਤਿਗੁਰ ਦਰਗਾਹ ਵਿਚੋਂ ਸੰਸਾਰ ਦੇ ਭਲੇ ਲਈ ਜਗਤ ਉਤੇ ਲੈ ਕੇ ਆਏ ਹਨ, ਉਹ ਬਹੁਤ ਅਲੌਕਿਕ ਵਸਤੂ ਹੈ। ਇਨ੍ਹਾਂ ਸੁਣਦੇ ਸਾਰ ਰਾਜਕੁਮਾਰੀ ਨੇ ਕਿਹਾ, “ਹੇ ਚੰਗੇ ਪੁਰਸ਼! ਅਸੀਂ ਤਾਂ ਰਾਜੇ ਲੋਕ ਹਾਂ, ਸਾਡੇ ਘਰ ਤਾਂ ਪਦਾਰਥਾਂ ਨਾਲ ਭਰੇ ਪਏ ਹਨ, ਨਾ ਸੋਨੇ ਦੀ ਕਮੀ ਹੈ, ਨਾ ਚਾਂਦੀ ਦੀ ਕਮੀ ਹੈ, ਨਾ ਵਸਤਰਾਂ ਦੀ ਕਮੀ ਹੈ, ਨਾ ਚੰਗੀਆਂ ਗਉਂਅਂ, ਘੋੜਿਆਂ ਦੀ ਕਮੀ ਹੈ, ਨਾ ਹੀ ਸਾਨੂੰ ਕਦੇ ਤੇਟਾ ਆਉਂਦਾ ਹੈ। ਕੀ ਤੂਰੇ ਕੌਲ ਕੋਈ ਪਾਰਸ ਹੈ ਜੋ ਤੂੰ ਮੈਨੂੰ ਦੇਣ ਲੱਗਿਆਂ ਹੈਂ ਜਾਂ ਕੋਈ ਹੋਰ ਗੁਪਤ ਚੀਜ਼ ਹੈ?” ਇਹ ਸਹਿਜ ਸੁਭਾਅ ਦੇ ਬਚਨ ਸੁਣ ਕੇ ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਬੀਬਾ! ਜੋ ਮੇਰੇ ਕੌਲ ਵਸਤੂ ਹੈ, ਉਸ ਦਾ ਪਾਰਸ ਮੁਕਾਬਲਾ ਨਹੀਂ ਕਰ ਸਕਦਾ। ਜੋ ਕੁਝ ਮੈਂ ਤੁਹਾਨੂੰ ਦੇਣਾ ਚਾਹੁੰਦਾ ਹਾਂ ਉਹ ਬਹੁਤ ਹੀ ਉਤਮ ਵਸਤੂ ਹੈ। ਤੂੰ ਪਾਰਸ ਦਾ ਜ਼ਿਕਰ ਕੀਤਾ ਹੈ। ਕਹਿਣ ਲੱਗੀ, “ਹਾਂ, ਮੈਂ ਪਾਰਸ ਬਾਰੇ ਬਹੁਤ ਵਾਰੀ ਆਪਣੇ ਮਾਤਾ ਪਿਤਾ ਜੀ ਤੋਂ ਸੁਣਿਆ ਹੈ।” ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਪਾਰਸ ਤਾਂ ਲੋਹੇ ਨੂੰ ਹੀ ਸੋਨਾ ਬਣਾ ਸਕਦਾ ਹੈ ਪਰ ਜੋ ਮੇਰੇ ਪਾਸ ਅਸੱਲਕ ਵਸਤੂ ਹੈ ਉਸ ਦਾ ਮੁੱਲ ਹੀ ਨਹੀਂ ਪਾਇਆ ਜਾ ਸਕਦਾ। ਉਹ ਅਜਿਹੀ ਵਸਤੂ ਹੈ ਕਿ ਇਸ ਚਉਰਾਸੀ ਵਿਚ ਘੁਮੇਟਣੀਆਂ ਖਾਂਦੇ ਜੀਵ ਨੂੰ ਉਹ ਚੀਜ਼ਾਂ ਵਰਤ ਕੇ ਸਾਰੇ ਸੰਸਾਰਕ ਦੁਖਾਂ ਤੋਂ ਬਚੀ ਕਰ ਦਿੰਦੀ ਹੈ ਅਤੇ ਉਸਨੂੰ ਪ੍ਰਮੇਸ਼ਰ ਬਣਾ ਦਿੰਦੀ ਹੈ। ਜਿਸ ਦੇ ਨਾਲੋਂ ਇਹ ਜੀਵ ਵਿਛੜ ਕੇ ਕੋੜਾਂ ਜੂਨਾਂ ਵਿਚ ਘੁੰਮ ਕੇ ਦੁਖ ਸਹਿ ਰਿਹਾ ਹੈ ਉਸਨੂੰ ਸਾਰੇ ਇਨ੍ਹਾਂ ਦੁਖਾਂ ਤੋਂ ਬਚੀ ਕਰਾ ਕੇ ਪ੍ਰਮੇਸ਼ਰ ਨਾਲ ਮਿਲਾ ਦਿੰਦੀ ਹੈ। ਮੇਰੇ ਪਾਸ ਕੋਈ ਸੋਨੇ, ਚਾਂਦੀ, ਹੀਰੇ ਜਵਾਹਰਾਤ ਵਰਗੀ ਧਾਤ ਨਹੀਂ ਹੈ, ਮੇਰੇ ਪਾਸ ਵਾਹਿਗੁਰੂ ਜੀ ਦੇ ਗਿਆਨ ਵਿਚੋਂ ਪ੍ਰਾਪਤ ਹੋਏ ਹੋਏ ਅਨੁਭਵੀ ਬਚਨ ਹਨ। ਤੁਹਾਡੇ ਪ੍ਰਾਰਵਾਰ ਲਈ ਮੇਰੇ ਮਨ ਵਿਚ ਸ਼ੁਭ ਇੱਛਾ ਹੈ। ਜੋ ਮੈਂ ਗੱਲ ਕਹਿਣੀ ਚਾਹੁੰਦਾ ਹਾਂ ਇਹ ਤੂੰ ਧਿਆਨ ਦੇ ਨਾਲ ਸੁਣ। ਤੁਹਾਨੂੰ ਦੇਖਣ ਵਾਸਤੇ ਮੇਰਾ ਸਰੀਰ ਸਵਸਥ ਨਜ਼ਰ ਆਉਂਦਾ ਹੈ ਅਤੇ ਤੁਹਾਡੇ ਵੈਦ ਜੀ ਕਹਿੰਦੇ ਹਨ ਕਿ ਮੈਂ ਤੁਰਨ ਫਿਰਨ ਲਗ ਜਾਣਾ ਹੈ ਪਰ ਬੀਬਾ! ਮੈਨੂੰ ਗੁਰੂ ਮਹਾਰਾਜ ਜੀ ਨੇ ਇਕ ਅਜਿਹੀ ਸੁਝ ਬਖਸ਼ੀ ਹੋਈ ਹੈ ਜਿਸ ਦੇ ਗਾਂਗੀ ਮੈਂ ਜਾਣਦਾ ਹਾਂ ਅਤੇ ਤੂੰ ਗੁਪਤ ਭੇਤ ਦਸਦਾ ਹਾਂ ਕਿ ਮੈਂ ਹੁਣ ਬਹੁਤੇ ਦਿਨ ਇਥੇ ਨਹੀਂ ਰਹਿਣਾ। ਹੁਣ ਸਰੀਰ ਛੱਡ ਜਾਣਾ ਹੈ ਪਰ ਜਾਣ ਤੋਂ ਪਹਿਲਾਂ ਮੈਂ ਕੁਛ ਪ੍ਰਮਾਰਥਕ ਬਚਨ ਤੈਨੂੰ ਦੇਣੇ ਚਾਹੁੰਦਾ ਹਾਂ।

ਉਸ ਵੇਲੇ ਰਾਜਕੁਮਾਰੀ ਨੇ ਸੁਣਦੇ ਸਾਰ ਹੀ ਅੰਦਰ ਇਕ ਗੋਤਾ ਜਿਹਾ ਖਾਧਾ, ਨੈਣ ਬੰਦ ਹੋ ਗਏ ਅਤੇ ਇਕ ਪੀੜਾ ਦੀ ਆਵਾਜ਼ ਸੁਣਾਈ ਦਿਤੀ। ਉਸ ਨੇ ਕਿਹਾ ਕਿ ਹੇ ਚੰਗੇ ਪੁਰਸ਼! ਤੁਸੀਂ ਕੋਈ ਸਾਧੂ ਪ੍ਰਤੀਤ ਦਿੰਦੇ ਹੋ। ਪਰ ਜੇ ਤੁਸੀਂ ਸਰੀਰ ਛੱਡ ਦੇਣਾ ਹੈ ਤਾਂ ਮੇਰੇ ਜੀਉਣ ਦਾ ਵੀ ਕੋਈ ਲਾਭ ਨਹੀਂ ਹੈ। ਮੇਰੇ ਅੰਦਰ ਜੋ ਆਪਣੇ ਇਸ ਕਰਮ ਦਾ ਬੋਝ ਪੈ ਗਿਆ ਹੈ ਕਿ ਮੈਂ ਤੈਨੂੰ ਤੀਰ ਮਾਰ ਬੈਠੀ ਹਾਂ, ਇਹ ਮੇਰੇ ਅੰਦਰੋਂ ਨਿਕਲਦਾ ਨਹੀਂ ਹੈ। ਐਨਾ ਬੋਝ ਪ੍ਰਤੀਤ ਦਿੰਦਾ ਹੈ ਕਿ ਜੇ ਤੁੰ ਸਰੀਰ ਛੱਡ ਗਿਆ ਤਾਂ ਮੈਂ ਨਾਲ ਹੀ ਮਰ ਜਾਣਾ ਹੈ। ਮੈਂ ਪਛਤਾਵੇਂ ਦੀ ਜਿੰਦਗੀ ਵਿਚ, ਹਉਂਕਿਆਂ ਹਾਵਿਆਂ ਵਿਚ, ਆਪਣੀਆਂ ਖੁਸ਼ੀਆਂ ਬਿਨਾਂ ਕਿਵੇਂ ਰਹਾਂਗੀ? ਤੁਹਾਡੇ ਬਚਨ ਸੂਣ ਕੇ ਮੈਨੂੰ ਆਪਣੀਆਂ ਸਾਰੀਆਂ ਖੇਲ੍ਹਾਂ ਭੁੱਲ ਗਈਆਂ, ਸਾਰਾ ਜਿੰਦਗੀ ਦਾ ਧੁਰਾ ਬਦਲ ਗਿਆ ਤੇ ਮੈਂ ਇਹ ਚਾਹੁੰਦੀ ਹਾਂ ਕਿ ਮੈਂ ਤੁਹਾਡੇ ਕੋਲ ਹੀ ਰਹਾਂ, ਜਿਸ ਹਾਲ ਵੀ ਤੁਸੀਂ ਰਹੋ। ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਬੀਬਾ ਜੀ! ਜੇ ਤੂੰ ਮੇਰੇ ਸਰੀਰ ਛੱਡਣ ਨਾਲ ਸਰੀਰ ਛੱਡ ਦੇਵੇਂਗੀ ਤਾਂ ਤੇਰਾ ਮੇਰਾ ਮਿਲਾਪ ਨਹੀਂ ਹੋਣਾ। ਜਿਸ ਦੇਸ ਵਿਚ ਮੈਂ ਜਾ ਰਿਹਾ ਹਾਂ ਉਹ ਅਮਰ ਦੇਸ ਹੈ ਉਥੇ ਕਾਲ ਦੀ ਪਹੁੰਚ ਨਹੀਂ ਹੈ। ਜੇ ਤੂੰ ਮੇਰੇ ਕੋਲ ਰਹਿਣਾ ਚਾਹੁੰਦੀ ਹੈਂ ਤਾਂ ਤੈਨੂੰ ਮੇਰੇ ਬਚਨਾਂ ਉਪਰ ਚਲਣਾ ਪਵੇਗਾ ਉਸ ਦੇ ਮੁਤਾਬਿਕ ਹੀ ਆਪਣਾ ਜੀਵਨ ਬਤੀਤ ਕਰਨਾ ਪਵੇਗਾ। ਫੇਰ ਵਾਹਿਗੁਰੂ ਜੀ ਦੇ ਹੁਕਮ ਵਿਚ ਜਦੋਂ ਤੁੰ ਸਰੀਰ ਛੱਡੇਂਗੀ ਤਾਂ ਜਿਸ ਲੋਕ ਵਿਚ ਮੈਂ ਰਹਿੰਦਾ ਹੋਵਾਂਗਾ ਉਸਨੂੰ ਸਚਖੰਡ ਵੀ ਆਖਦੇ ਹਨ ਅਤੇ ਬੇਗਮਪੁਰਾ ਸ਼ਹਿਰ ਵੀ ਆਖਦੇ ਹਨ, ਜਿਥੇ ਕੋਈ ਦੁਖ ਨਹੀਂ ਹੁੰਦਾ, ਜਿਥੇ ਮਹਾਨ ਸੁਖ ਹੀ ਸੁਖ ਹੁੰਦਾ ਹੈ, ਉਥੇ ਨਿਰਾ ਪਿਆਰ ਹੀ ਪਿਆਰ ਹੁੰਦਾ ਹੈ।

ਸੋ ਜੇ ਤੂੰ ਮੇਰਾ ਬਚਨ ਮੰਨੇਗੀ, ਤੈਨੂੰ ਇਕ ਖਾਸ ਰਸਤੇ ਤੇ ਚਲਣਾ ਪੈਣਾ ਹੈ; ਜਿਵੇਂ ਮੈਂ ਤੈਨੂੰ ਦੱਸਾਂ ਉਸੇ ਤਰ੍ਹਾਂ ਕਰਨਾ ਪੈਣਾ ਹੈ, ਫੇਰ ਤੂੰ ਉਸ ਬਾਂ ਪਹੁੰਚ ਸਕਦੀ ਹੈਂ, ਜਿਥੇ ਮੈਂ ਜਾਣਾ ਹੈ। ਖਾਸ ਗੁਣ ਜੀਵਨ ਵਿਚ ਧਾਰਨੇ ਪੈਂਦੇ ਹਨ ਜੋ ਇਸ ਰਸਤੇ ਤੇ ਚਲਣ ਲਈ ਬਹੁਤ ਹੀ ਜ਼ਰੂਰੀ ਹਨ

**ਸਾਜਨ ਚਲੇ ਪਿਆਰਿਆ ਕਿਉਂ ਮੇਲਾ ਹੋਈ॥
ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ॥**
ਪੰਨਾ - 729

ਫੁਰਮਾਨ ਹੈ - ਸਜਣ ਤਾਂ ਚਲੇ ਗਏ, ਜਿਨ੍ਹਾਂ ਨੂੰ ਪਿਆਰ ਕਰਦੇ ਸਾਂ ਜਿਨ੍ਹਾਂ ਬਿਨਾਂ ਇਕ ਘੜੀ ਵੀ ਜੀਉਣਾ ਅੰਖਾ ਸੀ, ਉਹ ਤੁਰ ਗਏ, ਹੁਣ ਮੇਲਾ ਕਿਵੇਂ ਹੋਵੇ? ਸੋ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਮੇਲਾ ਤਾਂ, ਤਾਂ ਹੀ ਹੋ ਸਕਦਾ ਹੈ ਕਿ ਚਲੇ ਜਾਣ ਵਾਲੇ ਸੱਜਣ ਵਾਲੇ ਗੁਣ ਧਾਰਨ ਕੀਤੇ ਜਾਣ। ਉਨ੍ਹਾਂ ਗੁਣਾਂ ਨੂੰ ਸਾਂਭ ਕੇ ਪੱਲੇ ਬੰਨ੍ਹ ਲਵੇ ਜਿਹੜੇ ਉਹਦੇ ਪੱਲੇ ਸੀਗੇ, ਨਹੀਂ ਤਾਂ ਮੇਲਾ ਹੋਇਆ ਨਹੀਂ ਕਰਦਾ, ਫੇਰ ਮੇਲਾ ਹੋਣਾ ਮੁਸ਼ਕਲ ਹੋ ਜਾਂਦਾ ਹੈ ਕਿਉਂਕਿ ਵਾਹਿਗੁਰੂ ਜੀ ਦਾ ਗੱਚਿਆ ਹੋਇਆ ਸੰਸਾਰ ਬਹੁਤੀ ਅਤੇ ਬਹੁਤ ਵਿਸ਼ਾਲ ਹੈ ਜਿਸ ਦਾ ਕੋਈ ਆਦਿ ਅੰਤ ਨਹੀਂ। ਐਸੇ ਬਚਨ ਭਾਈ ਤਿਲੋਕਾ ਜੀ ਉਸ ਰਾਜ ਕੁਮਾਰੀ ਨਾਲ ਕਰ ਰਹੇ ਹਨ ਜੋ ਆਪਾਂ ਪਿਛਲੇ ਦੀਵਾਨ ਵਿਚ ਬਹੁਤ ਹੀ ਵਿਸਥਾਰ ਨਾਲ

ਸਰਵਣ ਕੀਤੇ ਹਨ। ਉਹ ਕੋਈ ਦੁਨੀਆਂਦਾਰੀ ਦੀ ਕਥਾ ਨਹੀਂ ਸੀ, ਉਹ ਬ੍ਰਹਮ ਵਿਚਾਰ ਸੀ। ਦੁਨੀਆਂ ਦੀਆਂ ਕਥਾਵਾਂ ਉਸਦਾ ਕੋਈ ਥਾਹ ਨਹੀਂ ਲਾ ਸਕਦੀਆਂ। ਅਗੰਮ ਅਗੋਚਰ ਦੀਆਂ ਕਥਾਵਾਂ ਨਿਰਾਰੀਆਂ ਹੋਇਆ ਕਰਦੀਆਂ ਹਨ। ਐਸ ਤਰ੍ਹਾਂ ਪਿਆਰ ਨਾਲ ਪੜ੍ਹ ਲਓ -

ਧਾਰਨਾ - ਹਰਿ ਕੇ ਸੇਵਕ ਜੋ ਹਰਿ ਭਾਏ,
ਤਿਨ ਕੀ ਕਥਾ ਨਿਰਾਰੀ ਰੇ - 2, 2.
ਤਿਨ ਕੀ ਕਥਾ ਨਿਰਾਰੀ ਰੇ,
ਤਿਨ ਕੀ ਕਥਾ ਨਿਰਾਰੀ ਰੇ.....-2
ਹਰਿ ਕੇ ਸੇਵਕ ਜੋ ਹਰਿ ਭਾਏ.....-2

**ਹਰਿ ਕੇ ਸੇਵਕ ਜੋ ਹਰਿ ਭਾਏ ਤਿਨਿ ਕੀ ਕਥਾ
ਨਿਰਾਰੀ ਰੇ ॥**
ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਖਮ ਸੰਗਾਰੀ
ਰੇ ॥

ਪੰਨਾ - 855

ਅਜੀਬ ਕਥਾ ਹੈ; ਅਸੀਂ ਤਾਂ ਸਾਰੇ ਜੰਮਦੇ ਵੀ ਹਾਂ, ਮਰਦੇ ਵੀ ਹਾਂ; ਉਨ੍ਹਾਂ ਦੀਆਂ ਨਿਰਾਰੀਆਂ ਕਥਾਵਾਂ ਹਨ, ਉਹ ਨਾ ਕਦੇ ਜੰਮਦੇ ਹਨ, ਨਾ ਕਦੇ ਮਰਦੇ ਹਨ, ਇਸ ਕਰਕੇ ਉਨ੍ਹਾਂ ਦੀਆਂ ਕਥਾਵਾਂ ਨਿਰਾਰੀਆਂ ਹਨ।

ਜਨਮ ਮਰਣ ਦੂਹਹੂ ਮਹਿ ਨਾਹੀ ਜਨ ਪਰਉਪਕਾਰੀ
ਆਏ ॥

ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ
ਮਿਲਾਏ ॥

ਪੰਨਾ - 749

ਸੋ ਭਾਈ ਤਿਲੋਕਾ ਜੀ ਥੋੜ੍ਹੇ ਗੰਭੀਰ ਹੋ ਕੇ ਕਹਿਣ ਲੱਗੇ, “ਬੀਬਾ! ਹੁਣ ਮੈਂ ਚਲੇ ਜਾਣਾ ਹੈ।” ਉਸ ਵੇਲੇ ਇਹ ਫੈਸਲਾਕੁਨ ਬਚਨ ਸੁਣ ਕੇ ਰਾਜਕੁਮਾਰੀ ਨੇ ਨਹੀਂ ਕਿਹਾ ਕਿ ਤੁਸੀਂ ਨਾ ਜਾਵੋ। ਉਸ ਨੇ ਕਿਹਾ ਕਿ ਮੈਂ ਤੁਹਾਨੂੰ ਜਾਣ ਤੋਂ ਨਹੀਂ ਰੋਕਦੀ, ਪਰ ਤੁਸੀਂ ਰਾਜੀ ਤਾਂ ਹੋ ਜਾਵੋ ਫੇਰ ਤੁਸੀਂ ਚਲੇ ਜਾਇਓ। ਭਾਈ ਤਿਲੋਕਾ ਜੀ ਮੁਸਕਰਾਏ, ਉਸ ਦੇ ਭੋਲੇਪਨ ਦਾ ਅੰਦਾਜ਼ਾ ਲਗਾਇਆ, ਹੱਸ ਕੇ ਕਿਹਾ ਕਿ ਬੀਬਾ! ਗੱਲ ਇਸ ਤਰ੍ਹਾਂ ਨਹੀਂ ਹੈ, ਜਿਵੇਂ ਤੂੰ ਸਮਝਦੀ ਹੈਂ, ਮੈਂ ਤੈਨੂੰ ਪਹਿਲਾਂ ਹੀ ਦਸ ਚੁਕਿਆ ਹਾਂ ਕਿ ਇਸ ਸਰੀਰ ਵਿਚ ਕੌਣ ਵਸਦਾ ਹੈ ਜਿਸ ਦੇ ਆਉਣ ਨਾਲ ਸਰੀਰ ਨੂੰ ਭਾਗ ਲਗ ਜਾਂਦੇ ਹਨ, ਚਾਅ-ਮਲ੍ਹਾਰ ਉਠ ਪੈਂਦੇ ਹਨ ਇਹਦੇ ਅੰਦਰ ਪਿਆਰ ਦੀਆਂ ਲਹਿਰਾਂ ਉਛਾਲੇ ਮਾਰਦੀਆਂ ਹਨ, ਉਹੋ ਹੀ ਜੋ ਇਸ ਵਿਚ ਵਸਦਾ ਹੈ, ਉਹ ਸਰੀਰ ਨੂੰ ਛੱਡ ਕੇ ਚਲਿਆ ਜਾਂਦਾ ਹੈ, ਜਿਸਨੂੰ ਤੁਸੀਂ ਇਹ ਕਹਿੰਦੇ ਹੋ ਕਿ ਫਲਾਣਾ ਮਰ ਗਿਆ। ਬੀਬਾ! ਜਿਨ੍ਹਾਂ ਨੇ ਆਪਣੇ ਜੀਵਨ ਦੇ ਅੰਦਰ ਪ੍ਰਭੂ ਦਾ ਹੁਕਮ ਮੰਨਿਆ ਹੈ, ਨਾਮ ਜਪਿਆ ਹੈ, ਉਹ ਮਰਿਆ ਨਹੀਂ ਕਰਦਾ, ਉਹ ਸਰੀਰ ਛਡਿਆ ਕਰਦੇ ਹਨ। ਜਿਸ ਤਰ੍ਹਾਂ ਦੇ ਨਾਲ ਤੂੰ ਅਮੀਰ ਹੈਂ, ਦਿਨ ਵਿਚ ਕਈ ਵਾਰੀ ਕਪੜੇ ਬਦਲਦੀ ਹੋਵੇਂਗੀ। ਤੁਹਾਨੂੰ ਕਪੜੇ ਬਦਲਣ ਦਾ ਦੁੱਖ ਨਹੀਂ ਹੁੰਦਾ, ਸਗੋਂ ਮਨ ਵਿਚ ਚਾਓ ਹੁੰਦਾ ਹੈ ਕਿ ਮੈਂ ਨਵੇਂ ਸਵੱਛ

ਵਸਤਰ ਪਹਿਨਾਂ, ਇਸੇ ਤਰ੍ਹਾਂ ਨਾਲ ਜਿਨ੍ਹਾਂ ਨੇ ਇਸ ਸਰੀਰ ਨੂੰ ਇਕ ਕਪੜਾ ਕਰਕੇ ਦੇਖਿਆ ਹੈ ਉਹ ਇਸ ਕਪੜੇ ਨੂੰ ਉਸੇ ਤਰ੍ਹਾਂ ਲਾਹ ਦਿੱਦੇ ਹਨ ਜਿਵੇਂ ਤੂੰ ਆਪਣੇ ਕਪਾਹ ਤੇ ਰੋਸ਼ਮ ਦੇ ਕਪੜੇ ਬਦਲਦੀ ਹੈਂ। ਅਸੀਂ ਸਰੀਰ ਵਿਚੋਂ ਚਲੇ ਜਾਣਾ ਹੈ ਕਿਉਂਕਿ ਮੈਨੂੰ ਸੱਦਾ ਆ ਗਿਆ। ਤੈਨੂੰ ਵੀ ਉਸ ਅਦਿਸ਼ ਦਰਗਾਹ ਵਿਚੋਂ ਸੱਦਾ ਆਉਣਾ ਹੈ ਫੇਰ ਤੂੰ ਵੀ ਚਲੀ ਜਾਣਾ ਹੈ। ਇਹ ਬਚਨ ਸੁਣ ਕੇ ਉਹ ਬਹੁਤ ਹੀ ਘਬਰਾਅ ਗਈ ਕਿਉਂਕਿ ਉਸ ਨੂੰ ਸਮਝ ਆ ਗਿਆ ਕਿ ਇਸਨੇ ਮਰ ਜਾਣਾ ਹੈ। ਇਹ ਮਰ ਜਾਣ ਨੂੰ ਹੀ ਚਲੇ ਜਾਣਾ ਕਹਿੰਦਾ ਹੈ। ਕਹਿਣ ਲੱਗੀ, “ਹੋ ਚੰਗੇ ਮਨੁੱਖ! ਮੈਂ ਤਾਂ ਮਰਨਾ ਬਿਲਕੁਲ ਹੀ ਨਹੀਂ ਚਾਹੁੰਦੀ, ਮੈਨੂੰ ਬਹੁਤ ਹੀ ਡਰ ਲਗਦਾ ਹੈ। ਜੇ ਮੈਨੂੰ ਸਭ ਤੋਂ ਅੱਖੀ ਚੀਜ਼ ਲਗਦੀ ਹੈ ਤਾਂ ਇਹੀ ਹੈ ਕਿ ਮੈਂ ਇਕ ਦਿਨ ਆਪਣੇ ਦਾਦਾ-ਦਾਦੀ ਵਾਂਗੂੰ ਮਰ ਜਾਵਾਂਗੀ। ਉਸ ਮੌਤ ਤੋਂ ਬਚਣ ਵਾਸਤੇ ਮੈਂ ਬੋਅੰਤ ਜਤਨ ਕਰਦੀ ਹਾਂ। ਹੋ ਚੰਗੇ ਮਨੁੱਖ! ਮੈਂ ਬਹੁਤ ਮਨੁੱਖ ਮਰਦੇ ਦੇਖੇ ਨੇ, ਬਹੁੜੀਆਂ ਪਾਊਂਦੇ ਨੇ ਕਿ ਮੈਨੂੰ ਰੱਖ ਲਓ, ਚੰਗੇ ਤੋਂ ਚੰਗਾ ਵੈਦ ਲੈ ਆਓ ਪਰ ਮੈਨੂੰ ਮਰਨ ਤੋਂ ਬਚਾ ਲਓ; ਮੈਂ ਤਾਂ ਮਰਨ ਤੋਂ ਬਹੁਤ ਹੀ ਡਰਦੀ ਹਾਂ ਮੈਂ ਤਾਂ ਹੈਰਾਨ ਹਾਂ ਕਿ ਤੁਹਾਨੂੰ ਮੌਤ ਤੋਂ ਡਰ ਹੀ ਨਹੀਂ ਲਗਦਾ।” ਸਾਰੀ ਦੂਨੀਆਂ ਮੌਤ ਤੋਂ ਡਰ ਰਹੀ ਹੈ। ਸਾਧਸੰਗਤ ਜੀ! ਇਸ ਮੌਤ ਬਾਰੇ ਛੁਰਮਾਨ ਹੈ -

**ਕਬੀਰ ਜਿਸੁ ਮਰਨੇ ਤੇ ਜਗ ਭਰੈ ਮੇਰੈ ਮਨਿ ਆਨੰਦੁ ॥
ਮਰਨੇ ਹੀ ਤੇ ਪਾਈਐ ਪੁਰਨੁ ਪਰਮਾਨੰਦੁ ॥**
ਪੰਨਾ

- 1365

ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਬੀਬਾ! ਮੈਂ ਮੌਤ ਦਾ ਪਰਲਾ ਕਿਨਾਰਾ ਦੇਖਿਆ ਹੋਇਆ ਹੈ ਜਿਥੇ ਇਸ ਸਰੀਰ ਨੂੰ ਛੱਡਣ ਤੋਂ ਪਿਛੋਂ ਜਾ ਕੇ ਰਹਿਣਾ ਤੇ ਵਸਣਾ ਹੈ। ਮੈਂ ਤੈਨੂੰ ਇਕ ਕਥਾ ਸੁਣਾਉਂਦਾ ਹਾਂ ਤੂੰ ਧਿਆਨ ਦੇ ਨਾਲ ਸੁਣ।

ਜਿਸ ਤਰ੍ਹਾਂ ਤੁਸੀਂ ਲੋਕ ਇਥੇ ਰਾਜ ਕਰਦੇ ਹੋਂ ਇਸ ਤਰ੍ਹਾਂ ਇਕ ਦੇਸ਼ ਵਿਚ, ਜੋ ਬਹੁਤ ਵੱਡਾ ਸੀ, ਉਥੇ ਵੀ ਰਾਜੇ ਰਾਜ ਕਰਿਆ ਕਰਦੇ ਸਨ ਪਰ ਉਸ ਦੇਸ਼ ਵਿਚ ਇਕ ਕਾਨੂੰਨ ਬਣਿਆ ਹੋਇਆ ਸੀ ਕਿ ਜਿਸ ਰਾਜੇ ਨੂੰ ਤਖਤ ਉਤੇ ਬਿਠਾਉਣਾ ਹੈ ਤਾਂ ਉਸਨੂੰ **agreement** (ਇਕਰਾਰ) ਕਰਨਾ ਪੈਂਦਾ ਸੀ ਕਿ ਉਹ ਦਸ ਸਾਲ ਬਾਦ ਰਾਜ ਛੱਡ ਦੇਵੇਗਾ ਅਤੇ ਉਸ ਨੂੰ ਨਿਰਜਨ ਬਣ ਵਿਚ ਜਾਣਾ ਪਵੇਗਾ। ਉਹ ਨਿਰਜਨ ਬਣ ਸਮੁੰਦਰ ਵਿਚ ਇਕ ਛੋਟਾ ਜਿਹਾ ਟਾਪੂ ਸੀ ਜਿਥੇ ਖਾਣ-ਪੀਣ ਨੂੰ ਕੁਝ ਨਹੀਂ ਮਿਲਦਾ ਸੀ। ਜਿਹੜਾ ਵੀ ਉਥੇ ਜਾਂਦਾ ਸੀ ਦੁਖੀ ਹੋ ਕੇ ਮਰ ਜਾਂਦਾ ਸੀ। ਤਖਤ ਤੇ ਬੈਠਣ ਵੇਲੇ ਉਸ ਨਾਲ **agreement** (ਇਕਰਾਰ) ਕਰ ਲੈਂਦੇ ਸੀ ਤੇ ਦਸ ਸਾਲ ਬਾਦ ਸਾਰੀ ਪਬਲਿਕ ਇਕੱਠੀ ਹੋ ਕੇ ਉਸਨੂੰ ਛੋਟੇ ਜਹਾਜ਼ ਵਿਚ ਬਿਠਾ ਕੇ ਉਸ ਨਿਰਜਨ ਵਣ ਵਿਚ ਲਾਹ ਆਉਂਦੇ ਸਨ ਜਿਥੇ ਉਹ ਭੁੱਖਾ ਪਿਆਸਾ, ਤੜਫ-ਤੜਫ ਕੇ ਮਰ ਜਾਂਦਾ ਸੀ। ਇਸ ਤਰ੍ਹਾਂ ਬਹੁਤ ਰਾਜੇ ਆਏ, 10 ਸਾਲ ਜੀਅ ਭਰ ਕੇ ਭੋਗ ਭੋਗੇ ਪਰ ਦਸ ਸਾਲ ਤੋਂ ਬਾਦ ਤਖਤ ਤੋਂ ਲਹਿ ਜਾਂਦੇ ਅਤੇ ਉਸ ਨਿਰਜਨ ਵਣ ਵਿਚ ਲਾਹ ਦਿਤੇ ਜਾਂਦੇ ਸਨ, ਫੇਰ

ਉਸ ਦੀ ਉਘ-ਸੁਘ ਨਹੀਂ ਮਿਲਦੀ ਸੀ। ਉਸ ਟਾਪੂ ਦੇ ਨੇੜੇ ਕੋਈ ਜਹਾਜ਼ ਵੀ ਨਹੀਂ ਜਾਂਦਾ ਸੀ ਸਿਰਫ਼ ਦਸੀਂ ਸਾਲੀਂ ਉਸ ਰਾਜ ਦਾ ਹੀ ਜਹਾਜ਼ ਜਾਇਆ ਕਰਦਾ ਸੀ। ਆਲੇ-ਦੁਆਲੇ ਦਾ ਸਮੁੰਦਰ ਬਹੁਤ ਗਹਿਰਾ ਸੀ ਤੇ ਉਸਦੀਆਂ ਛੱਲਾਂ ਬਹੁਤ ਉਛਾਲੇ ਮਾਰਦੀਆਂ ਸੀ, ਕਿਸੇ ਦੀ ਹਿੰਮਤ ਨਹੀਂ ਸੀ ਪੈਂਦੀ ਕਿ ਉਸ ਨਿਰਜਨ ਵਣ ਵਿਚੋਂ ਨਿਕਲ ਆਵੇ। ਇਕ ਅਜਿਹਾ ਸਮਾਂ ਆਇਆ ਕਿ ਉਸ ਗੱਦੀ ਤੇ ਬੈਠਣ ਵਾਲਾ ਮਿਲਣਾ ਮੁਸ਼ਕਲ ਹੋ ਗਿਆ। ਇਹ ਗੱਲ ਤਾਂ ਤੂੰ ਸਮਝਦੀ ਹੋਵੇਂਗੀ। ਰਾਜ ਕੁਮਾਰੀ ਨੇ ਕਿਹਾ, “ਇਹ ਗੱਲ ਤਾਂ ਮੇਰੇ ਚੰਗੀਂ ਤਰ੍ਹਾਂ ਸਮਝ ਆ ਗਈ ਹੈ ਕਿ ਉਹ ਜੰਗਲ ਸਾਡੇ ਜੰਗਲ ਵਰਗਾ ਹੀ ਹੋਣਾ ਹੈ ਜਿਸ ਵਿਚ ਸ਼ੇਰ, ਚੀਤੇ ਆਦਿ ਜੰਗਲੀ ਜਾਨਵਰ ਰਹਿੰਦੇ ਹਨ। ਜੇ ਕਿਤੇ ਭੁੱਲ-ਭੁਲੇਖੇ ਇਕੱਲਾ-ਦ੍ਰਿੱਕੱਲਾ ਆਦਮੀ ਆ ਜਾਵੇ ਤਾਂ ਮਾਰਿਆ ਜਾਂਦਾ ਹੈ। ਸੋ ਇਸ ਕਰਕੇ ਇਸ ਜੰਗਲ ਵਿਚੋਂ ਕੋਈ ਲੰਘਦਾ ਹੀ ਨਹੀਂ ਪਰ ਮੈਂ ਹੈਰਾਨ ਹਾਂ ਕਿ ਤੂੰ ਇਸ ਜੰਗਲ ਵਿਚ ਕਿਵੇਂ ਆ ਗਿਆ?” ਭਾਈ ਤਿਲੋਕਾ ਜੀ ਕਹਿਣ ਲੱਗੇ, “ਬੀਬਾ! ਜੋ ਗੱਲ ਮੈਂ ਦੱਸ ਰਿਹਾ ਹਾਂ, ਉਸ ਵਲ ਧਿਆਨ ਦੇਹ।”

ਸੋ ਉਸ ਗੱਦੀ ਉਪਰ ਕੋਈ ਨਾ ਬੈਠੇ। ਇਕ ਸੂਝਵਾਨ ਨੌਜ਼ਾਨ ਆ ਗਿਆ, ਗੱਦੀ ਉਪਰ ਬੈਠ ਗਿਆ। ਥੋੜ੍ਹੇ ਦਿਨਾਂ ਪਿਛੋਂ ਉਸਨੇ ਸਾਰੇ ਇੰਜਨੀਅਰ, Planner (ਵਿਉਂਟਕਾਰ) ਬੁਲਾ ਲਏ ਅਤੇ ਜਹਾਜ਼ ਵਿਚ ਸਵਾਰ ਹੋ ਕੇ ਉਸ ਨਿਰਜਨ ਵਣ ਨੂੰ ਦੇਖਣ ਚਲਿਆ ਗਿਆ। ਉਸ ਰਾਜੇ ਨੇ ਹੁਕਮ ਕਰ ਦਿਤਾ ਕਿ ਇਸ ਜੰਗਲ ਵਿਚੋਂ ਸਾਰੇ ਖੁੰਖਾਰ ਜਾਨਵਰ ਮਾਰ ਦੇਵੇਂ ਅਤੇ ਇਥੇ ਸੜਕਾਂ ਕੱਢ ਕੇ ਵੱਡੇ-ਵੱਡੇ ਪਾਰਕ ਬਣਾਓ, ਸੈਲਾਨੀਆਂ ਦੇ ਰਹਿਣ ਵਾਸਤੇ ਬਹੁਤ ਸੋਹਣੀਆਂ ਇਮਾਰਤਾਂ ਬਣਾਓ, ਬਹੁਤ ਸੋਹਣੇ ਕਿਸਮ ਦੇ ਹੋਟਲ ਅਤੇ ਰਿਹਾਇਸ਼ੀ ਬਾਵਾਂ ਬਣਾਓ, ਇਸਨੂੰ ਅਜਿਹਾ ਬਣਾ ਦਿਓ ਕਿ ਲੋਕ ਕੰਮ-ਕਾਰ ਤੋਂ ਵਿਹਲੇ ਹੋ ਕੇ ਇਸ ਜਗ੍ਹਾ ਨੂੰ ਦੇਖਣ ਵਾਸਤੇ ਖਿੱਚੋ ਪਏ ਆਉਣ। ਐਧਰ ਢੰਘੇ ਸਮੁੰਦਰ ਵਲ ਜਿਥੇ ਛੱਲਾਂ ਘੱਟ ਹਨ ਉਥੇ ਜਹਾਜ਼ਾਂ ਦੇ ਲੱਗਣ ਵਾਲਾ ਥਾਂ ਬਣਾਓ, ਬੰਦਰਗਾਹ ਬਣਾਓ। ਉਸ ਰਾਜੇ ਨੇ ਹੁਕਮ ਦੇ ਦਿਤਾ, ਉਸਦੀ ਪਾਲਣਾ ਬਹੁਤ ਹੀ ਉਤਸ਼ਾਹ ਨਾਲ ਕੀਤੀ ਗਈ। ਪੰਜ ਛੇ ਸਾਲ ਦੇ ਅੰਦਰ ਉਹ ਜਗ੍ਹਾ ਐਸੀ ਬਣ ਗਈ ਕਿ ਉਥੇ ਆ ਕੇ ਵਸਣਾ, ਕੋਠੀਆਂ ਪਾਉਣੀਆਂ ਅਤੇ ਰਹਿਣਾ ਅਨੰਦਦਾਇਕ ਹੋ ਗਿਆ। ਥੋੜ੍ਹੇ ਦਿਨਾਂ ਤੋਂ ਪਿਛੋਂ ਦੁਨੀਆਂ ਭਰ ਦੇ ਸੈਲਾਨੀ ਉਥੇ ਆਉਣ ਲੱਗੇ ਜਿਥੇ ਪਾਰਕਾਂ ਵਿਚ ਫੁਹਾਰੇ ਚਲ ਰਹੇ ਸਨ ਅਤੇ ਅਨੇਕ-ਅਨੇਕ ਕਿਸਮ ਦੇ ਫੁਲ ਉਸਨੂੰ ਸੁਹਾਵਣਾ ਬਣਾ ਰਹੇ ਸਨ। ਇਸ ਤਰ੍ਹਾਂ ਜਦੋਂ ਸਮਾਂ ਹੋਣ ਦੇ ਨੇੜੇ ਆਇਆ, ਉਸ ਨੇ ਸਾਰੀ ਕੈਬਨਿਟ (ਮੰਤਰੀਆਂ) ਨੂੰ ਬੁਲਾ ਕੇ ਆਮ ਦਰਬਾਰ ਕੀਤਾ ਅਤੇ ਐਲਾਨ ਕੀਤਾ ਕਿ ਮੇਰੇ ਰਾਜ ਕਰਨ ਦਾ ਕੁਝ ਸਮਾਂ ਬਾਕੀ ਬਚਦਾ ਹੈ ਤੇ ਮੈਂ ਹੁਣ ਸਮੇਂ ਤੋਂ ਪਹਿਲਾਂ ਹੀ ਰਾਜ ਛੱਡ ਕੇ ਆਪ ਹੀ ਉਸ ਥਾਂ ਜਾ ਰਿਹਾ ਹਾਂ, ਜਿਥੇ ਮੈਨੂੰ ਤੁਸੀਂ ਸਮਾਂ ਪੂਰਾ ਹੋਣ ਤੇ ਭੇਜਣਾ ਹੈ। ਸਾਰੇ ਸੁਣ ਕੇ ਹੈਰਾਨ ਹੋ ਗਏ ਕਿ ਉਹ ਤਾਂ ਇਸ ਤੋਂ ਕਿਤੇ ਸੋਹਣਾ ਬਣਿਆ ਹੋਇਆ ਹੈ। ਸਭ ਦਾ ਜੀਅ ਕਰਦਾ ਹੈ ਕਿ ਅਸੀਂ ਉਥੇ ਜਾ ਕੇ ਵਸੀਏ, ਰਸੀਏ। ਸਾਰੀ ਰਿਆਇਆ ਇਕੱਠੀ ਹੋ ਕੇ ਕਹਿਣ ਲੱਗੀ ਕਿ ਹੁਣ ਤੁਹਾਡੇ ਜਾਣ ਦਾ ਕੋਈ ਫਾਇਦਾ ਨਹੀਂ, ਤੁਸੀਂ ਇਥੇ ਹੀ

ਰਾਜ ਕਰੋ। ਪਰ ਉਹ ਰਾਜ ਛੱਡ ਕੇ ਉਥੇ ਰਹਿਣਾ ਚਾਹੁੰਦਾ ਹੈ।

ਭਾਈ ਤਿਲੋਕਾ ਜੀ ਕਹਿਣ ਲੱਗੇ, “ਰਾਜ ਕੁਮਾਰੀ ਜੀ! ਹੁਣ ਤੁਸੀਂ ਇਹ ਗੱਲ ਦੱਸੋ ਕਿ ਜਿਸ ਨੇ ਉਸ ਰਾਜੇ ਵਾਂਗੂ ਆਪਣੇ ਰਹਿਣ ਲਈ ਪ੍ਰਲੋਕ ਵਿਚ ਥਾਂ ਬਣਾ ਲਿਆ, ਜਿਥੇ ਇਸ ਦੁਨੀਆਂ ਨਾਲੋਂ ਲੱਖਾਂ, ਕੌੜਾਂ, ਅਰਥਾਂ ਗੁਣਾਂ ਜ਼ਿਆਦਾ ਸੁਖ ਹੈ ਉਹ ਉਥੇ ਜਾਣ ਤੋਂ ਕਿਵੇਂ ਡਰੇਗਾ? ਉਹ ਤਾਂ ਉਡੀਕਦਾ ਹੈ ਉਸ ਸਮੇਂ ਨੂੰ ਕਿ ਕਦੋਂ ਉਹ ਸਮਾਂ ਆਵੇ ਤੇ ਕਦੋਂ ਮੈਂ ਇਸ ਬਿਆਪੀਆਂ ਭਰੀ ਦੇਹ ਨੂੰ ਛੱਡ ਕੇ ਅਮਰ ਅਵਸਥਾ ਪ੍ਰਾਪਤ ਕਰਾਂ। ਇਥੇ ਰਹਿ ਕੇ ਆਧੀ, ਬਿਆਪੀ, ਉਪਾਧੀ ਵਾਲੇ ਦੁਖ ਹਨ, ਇਹਨੂੰ ਛੱਡ ਕੇ ਮਹਾਨ ਸੁਖ ਵਾਲੀ ਅਵਸਥਾ ਵਿਚ ਪ੍ਰਵੇਸ਼ ਕਰਾਂ। ਬਾਣੀ ਵਿਚ ਇਸੇ ਕਰਕੇ ਇਸ ਗੱਲ ਨੂੰ ਸਪਸ਼ਟ ਕਰਦਿਆਂ ਫੁਰਮਾਇਆ ਹੋਇਆ ਹੈ -

**ਧਾਰਨਾ - ਜਿਹੜੀ ਮੌਤ ਤੋਂ ਡਰੇ ਜਗ ਸਾਰਾ, ਜਿਹੜੀ
ਮੌਤ ਤੋਂ,**
**ਜਿਹੜੀ ਮੌਤ ਤੋਂ ਡਰੇ ਜਗ ਸਾਰਾ, ਮੇਰੇ
ਮਨ ਆਨੰਦ ਹੈ**
**ਪਿਆਰਿਓ, ਪਿਆਰਿਓ, ਮੇਰੇ ਮਨ ਆਨੰਦ
ਹੈ,**
ਜਿਹੜੀ ਮੌਤ ਤੋਂ -2

**ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੈ ਮਨੁ ਆਨੰਦੁ ॥
ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥**
ਪੰਨਾ - 1365

ਸੋ ਜਿਸਨੇ ਪਹਿਲਾਂ ਥਾਂ ਬਣਾ ਲਿਆ, ਜਿਸਨੂੰ ਪਹਿਲਾਂ ਪਤਾ ਲਗ ਗਿਆ ਕਿ ਮੈਂ ਉਸ ਮਹਾਨ ਸੁਖਾਂ ਦੇ ਦੇਸ਼ ਵਿਚ ਜਾਣਾ ਹੈ ਉਸਨੂੰ ਤਾਂ ਜਾਣ ਵੇਲੇ ਬੇਅੰਤ ਖੁਸ਼ੀ ਹੁੰਦੀ ਹੈ ਜਿਵੇਂ ਕਿ ਕਿਸੇ ਕਰਮਚਾਰੀ ਦੀ ਕਿਸੇ ਮਾੜੇ ਦੇਸ਼ ਵਿਚੋਂ ਅਮਰੀਕਾ ਵਰਗੇ ਦੇਸ਼ ਵਿਚ ਬਦਲੀ ਹੋ ਜਾਵੇ। ਉਹ ਜਾਣ ਵੇਲੇ ਖੁਸ਼ ਹੋਵੇਗਾ ਕਿ ਰੋਵੇਗਾ? ਉਹ ਤਾਂ ਪਹਿਲਾਂ ਹੀ ਆਪਣੇ ਪੱਲਿਓਂ ਧਨ ਖਰਚ ਕੇ ਉਥੇ ਜਾਣਾ ਚਾਹੁੰਦਾ ਸੀ। ਉਸਨੂੰ ਤਾਂ ਖੁਸ਼ੀ ਹੋਵੇਗੀ ਕਿਉਂਕਿ ਉਹ ਬਹੁਤ ਸੋਹਣੇ ਦੇਸ਼ ਵਿਚ ਜਾ ਰਿਹਾ ਹੈ।

ਭਾਈ ਤਿਲੋਕਾ ਜੀ ਕਹਿਣ ਲੱਗੇ, “ਬੀਬਾ! ਸਾਨੂੰ ਕਿਸੇ ਕਿਸਮ ਦਾ ਕੋਈ ਮਨ ਵਿਚ ਰੰਜ ਨਹੀਂ। ਜਿਸ ਤਰ੍ਹਾਂ ਮੈਂ ਤੈਨੂੰ ਪਹਿਲਾਂ ਦੱਸ ਚੁਕਿਆਂ ਹਾਂ ਕਿ ਇਹ ਸਾਰੀ ਕ੍ਰਿਆ ਮੇਰੇ ਪਿਆਰੇ ਦੇ ਪਿਆਰੇ (ਵਾਹਿਗੁਰੂ ਜੀ) ਦੀ ਪਿਆਰੀ ਮਰਜ਼ੀ ਨਾਲ ਹੋ ਰਹੀ ਹੈ। ਮੈਂ ਉਸਨੂੰ ਪਿਆਰ ਕਰਦਾ ਹਾਂ ਤੇ ਮੈਨੂੰ ਆਪਣੇ ਪਿਆਰੇ ਦੇ ਪਿਆਰੇ ਦੀ ਮਰਜ਼ੀ, ਪਿਆਰੀ ਲਗਦੀ ਹੈ। ਜੰਮਣਾ ਮਰਨਾ ਕੋਈ ਗੱਲ ਤਾਂ ਹੁੰਦੀ ਨਹੀਂ ਹੈ, ਨਾ ਹੀ ਇਸ ਸੰਸਾਰ ਵਿਚ ਕੋਈ ਜੰਮਦਾ ਹੈ, ਨਾ ਮਰਦਾ ਹੈ। ਜਦੋਂ ਕਦੇ ਤੂੰ ਜੰਗਲ ਵਿਚ ਬਣੀ ਵੱਡੀ ਝੀਲ ਦੇ ਕੰਢੇ ਜਾ ਕੇ ਦੇਖਦੀ ਹੋਵੇਂਗੀ ਕਿ ਹਵਾ ਦੇ ਵੇਗ ਨਾਲ ਪਾਣੀ ਵਿਚ ਉਚੀਆਂ ਲਹਿਰਾਂ ਉਠਦੀਆਂ ਹਨ, ਕੰਢਿਆਂ ਤੇ ਆ ਕੇ ਉਹ ਮੁੜ ਕੇ ਪਾਣੀ ਬਣ ਜਾਂਦੀਆਂ ਹਨ ਪਿਛੋਂ ਹੋਰ ਆਈ ਜਾਂਦੀਆਂ ਹਨ। ਦੇਖਣ ਵਾਸਤੇ ਲਹਿਰਾਂ ਤੇ ਝੀਲ ਦਾ ਪਾਣੀ ਅੱਡ-ਅੱਡ ਲਗਦੇ ਹਨ ਪਰ ਸਿਆਣਾ ਬੰਦਾ ਜਾਣਦਾ

ਹੈ ਕਿ ਪਾਣੀ ਆਪ ਹੀ ਹਵਾ ਦੇ ਵੇਗ ਨਾਲ ਉਛਲਦਾ ਹੈ ਤੇ ਲਹਿਰਾਂ ਬਣ ਕੇ ਕਲੋਲਾਂ ਕਰਦਾ ਹੈ। ਹੁਣ ਤੂੰ ਆਪ ਹੀ ਦੱਸ, ਪਾਣੀ ਤੋਂ ਬਗੈਰ ਕੋਈ ਨਵੀਂ ਚੀਜ਼ ਤਾਂ ਝੀਲ ਵਿਚ ਨਹੀਂ ਆਈ ਹੈ ਨਾ। ਉਸ ਵਿਚ ਬੁਲਬਲੇ ਵੀ ਦੇਖੇ ਹੋਣੇ ਨੇ। ਜਦੋਂ ਉਹ ਲਹਿਰ ਸਖਤ ਥਾਂ ਨਾਲ ਟਕਰਾਂਦੀ ਹੈ ਤਾਂ ਝੱਗ ਬਣ ਜਾਂਦੀ ਹੈ। ਸੋ ਇਸ ਤਰ੍ਹਾਂ ਬੀਬਾ! ਪਾਣੀ ਆਪ ਹੀ ਲਹਿਰ ਬਣ ਜਾਂਦਾ ਹੈ, ਆਪ ਹੀ ਬੁਲਬਲਾ ਬਣ ਜਾਂਦਾ ਹੈ, ਆਪ ਹੀ ਝੱਗ ਬਣ ਜਾਂਦਾ ਹੈ, ਮੁੜ ਕੇ ਫੇਰ ਪਾਣੀ ਬਣ ਜਾਂਦਾ ਹੈ। ਇਕ ਮੈਂ ਤੈਨੂੰ ਹੋਰ ਗੱਲ ਦਸਦਾ ਹਾਂ, ਤੁਸੀਂ ਰਾਜੇ ਲੋਕ ਹੋ ਤੁਹਾਡੇ ਪਾਸ ਬੜੇ ਵਿਦਵਾਨ ਪੁਰਸ਼ ਕਥਾ ਵੀ ਕਰਦੇ ਨੇ। ਤੂੰ ਸੁਣਿਆ ਹੋਣਾ ਹੈ ਕਿ ਜਿਹੜੇ ਬੱਦਲ ਨੇ, ਤੂੰ ਸਮਝ ਕਿ ਇਹ ਕਿਵੇਂ ਬਣਦੇ ਹਨ। ਪਹਿਲਾਂ ਸੁਰਜ ਦੀ ਗਰਮੀ ਨਾਲ ਭਾਫ ਬਣ ਕੇ ਉਪਰ ਨੂੰ ਉਡਦੀ ਹੈ ਅਸਮਾਨ ਵਿਚ ਇਹ ਇਕੱਠੀ ਹੋ ਕੇ ਉਡਦੀ ਫਿਰਦੀ ਹੈ ਫੇਰ ਮੌਸਮ ਦੇ ਹਿਸਾਬ ਨਾਲ ਇਹ ਪਾਣੀ ਰੂਪ ਹੋ ਕੇ ਮੀਂਹ ਬਣ ਕੇ ਧਰਤੀ ਤੇ ਗਿਰਦੀ ਹੈ ਇਸ ਤਰ੍ਹਾਂ ਇਹ ਭਾਫ ਉੱਚੇ ਪਹਾੜਾਂ ਤੇ ਬਰਫ ਬਣ ਕੇ ਟਿਕਦੀ ਹੈ ਜਿਸ ਵਿਚੋਂ ਗਰਮੀ ਨਾਲ ਪਾਣੀ ਬਣ ਕੇ ਇਹ ਨੀਵਾਣਾਂ, ਦਰਿਆਵਾਂ ਚੌਂ ਹੁੰਦਾ ਹੋਇਆ, ਚਲਦਾ-ਚਲਦਾ ਮੁੜ ਸਾਗਰ ਵਿਚ ਹੀ ਰਲ ਜਾਂਦਾ ਹੈ। ਜਿਸ ਸਮੁੰਦਰ ਵਿਚੋਂ ਭਾਫ ਬਣ ਕੇ ਉਡਿਆ ਸੀ ਤੇ ਹੁਣ ਇਹਨੇ ਬੱਦਲ ਦਾ ਰੂਪ ਧਾਰਿਆ, ਬਰਫ ਬਣਿਆ ਮੁੜ ਕੇ ਫੇਰ ਪਾਣੀ ਬਣ ਸਮੁੰਦਰ ਵਲ ਰੁੜ੍ਹ ਆਇਆ ਅਤੇ ਫੇਰ ਸਮੁੰਦਰ ਨਾਲ ਰਲ ਕੇ ਸਮੁੰਦਰ ਬਣ ਗਿਆ। ਇਸੇ ਤਰ੍ਹਾਂ ਨਾਲ ਵਾਹਿਗੁਰੂ ਜੀ ਆਪਣੀ ਖੇਲ੍ਹ ਕਰ ਰਹੇ ਹਨ। ਆਪ ਹੀ ਨਿਰਗੁਣ ਤੋਂ, ਦਿਖਣ ਵਾਲੇ ਸਰਗੁਣ ਹੋ ਜਾਂਦੇ ਹਨ ਅਤੇ ਆਪ ਹੀ ਅਨੇਕਾਂ ਰੂਪ ਧਾਰ ਕੇ ਖੰਡ, ਬ੍ਰਹਮੰਡ, ਜੀਵ-ਜੰਤੂ ਅਤੇ ਇਨਸਾਨ ਦਾ ਜਾਮਾ ਪਹਿਨ ਕੇ ਆਪਣੇ ਹੁਕਮ ਵਿਚ ਹੀ ਬੇਅੰਤ ਕੌਤਕ ਕਰਦੇ ਹਨ ਅਤੇ ਜਦੋਂ ਆਦਮੀ ਦੇ ਮਨ ਵਿਚ ਗਿਆਨ ਦਾ ਪ੍ਰਕਾਸ਼ ਹੁੰਦਾ ਹੈ ਇਹ ਮੁੜ ਕੇ ਫੇਰ ਵਾਹਿਗੁਰੂ ਹੀ ਬਣ ਜਾਇਆ ਕਰਦਾ ਹੈ। ਸੋ ਇਸ ਤਰ੍ਹਾਂ ਨਾਲ ਇਹ ਸਾਰੀ ਹੁਕਮ ਦੀ ਖੇਲ੍ਹ ਹੋ ਰਹੀ ਹੈ। ਪਿਆਰਿਓ! ਗੁਰੂ ਮਹਾਰਾਜ ਜੀ ਨੇ ਉਪਰੋਕਤ ਸਥਿਤੀ ਨੂੰ ਪ੍ਰਗਟ ਕਰਦੇ ਹੋਏ ਫੁਰਮਾਨ ਕੀਤਾ ਹੈ-

**ਬਾਜੀਗਰਿ ਜੈਸੇ ਬਾਜੀ ਪਾਈ॥ ਨਾਨਾ ਰੂਪ ਭੇਖ
ਦਿਖਲਾਈ॥**
ਸਾਂਗੁ ਉਤਾਰਿ ਬੰਮਿਓ ਪਾਸਾਰਾ॥ ਤਬ ਏਕੋ ਏਕੰਕਾਰਾ॥
**ਕਵਨ ਰੂਪ ਦ੍ਰਿਸ਼ਟਿ ਬਿਨਸਾਇਓ॥ ਕਤਹਿ ਗਇਓ ਉਹੁ
ਕਤ ਤੇ ਆਇਓ॥**
**ਜਲ ਤੇ ਉਠਹਿ ਅਨਿਕ ਤਰੰਗਾ॥ ਕਨਿਕ ਭੁਖਨ ਕੀਨੇ ਬਹੁ
ਰੰਗਾ॥**
**ਬੀਜੁ ਬੀਜਿ ਦੇਖਿਓ ਬਹੁ ਪਰਕਾਰਾ॥ ਫਲ ਪਾਕੇ ਤੇ
ਏਕੰਕਾਰਾ॥**
**ਸਹਸ ਘਟਾ ਮਹਿ ਏਕੁ ਆਕਾਸੁ॥ ਘਟ ਛੂਟੇ ਤੇ ਓਹੀ
ਪ੍ਰਗਾਸੁ॥**
ਭਰਮ ਲੋਭ ਮੋਹ ਮਾਇਆ ਵਿਕਾਰ॥ ਭ੍ਰਮ ਛੂਟੇ ਤੇ

ਏਕੰਕਾਰ ॥

ਓਹ ਅਬਿਨਾਸੀ ਬਿਨਸਤ ਨਾਹੀ ॥ ਨਾ ਕੋ ਆਵੈ ਨਾ ਕੋ
ਜਾਹੀ ॥

ਗੁਰਿ ਪੂਰੈ ਹਉਮੇ ਮਲੁ ਧੋਈ ॥ ਕਹੁ ਨਾਨਕ ਮੇਰੀ ਪਰਮ
ਗਤਿ ਹੋਈ ॥

ਪੰਨਾ - 736

ਸੋ ਭਾਈ ਤਿਲੋਕਾ ਜੀ ਬੀਬੀ ਨੂੰ ਸਮਝਾਉਂਦੇ ਹੋਏ ਦਸਦੇ ਹਨ ਕਿ
ਮੌਤ ਦਾ ਡਰ ਉਸਨੂੰ ਹੁੰਦਾ ਹੈ ਜਿਸਦੇ ਮਨ ਵਿਚ ਅਗਿਆਨ ਹੋਵੇ ਜਿਸਦੇ
ਅੰਤਸ਼ਕਰਣ ਵਿਚ ਚੰਗੇ ਮਾੜੇ ਕਰਮਾਂ ਦਾ ਨਿਵਾਸ ਹੋਵੇ, ਜਿਸ ਨੇ ਆਪਣੇ
ਪ੍ਰਲੋਕ ਨੂੰ ਨਹੀਂ ਸੰਵਾਰਿਆ। ਸੋ ਮੈਨੂੰ ਕੋਈ ਦੁਖ ਨਹੀਂ ਹੈ ਕਿਉਂਕਿ ਮੈਨੂੰ
ਪਤਾ ਹੈ ਕਿ ਨਾ ਇਥੇ ਕੋਈ ਚੀਜ਼ ਮਰਦੀ ਹੈ ਨਾ ਜੰਮਦੀ ਹੈ। ਇਸੇ ਬਚਨ
ਦੀ ਪ੍ਰੇਤੁਤਾ ਵਾਸਤੇ ਅੱਜ ਅਸੀਂ ਸੁਖਮਨੀ ਸਾਹਿਬ ਵਿਚ ਪੜ੍ਹਦੇ ਹਾਂ -

ਨਹ ਕਿਛੁ ਜਨਮੈ ਨਹ ਕਿਛੁ ਮਰੈ ॥
ਆਪਨ ਚਲਿਤੁ ਆਪ ਹੀ ਕਰੈ ॥
ਆਵਨੁ ਜਾਵਨੁ ਵਿਸਟਿ ਅਨਵਿਸਟਿ ॥
ਆਗਿਆਕਾਰੀ ਧਾਰੀ ਸਭ ਸਿਸਟਿ ॥
ਆਪੇ ਆਪਿ ਸਰਗਲ ਮਹਿ ਆਪਿ ॥
ਅਨਿਕ ਜੁਗਤਿ ਰਚਿ ਬਾਪਿ ਉਬਾਪਿ ॥
ਅਬਿਨਾਸੀ ਨਾਹੀ ਕਿਛੁ ਖੰਡ ॥
ਧਾਰਣ ਧਾਰਿ ਰਹਿਓ ਬ੍ਰਹਮੰਡ ॥
ਅਲਖ ਅਭੇਵ ਪੁਰਖ ਪਰਤਾਪ ॥
ਆਪਿ ਜਪਾਏ ਤ ਨਾਨਕ ਜਾਪ ॥

ਪੰਨਾ

- 281

ਇਹ ਸਾਰੀਆਂ ਗੱਲਾਂ ਰਾਜਕੁਮਾਰੀ ਨੇ ਬਹੁਤ ਹੀ ਧਿਆਨ ਨਾਲ
ਸੁਣੀਆਂ। ਭਾਈ ਤਿਲੋਕਾ ਜੀ ਨੂੰ ਮਿਲ ਕੇ ਉਸਦੀ ਬਿਰਤੀ ਗੰਭੀਰਤਾ ਵਿਚ
ਆ ਚੁਕੀ ਸੀ ਅਤੇ ਇਕਾਗਰਤਾ ਨਾਲ ਬਚਨ ਸੁਣਦੀ ਸੀ ਤੇ ਮੰਨਣ ਲਗ
ਗਈ ਸੀ। ਮਨ ਵਿਚ ਹੈਰਾਨ ਹੋ ਰਹੀ ਸੀ ਕਿ ਬਾਪੂ ਜੀ ਦੇ ਦਰਬਾਰ ਵਿਚ
ਬਹੁਤ ਚੰਗੇ-ਚੰਗੇ ਵਿਦਵਾਨ ਆਉਂਦੇ ਹਨ ਉਹ ਜਦੋਂ ਕੋਈ ਕਥਾ ਕਰਦੇ
ਹਨ ਉਹ ਏਨੇ ਅੰਖੇ ਸਲੋਕ ਪੜ੍ਹਦੇ ਹਨ ਕਿ ਅਸਾਡੀ ਸਮਝ ਵਿਚ ਕੁਝ
ਵੀ ਨਹੀਂ ਆਉਂਦਾ। ਉਨ੍ਹਾਂ ਦਾ ਦੱਸਣ ਦਾ ਤਰੀਕਾ ਬਹੁਤ ਹੀ ਸੀਮਤ ਜਿਹਾ
ਹੈ ਜਿਸ ਨਾਲ ਮੇਰੀ ਸਮਝ ਵਿਚ ਕੁਝ ਨਹੀਂ ਸੀ ਆਇਆ ਕਰਦਾ ਤੇ ਮੈਂ
ਉਠ ਕੇ ਚਲੀ ਜਾਂਦੀ ਸੀ। ਭਾਈ ਤਿਲੋਕਾ ਜੀ ਨੂੰ ਕਹਿਣ ਲੱਗੀ, “ਹੋ
ਚੰਗੇ ਮਨੁੱਖ! ਤੇਰੀਆਂ ਸਾਰੀਆਂ ਗੱਲਾਂ ਮੈਨੂੰ ਅਜੀਬ ਲਗ ਰਹੀਆਂ ਹਨ, ਬਹੁਤ
ਹੀ ਵਿਸਥਾਰ ਨਾਲ ਤੂੰ ਮੈਨੂੰ ਛੋਟੀ ਤੋਂ ਛੋਟੀ ਗੱਲ ਦਸਦਾ ਹੈ। ਭਾਵੇਂ ਮੇਰੇ
ਪਿਤਾ ਜੀ ਨੇ ਮੈਨੂੰ ਅੱਖਰਾਂ ਦੀ ਵਿਦਿਆ ਪੜ੍ਹਾਈ ਹੈ ਤੇ ਅਸਾਡੇ ਪੰਡਤ
ਜੀ ਨੇ ਵੀ ਕਾਫੀ ਪੁਸਤਕਾਂ ਮੈਨੂੰ ਪੜ੍ਹਾਈਆਂ ਹਨ ਪਰ ਮੇਰੀ ਸਮਝ ਵਿਚ
ਕੁਝ ਵੀ ਨਹੀਂ ਆ ਰਿਹਾ ਸੀ ਕਿਉਂਕਿ ਉਨ੍ਹਾਂ ਬਚਨਾਂ ਨੂੰ ਮੈਂ ਸੁਣਦੀ ਵੀ
ਸੀ, ਪੁਸਤਕਾਂ ਪੜ੍ਹਦੀ ਵੀ ਸੀ ਪਰ ਮੰਨਦੀ ਨਹੀਂ ਸੀ ਤੇ ਮੈਨੂੰ ਐਉਂ ਲਗਦਾ

ਸੀ ਕਿ ਇਹ ਮੈਨੂੰ ਬੇਮਤਲਬੀਆਂ ਗੱਲਾਂ ਦਸਦੇ ਰਹਿੰਦੇ ਹਨ। ਹਾਂ, ਇਸਦੇ ਵਿਪਰੀਤ ਜੇ ਉਹ ਕਿਸੇ ਰਾਜੇ ਰਾਣੇ ਦੀ ਬਹਾਦਰੀ ਦੀ ਜਾਂ ਯੁੱਧ ਜਾਂ ਸ਼ੇਰਾਂ-ਚੀਤਿਆਂ ਦੀਆਂ ਗੱਲਾਂ ਦਸਿਆ ਕਰਦੇ ਸਨ, ਘੋੜਿਆਂ ਦੀਆਂ ਦੌੜਾਂ ਦੀਆਂ ਗੱਲਾਂ ਦਸਦੇ ਸਨ; ਉਹ ਮੈਨੂੰ ਅੱਖਰ-ਅੱਖਰ ਯਾਦ ਹੋ ਜਾਂਦਾ ਸੀ ਪਰ ਮੈਂ ਹੈਰਾਨ ਹਾਂ ਕਿ ਤੂੰ ਕਿੰਨੇ ਸੁਖਾਲੇ ਢੰਗ ਨਾਲ ਉਹ ਗੱਲਾਂ ਦੱਸ ਰਿਹਾ ਹੈ ਜਿਨ੍ਹਾਂ ਨੂੰ ਮੈਂ ਕੇਵਲ ਸੁਣਦੀ ਹੀ ਨਹੀਂ, ਨਾਲ ਦੀ ਨਾਲ ਹਿਰਦੇ ਵਿਚ ਵਸਾ ਰਹੀ ਹਾਂ ਤੇ ਪੂਰੀ ਤਰ੍ਹਾਂ ਮੰਨਣ ਲਗ ਗਈ ਹਾਂ।” ਹੇ ਪਿਆਰੇ ਪ੍ਰਦੇਸੀ! ਜਦੋਂ ਮੈਂ ਤੇਰੇ ਤੋਂ ਵਖਰੀ ਹੋ ਜਾਂਦੀ ਹਾਂ, ਆਪਣੇ ਪਲੰਘ ਉਤੇ ਲੇਟਦੀ ਹਾਂ, ਤਾਂ ਪਹਿਲਾਂ ਵਾਂਗੀ ਸੌਣ ਤੱਕ ਮਾਂ ਨਾਲ ਗੱਲਾਂ ਨਹੀਂ ਹੁਣ ਮੈਂ ਕਰਦੀ ਤੇ ਨਾ ਹੀ ਮੈਂ ਘਰ ਵਿਚ ਦਾਸੀਆਂ ਨਾਲ ਗੱਲਾਂ ਕਰਦੀ ਹਾਂ, ਆਪਣੀਆਂ ਸਹੇਲੀਆਂ ਤੋਂ ਵੀ ਮੈਂ ਹੁਣ ਬਹੁਤ ਦਿਨਾਂ ਦੀ ਦੂਰ ਹਾਂ। ਹੁਣ ਜਦੋਂ ਸੈਂ ਪਲੰਘ ਤੇ ਲੇਟਦੀ ਹਾਂ ਤਾਂ ਤੇਰੀਆਂ ਕੀਤੀਆਂ ਹੋਈਆਂ ਸਾਰੀਆਂ ਗੱਲਾਂ ਮੈਂ ਵਿਚਾਰਦੀ ਹਾਂ, ਉਹ ਸਾਰੀਆਂ ਮੇਰੇ ਅੰਦਰ ਮੂਰਤੀਮਾਨ ਹੋ ਕੇ ਸਾਮ੍ਰਾਣੇ ਦਿਸਦੀਆਂ ਹਨ। ਮੈਂ ਇਹ ਨਹੀਂ ਕਹਿੰਦੀ ਕਿ ਮੈਂ ਕੰਠ ਕਰਦੀ ਹਾਂ। ਕੰਠ ਕਰਕੇ ਤਾਂ ਮੈਂ ਦੇਖਦੀ ਹਾਂ ਜਦੋਂ ਮੈਂ ਪੜ੍ਹਾਈ ਕਰਦੀ ਹਾਂ ਉਹ ਚੀਜ਼ ਮੇਰੇ ਸਾਮ੍ਰਾਣੇ ਨਹੀਂ ਸੀ ਆਉਂਦੀ ਪਰ ਅੱਖਰ ਬੋਲ ਦਿੰਦੀ ਸੀ। ਪਰ ਹੁਣ ਤਾਂ ਤੇਰੇ ਬਚਨ ਮੇਰੇ ਅੱਗੇ ਤਸਵੀਰਾਂ ਬਣ ਗਏ ਹਨ ਅਤੇ ਜੋ ਜੋ ਬਚਨ ਤੂੰ ਮੇਰੇ ਨਾਲ ਕੀਤੇ ਹਨ ਉਨ੍ਹਾਂ ਨੂੰ ਪੜ੍ਹ ਕੇ ਮੈਂ ਆਪਣੇ ਅੰਦਰ ਵਿਚਾਰਦੀ ਹਾਂ। ਪਰ ਮੈਂ ਹੈਰਾਨ ਹਾਂ ਕਿ ਸਾਰਾ ਸੰਸਾਰ ਮਰਨ ਤੋਂ ਡਰਦਾ ਹੈ। ਵੱਡੇ-ਵੱਡੇ ਸੂਰਮੇ ਮੈਂ ਦੇਖੇ ਹਨ ਜੋ ਉਚੀ-ਉਚੀ ਰੱਦੇ ਹਨ ਕਿ ਮੈਨੂੰ ਰੱਖ ਲਓ, ਮੈਂ ਮਰਾਂ ਨਾ। ਐਂਵੀ ਕਹਿੰਦੇ ਦੇਖੇ ਹਨ ਕਿ ਹੇ ਰੱਬਾ! ਮੈਨੂੰ ਨਹੀਂ ਪਤਾ ਕਿ ਅੱਗੇ ਮੇਰੇ ਨਾਲ ਕੀ ਵਰਤੇਗੀ। ਨਾ ਹੀ ਮੈਂ ਤੇਰਾ ਨਾਮ ਜਪਿਆ ਹੈ, ਨਾ ਕੋਈ ਸੇਵਾ ਕੀਤੀ ਹੈ, ਪਤਾ ਨਹੀਂ ਮੇਰੇ ਨਾਲ ਕੀ ਵਰਤੇਗੀ। ਹੇ ਪਿਆਰੇ ਮਨੁੱਖ! ਮੈਂ ਤੇਰਾ ਨਾਮ ਨਹੀਂ ਲੈਣਾ, ਤੂੰ ਐਨਾ ਉਚਾ ਹੋ ਕਿ ਜੇ ਮੈਨੂੰ ਤੇਰੇ ਨਾਮ ਦਾ ਪਤਾ ਲਗ ਜਾਵੇ ਤਾਂ ਵੀ ਤੇਰਾ ਨਾਮ ਨਹੀਂ ਲਵਾਂਗੀ। ਇਸ ਕਰਕੇ ਮੈਂ ਤੈਨੂੰ ‘ਚੰਗਾ ਮਨੁੱਖ’ ਕਹਿ ਕੇ ਹੀ ਬੁਲਾਉਂਦੀ ਹਾਂ। ਮੈਂ ਤੇਰੇ ਤੋਂ ਜੋ ਬਚਨ ਸੁਣਦੀ ਹਾਂ ਹਰ ਗੱਲ ਵਿਚ ਨਵੀਨਤਾ ਹੈ, ਹਰ ਬਚਨ ਵਿਚ ਕੋਈ ਨਾ ਕੋਈ ਭੇਦ ਲਗਦਾ ਹੈ। ਨਵੇਂ ਤੋਂ ਨਵੇਂ ਬਚਨ ਮੈਂ ਤੇਰੇ ਤੋਂ ਸੁਣਦੀ ਚਲੀ ਜਾ ਰਹੀ ਹਾਂ ਪਰ ਮੈਨੂੰ ਤੇਰੀਆਂ ਸਾਰੀਆਂ ਗੱਲਾਂ ਬਹੁਤ ਹੀ ਚੰਗੀਆਂ ਲਗਦੀਆਂ ਹਨ। ਮੈਂ ਤੈਨੂੰ ਦਸਦੀ ਹਾਂ ਕਿ ਪਹਿਲਾਂ ਕਦੇ ਵੀ ਇਕ ਦੋ ਮਿੰਟ ਵੀ ਕਿਸੇ ਦੇ ਬਚਨ ਨਹੀਂ ਸੀ ਸੁਣ ਸਕਦੀ। ਮੇਰਾ ਮਨ ਐਨਾ ਦੌੜਦਾ ਸੀ ਕਿ ਟਿਕ ਕੇ ਸੁਣਦਾ ਹੀ ਨਹੀਂ ਸੀ। ਮੇਰੇ ਸਰੀਰ ਵਿਚ ਅਜਿਹੀ ਕੋਈ ਸ਼ਕਤੀ ਸੀ ਕਿ ਕਿਤੇ ਟਿਕ ਕੇ ਦੋ ਮਿੰਟ ਨਹੀਂ ਸੀ ਬੈਠਣ ਦਿੰਦੀ। ਜਦੋਂ ਮੈਂ ਬਾਪੂ ਜੀ ਨਾਲ ਬੈਠਦੀ ਸੀ ਤਾਂ ਵੀ ਮੈਂ ਗਲਵਕੜੀ ਛੁਡਾ ਕੇ, ਉਨ੍ਹਾਂ ਨੂੰ ਉਸ ਵੇਲੇ ਹੀ ਪਤਾ ਲਗਦਾ ਸੀ ਕਿ ਜਦੋਂ ਮੈਂ ਕਿਤੇ ਦੀ ਕਿਤੇ ਪਹੁੰਚ ਜਾਂਦੀ ਸੀ। ਮੇਰੀ ਮਾਂ ਨੇ ਵੀ ਕਹਿਣਾ ਕਿ ਬੇਟੀ! ਤੂੰ ਹੁਣ ਜਵਾਨ ਹੋ ਗਈ ਹੈਂ ਤੈਨੂੰ ਨੱਚਣ-ਕੁਦਣ ਦੀ ਆਦਤ ਘੱਟ ਕਰਨੀ ਚਾਹੀਦੀ ਹੈ। ਸਾਨੂੰ ਪ੍ਰਭੂ ਨੇ ਤੇਰਾ ਵੀਰ ਵੀ ਨਹੀਂ ਦਿਤਾ, ਤੂੰ ਕੁਝ ਸਿਆਣੀ ਬਣ। ਸਾਰਾ ਰਾਜ ਭਾਗ ਤੂੰ ਹੀ ਚਲਾਉਣਾ ਹੈ। ਪਰ ਮੈਂ ਮਾਂ ਦੀ ਗੱਲ ਅਧੂਰੀ ਹੀ ਸੁਣ ਕੇ ਛੱਡ ਦੇਣੀ ਤੇ ਕਿਤੇ ਦੀ ਕਿਤੇ ਚਲੀ ਜਾਂਦੀ ਸੀ। ਪਰ ਜਦੋਂ ਦੀ ਮੈਂ ਤੇਰੇ ਬਚਨ ਸੁਣਨ ਲੱਗੀ ਹਾਂ

ਮੈਨੂੰ ਕੁਝ ਖਾਸ ਕਿਸਮ ਦਾ ਅੰਦਰੋਂ ਹੀ ਅਨੰਦ ਆਉਂਦਾ ਹੈ, ਮੈਨੂੰ ਕੁਝ ਲੱਭ ਰਿਹਾ ਹੈ, ਮੇਰਾ ਜੀਅ ਕਰਦਾ ਹੈ ਤੁੰ ਬੋਲੀ ਜਾਵੇਂ ਤੇ ਮੈਂ ਸੁਣੀ ਜਾਵਾਂ ਪਰ ਜਦੋਂ ਮੈਂ ਤੇਰੀ ਸਿਹਤ ਵਲ ਦੇਖਦੀ ਹਾਂ ਤਾਂ ਮੈਂ ਸੋਚਦੀ ਹਾਂ ਕਿ ਤੂੰ ਬੋਲਦਾ-ਬੋਲਦਾ ਥੱਕ ਨਾ ਜਾਵੇਂ ਤਾਂ ਮੈਂ ਹੱਥ ਬੰਨ੍ਹ ਕੇ ਤੇਰੇ ਤੋਂ ਵਿਦਾ ਮੰਗਦੀ ਹਾਂ। ਇਹ ਮੇਰੀ ਭੁੱਲ ਹੀ ਹੈ, ਗੁਸਤਾਖੀ ਹੈ ਮੈਨੂੰ ਮਾਫ ਹੀ ਕਰ ਦੇਣਾ। ਪਰ ਇਕ ਗੱਲ ਅਜੇ ਤਕ ਮੇਰੀ ਸਮਝ ਨਹੀਂ ਆਈ ਕਿ ਬੰਦਾ ਪੈਦਾ ਹੁੰਦਾ ਹੈ, ਮੈਂ ਤਾਂ ਇਹੀ ਸਮਝਦੀ ਹਾਂ ਕਿ ਉਹ ਪੈਦਾ ਹੋਣ ਤੋਂ ਪਹਿਲਾਂ ਵੀ ਕੁਝ ਨਹੀਂ ਸੀ। ਜਦੋਂ ਪੈਦਾ ਹੋ ਗਿਆ ਉਸ ਵੇਲੇ ਹੀ ਉਸਦੀ ਹੋਂਦ ਬਣਦੀ ਹੈ, ਜਦੋਂ ਮਰ ਗਿਆ ਫਿਰ ਮੁਕ ਗਿਆ। ਦੇਖ ਨਾ, ਦੀਵਾ ਜਲਦਾ ਹੈ, ਉਸ ਵਿਚ ਬੱਤੀ ਪਈ ਹੈ, ਤੇਲ ਪਿਆ ਹੈ, ਜਦੋਂ ਤੇਲ ਸੁੱਕ ਜਾਂਦਾ ਹੈ, ਬੱਤੀ ਵੀ ਜਲ ਜਾਂਦੀ ਹੈ। ਫੇਰ ਕੁਝ ਵੀ ਨਹੀਂ ਰਹਿੰਦਾ ਪਰ ਜਦੋਂ ਮੈਂ ਤੇਰੇ ਤੋਂ ਸੁਣਿਆ ਹੈ ਕਿ ਜੋ ਸਰੀਰ ਵਿਚ ਰਹਿੰਦਾ ਹੈ ਉਹ ਪੈਦਾ ਹੋਣ ਤੋਂ ਪਹਿਲਾਂ ਵੀ ਸੀ ਤੇ ਮਰਨ ਤੋਂ ਬਾਦ ਵੀ ਕਿਸੇ ਲੋਕ ਵਿਚ ਚਲੇ ਜਾਣਾ ਹੈ ਜਿਥੇ ਕਰਮਾਂ ਅਨੁਸਾਰ ਨਵਾਂ ਸਰੀਰ ਮਿਲ ਜਾਣਾ ਹੈ। ਮੈਨੂੰ ਡਰ ਲਗਦਾ ਹੈ ਕਿ ਮੈਨੂੰ ਪਸੂ ਦਾ ਹੀ ਸਰੀਰ ਨਾ ਕਿਤੇ ਮਿਲ ਜਾਵੇ। ਮੈਂ ਬਹੁਤ ਹੀ ਜਾਨਵਰ ਮਾਰੇ ਹਨ, ਹਿਰਨਾਂ ਨੂੰ ਮਾਰਦੀ ਰਹੀ ਹਾਂ, ਉਡਦੇ ਪੰਛੀਆਂ ਨੂੰ ਮਾਰਦੀ ਰਹੀ ਹਾਂ ਉਹ ਤਾਂ ਸਾਰੇ ਮੇਰੇ ਤੋਂ ਬਦਲਾ ਲੈਣ ਲਈ ਮੇਰੀ ਉਡੀਕ ਕਰਦੇ ਹੋਣਗੇ। ਮੈਨੂੰ ਬਹੁਤ ਡਰ ਲਗਦਾ ਹੈ। ਹੇ ਪਿਆਰੇ ਮਨੁੱਖ! ਮੈਨੂੰ ਤੇਰੀ ਇਹ ਗੱਲ ਚੰਗੀ ਨਹੀਂ ਲੱਗੀ ਤੇ ਮੈਂ ਇਕੱਲੀ ਹੋ ਕੇ ਰੱਬ ਅੱਗੇ ਅਰਦਾਸ ਕਰਦੀ ਹਾਂ ਕਿ ਮੈਂ ਮਰਨ ਤੋਂ ਬਾਦ ਕੁਝ ਵੀ ਨਾ ਰਹਾਂ। ਮੇਰੇ ਤੋਂ ਲੇਖੇ ਨਹੀਂ ਦੇ ਹੋਣੇ। ਮੈਨੂੰ ਤਾਂ ਤੇਰੀਆਂ ਗੱਲਾਂ ਸੱਚ ਲਗਦੀਆਂ ਹਨ, ਜੋ ਕੁਝ ਤੂੰ ਕਹਿੰਦਾ ਹੈਂ ਸੱਚ ਹੈ। ਤੂੰ ਮੈਨੂੰ ਇਹ ਕਹਿ ਦੇ ਕਿ ਤੂੰ ਮਰਨ ਤੋਂ ਬਾਅਦ ਮਰ ਜਾਵੇਂਗੀ, ਤੂੰ ਕੁਝ ਨਹੀਂ ਰਹੇਂਗੀ। ਤੇਰੀਆਂ ਗੱਲਾਂ ਸਾਰੀਆਂ ਸੱਚੀਆਂ ਨੇ ਮੇਨੂੰ ਇਕ ਵਾਰੀ ਕਹਿ ਦੇ ਕਿ ਮੈਂ ਬਾਕੀ ਨਾ ਰਹਾਂ।” ਇਹ ਸੁਣ ਕੇ ਭਾਈ ਤਿਲੋਕਾ ਜੀ ਬਹੁਤ ਹੱਸੇ, ਕਹਿਣ ਲੱਗੇ, “ਬੀਬਾ! ਮੈਂ ਤੈਨੂੰ ਇਹੀ ਗੱਲ ਤਾਂ ਸਮਝਾ ਰਿਹਾ ਹਾਂ ਕਿ ਸਰੀਰ ਛੱਡਣ ਤੋਂ ਪਿਛੋਂ ਇਹ ਜੀਵ ਆਤਮਾ ਬਹੁਤ ਹੀ ਮਹਾਨ ਸੁਖ ਭੇਗ ਸਕਦਾ ਹੈ; ਨਾ ਉਹ ਨਰਕ ਵਿਚ ਜਾਂਦਾ ਹੈ ਨਾ ਕੋਈ ਹੋਰ ਸਰੀਰ ਧਾਰਨ ਕਰਦਾ ਹੈ ਉਹਦੇ ਲੇਖੇ ਸਾਰੇ ਮੁੱਕ ਜਾਇਆ ਕਰਦੇ ਹਨ।” ਇਹ ਗੱਲ ਸੁਣ ਕੇ ਗਜ਼ਕਮਾਰੀ ਕਹਿਣ ਲੱਗੀ ਕਿ ਮੈਨੂੰ ਨਹੀਂ ਪਤਾ ਲਗਦਾ ਕਿ ਸਰੀਰ ਵਿਚੋਂ ਕੀ ਨਿਕਲਦਾ ਹੈ ਜਿਹੜਾ ਚਲਿਆ ਜਾਂਦਾ ਹੈ। ਸਾਨੂੰ ਤਾਂ ਸਮਝ ਵਿਚ ਹੀ ਨਹੀਂ ਇਹ ਗੱਲ ਆਉਂਦੀ। ਉਸ ਵੇਲੇ ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਕੋਈ ਤਾਂ ਗੱਲ ਯਾਦ ਕਰ, ਜਿਸ ਤੋਂ ਤੈਨੂੰ ਕੁਝ ਸੋਝੀ ਆਵੇ। ਕਹਿਣ ਲੱਗੀ, ਮੇਰੇ ਗੱਲ ਯਾਦ ਆ ਗਈ ਕਿ ਮੈਂ ਬੰਦੇ ਦੇ ਸਰੀਰ ਵਿਚ ਦੇਖਿਆ ਕਿ ਉਹਦੇ ਵਿਚ ਕੋਈ ਬੋਲਦਾ ਸੀ। ਲੋਕ ਕਹਿੰਦੇ ਸੀ ਕਿ ਭੂਤ ਬੋਲਦਾ ਹੈ। ਇਹ ਭੂਤ ਕਿਥੋਂ ਆ ਗਏ? ਉਹ ਤੰਗ ਕਰਦੇ ਨੇ, ਦੁਖੀ ਕਰਦੇ ਨੇ; ਲੋਕ ਸਿਆਣਿਆਂ ਨੂੰ ਲਿਆਉਂਦੇ ਨੇ, ਫੇਰ ਜਾ ਕੇ ਭੂਤਾਂ ਪ੍ਰੇਤਾਂ ਦਾ ਇਲਾਜ ਕਰਦੇ ਨੇ। ਉਹ ਮੈਂ ਸੁਣਿਆਂ ਹੈ ਪਰ ਯਕੀਨ ਨਹੀਂ ਆਇਆ ਇਸ ਗੱਲ ਉਤੇ। ਮੈਨੂੰ ਤਾਂ ਇਸ ਤਰ੍ਹਾਂ ਲਗਦਾ ਹੁੰਦਾ ਹੈ ਕਿ ਇਹ ਜੋ ਬੰਦਾ ਬੋਲਦਾ ਹੈ ਇਹਦੇ ਦਿਮਾਗ ਵਿਚ ਹੀ ਕੋਈ ਕਸਰ ਪੈ ਗਈ ਹੈ। ਇਹ ਆਪ ਹੀ ਬੋਲੀ ਜਾਂਦਾ ਹੈ।

ਇਹ ਗੱਲ ਸੁਣ ਕੇ ਭਾਈ ਤਿਲੋਕਾ ਜੀ ਚੁਪ ਹੋ ਗਏ। ਐਉਂ ਲੱਗਣ ਲੱਗਿਆ ਜਿਵੇਂ ਉਹ ਬਚਨ ਕਰਦੇ-ਕਰਦੇ ਥੱਕ ਗਏ ਹੋਣ ਪਰ ਥੋੜ੍ਹੀ ਦੇਰ ਬਾਅਦ ਨੇਤਰ ਥੋੜ੍ਹੀ ਕੇ ਬਹੁਤ ਪਿਆਰ ਤੇ ਸਨੇਹ ਨਾਲ ਰਾਜਕੁਮਾਰੀ ਨੂੰ ਤਕਿਆ, ਨੇਤਰਾਂ ਦੀ ਕਸ਼ਿਸ਼ ਐਨੀ ਪਿਆਰੀ ਸੀ ਕਿ ਸਰੀਰ ਝਰਨਾਟਿਆ ਗਿਆ। ਉਹ ਕਹਿਣ ਲੱਗੇ, “ਬੀਬਾ! ਸੁਣ ਮੇਰੀ ਗੱਲ, ਮੈਂ ਫੇਰ ਸੰਖੇਪ ਦੇ ਵਿਚ ਤੈਨੂੰ ਦਸਦਾ ਹਾਂ ਕਿ ਇਕ ਤਾਂ ਆਹ ਸਰੀਰ ਹੈ। (ਹੱਥ ਲਾ ਕੇ ਆਪਣੇ ਸਰੀਰ ਨੂੰ ਦੱਸ ਰਹੇ ਨੇ) ਦੇਖ ਤੈਨੂੰ ਇਹ ਨਜ਼ਰ ਆ ਰਿਹਾ ਹੈ, ਤੂੰ ਕਹਿੰਦੀ ਹੈ ਕਿ ਮੈਂ ਤੁਹਾਨੂੰ ਤੀਰ ਮਾਰਿਆ ਹੈ। ਇਹ ਗੱਲ ਤੇਰੀ ਕਿਸੇ ਹੱਦ ਤਕ ਠੀਕ ਹੈ ਕਿਉਂਕਿ ਤੈਨੂੰ ਇਸ ਤੋਂ ਵੱਧ ਕੁਝ ਪਤਾ ਨਹੀਂ ਹੈ, ਤੂੰ ਇਸ ਸਰੀਰ ਨੂੰ ਹੀ ਸਭ ਕੁਝ ਸਮਝਦੀ ਹੈ। ਮੈਂ ਤੈਨੂੰ ਦਸਦਾ ਹਾਂ ਕਿ ਤੂੰ ਤੀਰ ਮੇਰੇ ਨਹੀਂ ਮਾਰਿਆ, ਮੇਰੇ ਸਰੀਰ ਦੇ ਮਾਰਿਆ ਹੈ। ਮੈਂ ਇਸ ਸਰੀਰ ਵਿਚ ਰਹਿੰਦਾ ਹਾਂ। ਜਿਹੜਾ ਇਹਦੇ ਵਿਚ ‘ਮੈਂ’ ਰਹਿੰਦਾ ਹਾਂ ਉਹ ਤੂੰ ਸਮਝ ਨਹੀਂ ਸਕਦੀ। ਮੈਂ ਪਿਛੇ ਤੈਨੂੰ ਦੱਸ ਆਇਆ ਹਾਂ ਕਿ ਤੂੰ ਸਰੀਰ ਨਹੀਂ ਹੈਂ ਤੂੰ ਇਸ ਵਿਚ ਵਸਣ ਵਾਲੀ ਆਤਮਾ ਹੈ। ਚਲੋ ਛੱਡੋ ਇਸ ਗੱਲ ਨੂੰ ਕਿਉਂਕਿ ਇਸਨੂੰ ਕੋਈ ਵੀ ਨਹੀਂ ਸਮਝ ਸਕਦਾ। ਜੇ ਭਲਾ ਗੱਲਾਂ ਬਾਤਾਂ ਸਮਝ ਵੀ ਜਾਵੇ ਉਸਨੂੰ ਵਿਸ਼ਵਾਸ਼ ਨਹੀਂ ਆਉਂਦਾ। ਇਹ ਗੱਲ ਮੈਂ ਆਮ ਸਧਾਰਣ ਬੰਦਿਆਂ ਨਾਲ ਨਹੀਂ ਕਰਦਾ। ਜਿਹੜੇ ਤੁਹਾਡੇ ਕਥਾ ਕਰਨ ਆਉਂਦੇ ਹਨ ਉਹ ਵੀ ਇਹ ਗੱਲ ਨਹੀਂ ਸਮਝਦੇ ਕਿ ਮੈਂ ਸਰੀਰ ਨਹੀਂ ਹਾਂ ਕਿਉਂਕਿ ਉਨ੍ਹਾਂ ਦਾ ਦੇਹ ਅਧਿਆਸ ਆਪਣੇ ਆਪ ਨੂੰ ਸਰੀਰ ਮੰਨਣਾ ਅਜੇ ਨਹੀਂ ਟੁਟਿਆ। ਸੰਸਾਰ ਦੀ ਇਸੇ ਤਰ੍ਹਾਂ ਕਾਰ ਹੈ। ਕੋਈ ਵਿਰਲੇ ਪੁਰਸ਼ ਹਨ ਜਿਹੜੇ ਉਚੇ ਬਚਨਾਂ ਨੂੰ ਅੰਦਰ ਵਸਾਉਂਦੇ ਹਨ ਅਤੇ ਉਸਦੇ ਮੁਤਾਬਿਕ ਆਪਣਾ ਜੀਵਨ ਗੁਜ਼ਾਰਦੇ ਹਨ। ਸੋ ਤੂੰ ਵੀ, ਤੇਰੇ ਵਿਚ ਜਿਹੜੀ ‘ਮੈਂ’ ਹੈ ਐਹ ਤੇਰੇ ਸਰੀਰ ਵਿਚ ਰਹਿੰਦਾ ਵਾਲੀ ਅਸਲੀ ਚੀਜ਼ ਹੈ ਉਹਦੇ ਬਾਰੇ ਤੂੰ ਹੌਲੀ-ਹੌਲੀ ਸਮਝ ਜਾਵੇਂਗੀ। ਦੇਖ! ਮੈਂ ਤੈਨੂੰ ਸਮਝਾਂਦਾ ਹਾਂ, ਸਿੱਧੀ ਜਿਹੀ ਗੱਲ ਹੈ ਕਿ ਜਦੋਂ ਤੇਰੀ ਬਾਹ ਦੁਖਦੀ ਹੋਵੇ, ਲੱਤ ਦੁਖਦੀ ਹੋਵੇ, ਮੌਢਾ ਦੁਖਦਾ ਹੋਵੇ, ਸਿਰ ਦੁਖਦਾ ਹੋਵੇ, ਛਾਤੀ ਵਿਚ ਕੋਈ ਦਰਦ ਹੋਵੇ ਤੇ ਪੇਟ ਵਿਚ ਕੋਈ ਦਰਦ ਹੋਵੇ, ਤੂੰ ਮੈਨੂੰ ਦੱਸ ਆਪਣੇ ਮਾਤਾ ਜੀ ਨਾਲ ਕਿਵੇਂ ਗੱਲ ਕਰਿਆ ਕਰਦੀ ਹੈਂ?” ਕਹਿਣ ਲੱਗੀ ਕਿ ਹੇ ਚੰਗੇ ਮਨੁੱਖ! ਇਹ ਗੱਲ ਤਾਂ ਕੁਝ ਵੀ ਨਹੀਂ ਹੈ, ਮੈਂ ਤਾਂ ਇਹੀ ਕਹਿੰਦੀ ਹੁੰਦੀ ਹਾਂ ਕਿ ਮੇਰਾ ਸਿਰ ਦੁਖਦਾ, ਮੇਰੀ ਲੱਤ ਦੁਖਦੀ ਹੈ। ਕਹਿਣ ਲੱਗੇ, “ਆਹੀ ਤਾਂ ਗੱਲ ਹੈ। ਤੂੰ ਹੁਣ ਸੋਚ, ਤੇਰੇ ਸਰੀਰ ਵਿਚ ਦਰਦ ਹੈ; ਤੂੰ ਇਹੀ ਕਹੋਂਗੀ ਕਿ ਮੇਰੇ ਸਰੀਰ ਵਿਚ ਦਰਦ ਹੈ?” ਕਹਿੰਦੀ, “ਹਾਂ, ਹਾਂ, ਮੈਂ ਤਾਂ ਇਵੇਂ ਹੀ ਕਿਹਾ ਕਰਦੀ ਹਾਂ।” “ਫੇਰ ਤੂੰ ਕਦੇ ਵਿਚਾਰਿਆ ਹੈ ਕਿ ਮੈਂ ‘ਮੇਰਾ ਸਰੀਰ’ ਕਹਿੰਦੀ ਹਾਂ ਪਰ ‘ਮੈਂ ਸਰੀਰ’ ਤਾਂ ਕਿਹਾ ਨਹੀਂ।” ਕਹਿਣ ਲੱਗੀ, “ਹੇ ਚੰਗੇ ਪੁਰਸ਼! ਤੇਰਾ ਭਲਾ ਹੋਵੇ, ਤੂੰ ਤਾਂ ਮੈਨੂੰ ਹਨ੍ਹੇਰੇ ਵਿਚੋਂ ਕੱਢ ਦਿਤਾ। ਹੁਣ ਮੇਰੀ ਸਮਝ ਵਿਚ ਪੈ ਗਿਆ ਕਿ ਸਰੀਰ ਮੇਰਾ ਹੈ, ਮੈਂ ਸਰੀਰ ਨਹੀਂ ਹਾਂ। ਕੀ ਤੂੰ ਇਸੇ ਨੂੰ ਹੀ ਦੇਹ ਅਧਿਆਸ ਕਹਿੰਦਾ ਹੈਂ?” ਕਹਿਣ ਲੱਗੇ, “ਹਾਂ। ਸ਼ੁਕਰ ਹੈ ਕਿ ਇਕ ਗੱਲ ਤਾਂ ਤੇਰੇ ਸਮਝ ਵਿਚ ਆਈ। ਇਹੀ ਗੱਲ ਮੈਂ ਤੈਨੂੰ ਕਹਿੰਦਾ ਹਾਂ ਕਿ ਤੂੰ ਆਪਣੇ ਆਪ ਨੂੰ ਦੇਹ ਨਾ ਮੰਨ। ਜਦੋਂ ਕੋਈ ਦੇਹ ਅਧਿਆਸ ਕਰਕੇ ਆਪਣੇ ਆਪ ਨੂੰ ਦੇਹ ਮੰਨਦਾ ਹੈ ਤਾਂ ਉਹ ਬੰਨਿਆ ਜਾਂਦਾ ਹੈ। ਜਦੋਂ ਆਪਣੇ ਆਪ ਨੂੰ ਨਿਸ਼ਚੇਪੂਰਵਕ ਦੇਹ ਤੋਂ ਅੱਡ

ਹੋ ਕੇ ਦੇਖਦਾ ਹੈ ਕਿ ਮੈਂ ਦੇਹ ਨਹੀਂ ਹਾਂ, ਤੇ ਇਹ ਗੱਲ ਪੱਕੀ ਤਰ੍ਹਾਂ ਹਿਰਦੇ ਵਿਚ ਵਸ ਜਾਵੇ ਤਾਂ ਇਸਨੂੰ ਕਹਿੰਦੇ ਹਨ ਕਿ ਇਸਦਾ ਦੇਹ ਅਧਿਆਸ ਟੁੱਟ ਗਿਆ ਹੈ।” ਇਹ ਗੱਲ ਤਾਂ ਛੱਡ, ਪਰ ਤੂੰ ਜਿਹੜਾ ‘ਮੈਂ’ ਕਿਹਾ ਹੈ ਨਾ, ਇਹੋ ‘ਮੈਂ’ ਸਰੀਰ ਛੱਡ ਕੇ ਜਾਂਦੀ ਹੈ। ਇਕ ਸਰੀਰ ਹੋਰ ਤੇਰੇ ਕੋਲ ਹੈ ਜਿਸਨੂੰ ਸੂਖਸ਼ਮ ਸਰੀਰ ਕਹਿੰਦੇ ਹਨ, ਉਹਦੇ ਨਾਲ ਪ੍ਰਲੋਕ ਨੂੰ ਜਾਇਆ ਜਾਂਦਾ ਹੈ। ਹੁਣ ਮੈਂ ਤੈਨੂੰ ਇਕ ਹੋਰ ਗੱਲ ਦਸਦਾ ਹਾਂ ਕਿ ਜਦੋਂ ਅਸੀਂ ਸਰੀਰ ਵਿਚ ਹੁੰਦੇ ਹਾਂ ਤਾਂ ਅਸੀਂ ਕਹਿੰਦੇ ਹਾਂ ਕਿ ਇਹ ਕੰਮ ਮੈਂ ਕਰਿਆ ਹੈ। ਚੰਗੇ ਕੰਮ ਨੂੰ ਤਾਂ ਦੂਜੇ ਨੂੰ ਬੋਲ ਕੇ ਦਸ ਦਿੰਦੇ ਹਾਂ, ਜਿਹੜੇ ਮਾੜੇ ਕੰਮ ਕਰੇ ਹਨ ਉਹ ਦੂਜੇ ਤੋਂ ਛਪਾਉਂਦੇ ਹਾਂ ਪਰ ਅਸਾਡੇ ਅੰਦਰ ਦੇ ‘ਮੈਂ’ ਨੂੰ ਪਤਾ ਹੁੰਦਾ ਹੈ ਅਤੇ ਜਦੋਂ ‘ਮੈਂ’ ਸੂਖਸ਼ਮ ਸਰੀਰ ਨਾਲ ਪ੍ਰਲੋਕ ਨੂੰ ਜਾਂਦਾ ਹੈ ਤਾਂ ਇਨ੍ਹਾਂ ਕੀਤੇ ਹੋਏ ਕਰਮਾਂ ਦਾ ਹਿਸਾਬ ਕਿਤਾਬ ਹੁੰਦਾ ਹੈ ਜਿਸਨੂੰ ਮੇਰਾ ਮਾਲਕ ਇਸ ਤਰ੍ਹਾਂ ਕਹਿੰਦਾ ਹੈ -

**ਧਾਰਨਾ - ਲੇਖਾ ਮੰਗੇਗਾ ਧਰਮਰਾਜਾ ਬਾਣੀਆ,
ਨਿਮਾਣੀ ਤੇਰੀ ਜਿੰਦੜੀ ਤੌ - 2, 2
ਮੇਰੇ ਪਿਆਰੇ, ਨਿਮਾਣੀ ਤੇਰੀ ਜਿੰਦੜੀ ਤੌ-2,**

2.

ਲੇਖਾ ਮੰਗੇਗਾ ਧਰਮਰਾਜਾ ਬਾਣੀਆ.....-2

**ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ॥
ਲੇਖਾ ਰਥੁ ਮੰਗੇਸੀਆ ਬੈਠਾ ਕਚਿ ਵਹੀ॥
ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ॥
ਅਜਰਾਈਲੁ ਫਰੇਸਤਾ ਹੋਸੀ ਆਇ ਤਈ॥
ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ॥
ਕੁੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ॥**

ਪੰਨਾ - 953

ਸਾਧਸੰਗਤ ਜੀ! ਕਈ ਪ੍ਰੇਮੀ ਬੜੇ ਬੇਧਿਆਨੇ ਕਹਿ ਦਿੰਦੇ ਹਨ ਕਿ ਇਹ ਤਾਂ ਗੁਰੂ ਸਾਹਿਬ ਨੇ ਬਾਣੀ ਡਰਾਉਣ ਵਾਸਤੇ ਲਿਖੀ ਹੈ ਕਿ ਅਸੀਂ ਕੋਈ ਮਾੜਾ ਕੰਮ ਨਾ ਕਰੇਣ। ਜਿਵੇਂ ਮਾਂ ਆਪਣੇ ਬੱਚੇ ਨੂੰ ਡਰਾਉਣ ਵਾਸਤੇ ਕਹਿ ਦਿੰਦੀ ਹੈ ਕਿ ਅੰਦਰ ਨਾ ਜਾਈਂ, ਅੰਦਰ ‘ਮਾਉ’ ਬਠਾ ਰੈ। ਦਰਅਸਲ ‘ਮਾਉ-ਸ਼ਾਉ’ ਕੁਝ ਨਹੀਂ ਹੁੰਦਾ। ਜਦੋਂ ਬੱਚਾ ਵੱਡਾ ਹੁੰਦਾ ਹੈ ਤਾਂ ਉਸ ਨੂੰ ਪਤਾ ਲਗ ਜਾਂਦਾ ਹੈ ਕਿ ਮੇਰੀ ਮਾਂ ਐਵੇਂ ਹੀ ਡਰਾਉਂਦੀ ਸੀ ‘ਮਾਉ’ ਤਾਂ ਕੋਈ ਨਹੀਂ ਹੈ। ਸੋ ਇਨ੍ਹਾਂ ਦਾ ਇਹ ਕਹਿਣਾ ਕਿ ਲੇਖਾ ਕੋਈ ਨਹੀਂ ਹੁੰਦਾ, ਬਿਲਕੁਲ ਨਿਗਮੂਲ ਹੈ। ਇਹ ਬਾਣੀ ਪੁਰ ਦਰਗਾਹ ਤੋਂ ਗੁਰੂਆਂ ਰਾਹੀਂ ਪ੍ਰਗਟ ਹੋਈ ਹੈ, ਇਹ ਸਤਿ ਹੈ ਇਸ ਵਿਚ ਸਾਰੇ ਬਚਨ ਸਤਿ ਹਨ। ਗੁਰੂ ਪੰਜਵੇਂ ਪਾਤਸ਼ਾਹ ਜੀ ਫੁਰਮਾਨ ਕਰਦੇ ਹਨ -

**ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ॥
ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ॥**

ਸੰਨੀ ਦੇਨਿ ਵਿਖੰਮ ਬਾਇ ਮਿਠਾ ਮਦੂ ਮਾਣੀ॥
ਕਰਮੀ ਆਪੋ ਆਪਣੀ ਆਪੇ ਪਛਤਾਣੀ॥
ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ॥ **ਪੰਨਾ**
- 315

ਇਕ ਇਸ ਬੰਦੇ ਦੇ ਅੰਦਰ ਬੜਾ ਖੁਟਰਪੁਣਾ ਹੈ ਕਿ ਜਦੋਂ ਇਹ ਕੋਈ ਚੰਗਾ ਕੰਮ ਕਰਦਾ ਹੈ ਤਾਂ ਇਹ ਡੌੰਡੀ ਪਿਟਦਾ ਹੈ ਕਿ ਇਹ ਮੈਂ ਕਰਿਆ ਹੈ। ਦਾਨ ਦੇ ਕੇ ਪੱਥਰ ਲਵਾਉਂਦਾ ਹੈ, ਅਖਬਾਰਾਂ ਵਿਚ ਕਢਵਾਉਂਦਾ ਹੈ ਪਰ ਜਦੋਂ ਕੋਈ ਮਾੜਾ ਕੰਮ ਕਰੇ ਤਾਂ ਇਕ ਦਮ ਕਹਿ ਦਿੰਦਾ ਹੈ ਕਿ ਇਹ ਕੰਮ ਤਾਂ ਰੱਬ ਨੇ ਕਰਾਇਆ ਹੈ। ਰੱਬ ਤਾਂ ਸਰਬ ਕਲਾ ਸਮਰੱਥ ਹੈ ਜੇ ਮੇਰਾ ਮਾੜਾ ਕੰਮ ਕਰਨਾ ਉਹਨੂੰ ਨਹੀਂ ਚੰਗਾ ਲਗਦਾ ਸੀ ਤਾਂ ਉਸਨੇ ਕਰਾਇਆ ਕਿਉਂ? ਇਹ ਸਭ ਘਟੀਆ ਕਿਸਮ ਦੀਆਂ ਢੁਚਰਾਂ ਹਨ। ਮਹਾਰਾਜ ਜੀ ਤਾਂ ਫੁਰਮਾਨ ਕਰਦੇ ਹਨ ਕਿ -

ਜੇਹਾ ਬੀਜੈ ਸੌ ਲੁਣੈ ਕਰਮਾ ਸੰਦੜਾ ਖੇਤੁ॥
ਪੰਨਾ - 134

ਚੰਗੇ ਕਰਮ ਤੇ ਆਦਮੀ ਖੁਸ਼ ਹੁੰਦਾ ਹੈ ਅਤੇ ਆਪਣੀ ਉਸਤਤ ਚਾਹੁੰਦਾ ਹੈ। ਭਲਾਂ ਜੇ ਕੋਈ ਉਸਦੀ ਚੰਗੇ ਕਰਮ ਤੋਂ ਪਿਛੋਂ ਨਿੰਦਿਆ ਕਰੇ ਤਾਂ ਉਸਨੂੰ ਨਿੰਦਿਆ ਸੁਣ ਕੇ ਦੁਖ ਹੁੰਦਾ ਹੈ ਕਿਉਂਕਿ ਉਹਨੂੰ ਪਤਾ ਹੈ ਕਿ ਮੈਂ ਨੌਕ ਕੰਮ ਕਰਿਆ ਹੈ। ਨੌਕ ਕੰਮ ਨੇ ਉਸਦੇ ਅੰਦਰ ਧੁਰਵਾ ਬੰਨ੍ਹ ਲਿਆ ਕਿ ਮੈਂ ਚੰਗਾ ਕੰਮ ਕਰਿਆ ਹੈ, ਮੈਨੂੰ ਗਲਤ ਕਿਉਂ ਆਖਦੇ ਹਨ। ਇਸ ਤੋਂ ਪਤਾ ਲਗ ਗਿਆ ਕਿ ਅਸੀਂ ਚੰਗੇ ਤੇ ਮਾੜੇ ਕਰਮਾਂ ਨੂੰ ਫੜ ਲਿਆ ਤੇ ਆਪਣੇ ਅੰਤਸ਼ਕਰਣ ਦੇ ਸਟੋਰ ਵਿਚ ਜਮ੍ਹਾ ਕਰ ਲਿਆ। ਇਸਦੇ ਵਿਪਰੀਤ ਸੋਝੀ ਵਾਲੇ ਪੁਰਸ਼ ਜਿਹੜੇ ਵਾਹਿਗੁਰੂ ਜੀ ਦੀ ਰਜਾ ਵਿਚ ਚਲਦੇ ਹਨ ਜਿਨ੍ਹਾਂ ਨੂੰ ਇਹ ਪਤਾ ਹੈ ਕਿ ਸਭ ਕੁਝ ਵਾਹਿਗੁਰੂ ਜੀ ਦੇ ਹੁਕਮ ਵਿਚ ਹੋ ਰਿਹਾ ਹੈ ਉਹ ਨਾ ਚੰਗੇ ਕਰਮਾਂ ਨੂੰ own ਕਰਦੇ (ਅਪਣਾਉਂਦੇ) ਹਨ, ਮੰਦੇ ਕਰਮ ਉਨ੍ਹਾਂ ਤੋਂ ਹੁੰਦੇ ਹੀ ਨਹੀਂ, ਉਹ ਨਿਰਲੇਪ ਰਹਿੰਦੇ ਹਨ। ਉਨ੍ਹਾਂ ਨੂੰ ਕਰਮਾਂ ਦਾ ਫਲ ਭੋਗਣਾ ਨਹੀਂ ਪੈਂਦਾ। ਇਹ ਆਦਮੀ ਦੀ ਸੁਖਾਲੀ ਗੱਲ ਹੈ ਕਿ ਉਹ ਕਰਮਾਂ ਨੂੰ ਇਹ ਕਹਿ ਕੇ ਟਾਲ ਦੇਵੇ ਕਿ ਵਾਹਿਗੁਰੂ ਜੀ ਹੀ ਕਰਾਉਂਦੇ ਹਨ ਜਿਵੇਂ ਅੰਦਰ ਇਕ ਧੁਰਵਾ ਬੰਨ੍ਹਿਆ ਜਾਂਦਾ ਹੈ ਜਿਸ ਵਿਚ ਉਸਨੂੰ ਗਿਆਨ ਹੁੰਦਾ ਹੈ ਕਿ ਨੌਕ ਕਰਮ ਵੀ ਮੈਂ ਹੀ ਕਰਦਾ ਹਾਂ ਉਸਦੇ ਵਾਸਤੇ ਬੋਲੀ ਭਾਵੇਂ ਕੋਈ ਬਦਲ ਲਵੇ। ਅਸਲੀ ਗੱਲ ਤਾਂ ਕਰਮ ਕਰਕੇ ਫੜਨ ਦੀ ਹੁੰਦੀ ਹੈ ਜਦੋਂ ਤਕ ਆਦਮੀ ਦੇ ਅੰਦਰ ਹਉਮੈ ਹੈ, ਜਦੋਂ ਤਕ ਇਹ ਸਮਝਦਾ ਹੈ ਮੇਰੀ ਹਸਤੀ ਹੈ, ‘ਮੈਂ’ ਹਾਂ, ਉਸ ਸਮੇਂ ਤਕ ਕਰਮਾਂ ਨੇ ਬੰਨ੍ਹਣਾ ਹੀ ਹੈ -

ਧਾਰਨਾ - ਹਉਮੈ ਏਹਾ ਜਾਤ ਹੈ ਹਉਮੈ ਕਰਮ ਕਮਾਹਿ
- 2, 2.

ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ॥
ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ॥

ਹਉਮੈ ਕਿਥੁ ਉਪਜੈ ਕਿਤੁ ਸੰਜਮਿ ਇਹ ਜਾਇ ॥
 ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥
 ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥
 ਕਿਰਪਾ ਕਰੋ ਜੇ ਆਪਣੀ ਤਾ ਗੁਰ ਕਾ ਸਬਦੁ
 ਕਮਾਹਿ ॥

ਪੰਨਾ - 466

ਮੁੜ-ਮੁੜ ਕੇ ਹਉਮੈ ਦਾ ਬਣਿਆ ਹੋਇਆ ਜੂਨਾਂ ਵਿਚ ਜਾਂਦਾ ਹੈ। ਐਨੀ ਛੋਟੀ ਜਿਹੀ ਗੱਲ ਇਸਦੀ ਸਮਝ ਵਿਚ ਨਹੀਂ ਆਉਂਦੀ। ਸਾਧ ਸੰਗਤ ਜੀ! ਜੇ ਅਸੀਂ ਸਾਰੇ ਇਸ ਗੱਲ ਨੂੰ ਪੱਕੀ ਤਰ੍ਹਾਂ ਨਾਲ ਸਮਝ ਜਾਈਏ ਅਤੇ ਆਪਣੇ ਸਰੂਪ ਨੂੰ ਪਛਾਣ ਲਈਏ, ਤੂਠੀ 'ਮੈਂ' ਤੋਂ ਛੁਟਕਾਰਾ ਪਾ ਲਈਏ ਤਾਂ ਇਸੇ ਸੌਤਿਸੰਗ ਵਿਚ ਹੀ ਸਾਡਾ ਛੁਟਕਾਰਾ ਹੋ ਸਕਦਾ ਹੈ - ਸਭ ਦਾ, ਕੋਈ ਬੱਝਿਆ ਨਹੀਂ ਰਹਿ ਸਕਦਾ। ਪਰ ਇਹ ਹੋਇਆ ਨਹੀਂ ਕਰਦਾ ਕਿਉਂਕਿ ਹਉਮੈ ਦਾ ਦੀਰਘ ਰੋਗ ਲਗਿਆ ਹੋਇਆ ਹੈ। ਗੱਲਾਂ ਨਾਲ ਰੋਗ ਨਹੀਂ ਜਾਂਦਾ ਜਿਵੇਂ ਇਕ ਕੁਸ਼ਟੀ ਕਹੇ ਕਿ ਮੈਂ ਤੰਦਰੁਸਤ ਹੋ ਗਿਆ। ਢੂਜਾ ਕਹੇ ਕਿ ਤੈਨੂੰ ਕੋਹੜ ਤਾਂ ਹੋਇਆ ਹੋਇਆ ਹੈ, ਕਹਿਣ ਨਾਲ ਤਾਂ ਨਹੀਂ ਠੀਕ ਹੋਣਾ। ਤੈਨੂੰ ਤਾਂ ਇਹਦਾ ਉਪਚਾਰ ਕਰਨਾ ਪੈਣਾ ਹੈ, ਸੰਜਮ ਨਾਲ ਦਵਾਈ ਖਾਣੀ ਪਵੱਗੀ, ਜਦੋਂ ਸੰਜਮ ਨਾਲ ਅਉਖਦ ਖਾਵੇਂਗਾ ਤਾਂ ਉਸ ਵੇਲੇ ਤੇਰਾ ਸਰੀਰ ਅੱਗੇ ਹੋਣਾ ਸ਼ੁਰੂ ਹੋ ਜਾਵੇਗਾ।

ਇਸੇ ਤਰ੍ਹਾਂ ਨਾਲ ਸਾਡਾ ਸਰੀਰ ਹੈ - ਪੰਜਾਂ ਤੱਤਾਂ ਦਾ ਬਣਿਆ ਹੋਇਆ। ਇਹਦੇ ਵਿਚ ਇਕ ਹੋਰ ਸਰੀਰ ਹੈ ਜਿਸਨੂੰ ਸੂਖਸ਼ਮ ਸਰੀਰ ਕਹਿੰਦੇ ਹਨ। ਉਹਦੇ ਵਿਚ ਪੰਜ ਗਿਆਨ ਇੰਦ੍ਰੇ, ਪੰਜ ਕਰਮ ਇੰਦ੍ਰੇ, ਪੰਜ ਪਾਣ ਹੁੰਦੇ ਹਨ ਤੇ ਚਾਰ ਅੰਤਸ਼ਕਰਣ ਹੁੰਦੇ ਹਨ, ਇਨ੍ਹਾਂ ਦਾ ਬਣਿਆ ਹੋਇਆ 19 ਤੱਤਾਂ ਦਾ ਜਿਹੜਾ ਸੂਖਸ਼ਮ ਸਰੀਰ ਹੈ, ਉਹ ਮਰਿਆ ਨਹੀਂ ਕਰਦਾ। ਨਾ ਅੱਗ ਵਿਚ ਜਲਦਾ ਹੈ, ਨਾ ਪਾਣੀ ਵਿਚ ਛੁੱਬਦਾ ਹੈ, ਨਾ ਉਸਨੂੰ ਕੋਈ ਕੱਟ ਸਕਦਾ ਹੈ। ਉਸ ਸਰੀਰ ਵਿਚ ਇਕ ਭਾਵਨਾ ਹੁੰਦੀ ਹੈ 'ਮੈਂ' ਦੀ। ਇਹ ਜਿਹੜੀ 'ਮੈਂ' ਦੀ ਭਾਵਨਾ ਹੁੰਦੀ ਹੈ ਇਹ 'ਮੈਂ' ਹੀ ਲਈ ਫਿਰਦੀ ਹੈ - ਸਾਰੇ ਔਗ੍ਗਣਾਂ ਨੂੰ ਬੰਨ੍ਹ ਕੇ; ਮੈਂ ਚੰਗਾ ਹਾਂ, ਮੈਂ ਮੰਦਾ ਹਾਂ। ਵਾਹਿਗੁਰੂ ਜੀ ਦੀ ਨੇਤ ਇਹ ਹੈ ਕਿ ਜਿਹੋ ਜਿਹੇ ਖਿਆਲ ਉਸਨੇ ਇਕੱਠੇ ਕਰ ਲਈ ਉਸਨੂੰ ਓਹੋ ਜਿਹੀ ਹੀ ਥਾਂ ਦਰਗਾਹ ਵਿਚ ਮਿਲ ਜਾਇਆ ਕਰਦੀ ਹੈ। ਜੇ ਤਾਂ ਮਾੜੇ ਕਰਮਾਂ ਰੂਪੀ ਪੱਥਰ ਬੰਨ੍ਹਣੇ ਸ਼ੁਰੂ ਕਰ ਦੇਵੇ ਤਾਂ ਤੁਸੀਂ ਸਾਰੇ ਹੀ ਸਮਝਦੇ ਹੋ ਕਿ ਉਹ ਕਿਸੇ ਤਰ੍ਹਾਂ ਵੀ ਉਚਾ ਨਹੀਂ ਜਾ ਸਕਦਾ, ਪਾਣੀ ਵਿਚ ਸੁੱਟ ਦੇਵੇ ਉਹ ਹੇਠਾਂ ਹੀ ਜਾਵੇਗਾ। ਜੇ ਉਸਨੇ ਹਲਕੇ-ਡੁਲਕੇ ਕਰਮ ਇਕੱਠੇ ਕਰਨੇ ਸ਼ੁਰੂ ਕਰ ਦਿਤੇ, ਮਤਲਬ ਕਿ ਉਸਨੇ ਨੇਕ ਕਰਮ ਕਰਨੇ ਸ਼ੁਰੂ ਕਰ ਦਿਤੇ ਤਾਂ ਐਉਂ ਸਮਝ ਲਵੇ ਕਿ ਉਹ ਉਚਾ ਉਠਣ ਲਈ ਈਧਨ (fuel) ਪਾ ਰਿਹਾ ਹੁੰਦਾ ਹੈ। ਜਿੰਨਾਂ ਜ਼ਿਆਦਾ ਈਧਨ ਪਾਏਗਾ, ਉਨ੍ਹਾਂ ਉਚਾਈ ਤਕ ਉਹ ਜਾਵੇਗਾ। ਤੁਸੀਂ ਰਾਕੇਟ ਚਲਦਾ ਦੇਖਦੇ ਹੀ ਹੋ, ਉਨ੍ਹਾਂ ਵਿਚ ਜਿੰਨੀ ਸ਼ਕਤੀ ਦਾ ਈਧਨ ਹੁੰਦਾ ਹੈ ਉਨ੍ਹਾਂ ਉਚਾਈ ਤਕ ਉਹ ਚਲੇ ਜਾਇਆ ਕਰਦੇ ਹਨ। ਬੱਚੇ ਆਤਸ਼ਬਾਜ਼ੀ ਚਲਾਉਂਦੇ ਹਨ ਉਸ ਤੋਂ ਵੀ ਤੁਸੀਂ

ਅੰਦਾਜ਼ਾ ਲਾ ਸਕਦੇ ਹੋ। ਇਸ ਤਰ੍ਹਾਂ ਸ਼ੁਭ ਕਰਮਾਂ ਦਾ ਈੰਧਨ (fuel) ਜਿਸਨੇ ਅੰਤਸ਼ਕਰਣ ਵਿਚ ਪਾਇਆ ਹੋਇਆ ਹੈ ਉਸਦੀ ਹਉਮੈ ਸੰਭਾਲ ਕੇ ਰਖਦੀ ਹੈ - ਚੰਗੇ ਕਰਮਾਂ ਨੂੰ ਵੀ ਤੇ ਮਾੜੇ ਕਰਮਾਂ ਨੂੰ ਵੀ। ਜਿਸ ਥਾਂ ਉਹ ਸੰਭਾਲੇ ਜਾਂਦੇ ਨੇ ਉਸ ਦਾ ਨਾਂ ਅੰਤਸ਼ਕਰਣ ਹੈ, ਉਹਦੇ ਵਿਚ ਪਏ ਹੁੰਦੇ ਨੇ - ਸਾਰੇ ਕਰਮ। ਉਹ ਜੀਵ ਫੇਰ ਉਸੇ ਉਚਾਈ ਤਕ ਜਾਂਦਾ ਹੈ। ਇਹ ਜਿਹੜਾ ਸੁਖਸ਼ਮ ਸਰੀਰ ਹੈ ਇਹ ਅੰਨ੍ਹੀ ਹਉਮੈ ਵਾਲਾ ਸਰੀਰ ਹੈ। ਜਿਹੜਾ ਸੁਖਸ਼ਮ ਸਰੀਰ ਹੈ ਅੰਨ੍ਹੀ ਹਉਮੈ ਵਾਲਾ ਸਰੀਰ ਹੀ ਹੈ। ਇਸ ਤੋਂ ਅੱਗੇ ਇਕ ਹੋਰ ਸਰੀਰ ਹੈ ਜਿਸਨੂੰ ਕਾਰਨ ਸਰੀਰ (astral body) ਕਿਹਾ ਜਾਂਦਾ ਹੈ। ਇਹ ਕੇਵਲ ਖਿਆਲ ਦਾ ਸਰੀਰ ਹੋਇਆ ਕਰਦਾ ਹੈ, ਅਤੀ ਸੁਖਸ਼ਮ ਹੁੰਦਾ ਹੈ ਪਰ ਇਹ ਅਗਿਆਨ ਦੇ ਨਾਲ ਘਿਰਿਆ ਹੁੰਦਾ ਹੈ। ਇਸ ਵਿਚ ਵੀ 'ਮੈਂ' ਦਾ ਭਾਵ ਟੁੱਟਿਆ ਨਹੀਂ ਕਰਦਾ। ਸੌ ਇਹ ਤਿੰਨੇ ਸਰੀਰ ਜਿੰਨੀ ਦੇਰ ਤਕ ਕਾਇਮ ਹਨ, ਉਨ੍ਹਾਂ ਦੇਰ ਹਉਮੈ ਜੀਵ ਆਤਮਾ ਦੇ ਨਾਲ ਚਿਬੜੀ ਰਹਿੰਦੀ ਹੈ। ਜਦੋਂ ਇਹ ਜੀਵ ਇਸ ਤੋਂ ਉਪਰਲੀ ਮੰਜਲ ਵਿਚ ਜਾਂਦਾ ਹੈ ਉਹ ਆਤਮ ਦੇਸ਼, ਆਤਮ ਮੰਡਲ ਜਾਂ ਉਨਮਨੀ ਦੇਸ਼ ਕਹਿ ਲਵੋ, ਹੋਇਆ ਕਰਦਾ ਹੈ। ਉਸ ਥਾਂ ਦੇ ਉਤੇ ਹਉਮੈ ਦੀ ਪਹੁੰਚ ਨਹੀਂ ਹੈ। ਉਥੇ ਇਕੋ ਆਤਮਾ ਹੈ ਜਿਸਦਾ ਪਸਾਰਾ ਸਾਰੇ ਦ੍ਰਿਸ਼ਟੀ ਆਉਂਦਾ ਹੈ। ਸੌ ਜਦੋਂ ਤੀਕਰ ਇਹ ਤਿੰਨੇ ਸਰੀਰ ਰਹਿੰਦੇ ਹਨ, ਹਉਮੈ ਵਿਚ ਕੀਤੇ ਹੋਏ ਕਰਮ ਇਸਦੇ ਨਾਲ ਚਿਬੜੇ ਰਹਿੰਦੇ ਹਨ। ਉਨ੍ਹਾਂ ਕਰਮਾਂ ਦਾ ਨਾਸ਼ ਨਹੀਂ ਹੋਇਆ ਕਰਦਾ। ਕੇਵਲ ਤੱਤ ਗਿਆਨ ਹੋਣ ਨਾਲ ਹਉਮੈ ਵਿਚ ਕੀਤੇ ਕਰਮ ਜਲ ਜਾਂਦੇ ਹਨ ਅਤੇ ਭਸਮ ਬਣ ਜਾਂਦੇ ਹਨ। ਇਸ ਗੱਲ ਨੂੰ ਹੋਰ ਸੁਖਾਲਾ ਕਰਕੇ ਐਉਂ ਵੀ ਕਹਿ ਸਕਦੇ ਹਾਂ ਜਦੋਂ ਇਸ ਜੀਵ ਦੀ ਸੁਧਗੀ ਹੋਈ ਸਰਤ ਜਿਸਨੂੰ ਸਿਧ ਤੇ ਸਧ ਆਖਿਆ ਜਾਂਦਾ ਹੈ ਜੋ ਸਰਮਖੰਡ ਦੀ ਮੰਜਲ ਵਿਚ ਘੜੀ ਜਾਂਦੀ ਹੈ ਉਹ ਪ੍ਰਾਪਤ ਹੋ ਕੇ ਉਸਨੂੰ ਯਥਾਰਥ ਗਿਆਨ ਹੋ ਜਾਇਆ ਕਰਦਾ ਹੈ। ਇਸ ਯਥਾਰਥ ਗਿਆਨ ਦੀ ਕ੍ਰਿਆ ਨੂੰ ਨਾਮ ਦੀ ਕ੍ਰਿਆ ਵੀ ਕਿਹਾ ਜਾਂਦਾ ਹੈ। ਸੌ ਇਹ ਜਿਹੜਾ ਨਾਮ ਹੈ, ਇਹਦੇ ਵਿਚ ਸਾਰੇ ਕਰਮ ਭਸਮ ਬਣ ਜਾਂਦੇ ਹਨ ਜਿਵੇਂ ਕਿ ਫੁਰਮਾਨ ਹੈ -

**ਘੋ ਦੁਖੰ ਅਨਿਕ ਹਤੰ ਜਨਮ ਦਾਰਿਦ੍ਰੰ ਮਹਾ ਬਿਖਾਦੰ ॥
ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ
ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥**

ਪੰਨਾ - 1355

ਸੌ ਜਿੰਨੀ ਦੇਰ ਤਕ ਸਬੂਲ, ਸੁਖਸ਼ਮ ਤੇ ਕਾਰਨ ਸਰੀਰ ਦੀ ਹੋਂਦ ਕਾਇਮ ਹੈ, ਕਰਮ ਵੀ ਨਾਲ ਹੀ ਕਾਇਮ ਹਨ। ਇਹ 'ਮੈਂ' ਦਾ ਜਜ਼ਬਾ ਕਰਮਾਂ ਦੇ ਹਿਸਾਬ ਨਾਲ ਇਸ ਜੀਵ ਨੂੰ, ਨਾ ਮੁਕਣ ਵਾਲੇ ਸਫਰ ਤੇ ਪਾ ਰਖਦਾ ਹੈ। ਇਹ 'ਮੈਂ' ਵਾਲੇ ਸਰੀਰ ਵਿਚ ਜੀਵ ਆਤਮਾ ਦੀ ਹੋਂਦ ਕਾਇਮ ਰਹਿੰਦੀ ਹੈ, ਜੀਵ ਭਾਵ ਮਰਦਾ ਨਹੀਂ ਹੈ। ਬੜੀ ਖੋਜ ਕੀਤੀ ਹੈ ਸਿਆਣਿਆਂ ਨੇ ਕਿ ਜਦੋਂ ਤੋਂ ਸੰਸਾਰ ਬਣਿਆ ਹੈ ਉਸ ਸਮੇਂ ਤੋਂ ਹੀ ਖੋਜ ਸ਼ੁਰੂ ਹੋਈ ਹੈ ਜਿਵੇਂ ਕਿ -

**ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥
ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਰਤੇ ॥**

ਦੇਹੀ ਵਿਚ ਰਹਿੰਦਾ ਸੀ, ਕਥਾ ਕਰਦਾ ਸੀ, ਲੋਕਾਂ ਨੂੰ ਕੀਰਤਨ ਕਰਕੇ ਮੁਗਧ ਕਰ ਦਿੰਦਾ ਸੀ, ਹਸਦਾ ਸੀ, ਖਾਂਦਾ ਸੀ, ਪੰਦਾ ਸੀ, ਵੱਡੇ-ਵੱਡੇ ਜੁੱਧ ਜਿਤੇ, ਵੱਡੇ-ਵੱਡੇ ਕਿਲੇ ਕੋਟ ਬਣਾਏ, ਬਹੁਤ ਗੱਲਾਂ ਕੀਤੀਆਂ, ਉਹ ਚਲਿਆ ਕਿਥੇ ਗਿਆ? ਨਾ ਕੋਈ ਸੁਨੇਹਾ, ਨਾ ਕੋਈ ਟੈਲੀਭੁਨ, ਨਾ ਕੋਈ ਉਘ, ਨਾ ਸੁਘ- ਕੁਛ ਵੀ ਨਹੀਂ। ਹੈਰਾਨ ਹੋਈਦਾ ਹੈ ਕਿ ਵਾਹਿਗੁਰੂ ਜੀ ਨੇ ਕਿੱਡਾ ਭੇਤ ਪੜਦੇ ਵਿਚ ਛੁਪਾ ਕੇ ਰਖਿਆ ਹੋਇਆ ਹੈ। ਭੇਤ ਹੀ ਨਹੀਂ ਲਗਣ ਦਿੰਦਾ। ਜਿਹੜੇ ਤੱਤ ਬੇਤੇ ਮਹਾਂਪੁਰਸ਼ ਹਨ ਜਿਨ੍ਹਾਂ ਦਾ ਵਾਸਾ ਉਨਮਨੀ ਮੰਡਲ ਵਿਚ ਹੈ ਜਿਨ੍ਹਾਂ ਨੂੰ ਤਿੰਨ ਲੋਕਾਂ ਦੀਆਂ ਹਾਲਤਾਂ ਦਾ ਪਤਾ ਹੈ ਉਹ ਜਦੋਂ ਕੋਈ ਗੱਲ ਦਸਦੇ ਹਨ ਤਾਂ ਅਸੀਂ ਮੰਨਣ ਵਾਸਤੇ ਤਿਆਰ ਨਹੀਂ ਹੁੰਦੇ। ਸੰਸਾਰ ਉਸਦੇ ਬਚਨਾਂ ਨੂੰ ਬਿਲਕੁਲ ਹੀ ਨਹੀਂ ਮੰਨਦਾ। ਵਿਦਵਾਨ ਕਹਿ ਦਿੰਦੇ ਨੇ, ਇਸ ਉਪਰ ਤਾਂ ਫਲਾਣੀ ਕਿਤਾਬ ਦਾ ਅਸਰ ਹੈ। ਉਸਦੇ ਅਧੀਨ ਹੋ ਕੇ ਇਸਨੇ ਤੱਤ ਪ੍ਰਗਟ ਕਰੇ ਹਨ ਜੋ ਦਰਅਸਲ ਸੱਚ ਨਹੀਂ ਹੈ। ਹੁਣ ਮੁਸ਼ਕਲ ਇਹ ਹੈ ਜਿਸ ਨੇ ਦੇਖਿਆ ਹੈ ਉਹਦੀ ਗੱਲ ਮੰਨਣ ਨੂੰ ਅਸੀਂ ਤਿਆਰ ਨਹੀਂ ਹਾਂ। ਮਹਾਂਪੁਰਸ਼ ਵੀ ਬਹੁਤ ਸੰਕੋਚ ਨਾਲ ਗੱਲ ਦਸਦੇ ਹਨ ਜਿਵੇਂ ਕਿ ਬਾਣੀ ਵਿਚ ਲਿਖਿਆ ਹੈ ਕਿ ਉਹ ਆਪਣੇ ਅਨੁਭਵਾਂ ਦਾ ਭੇਤ ਬੜੀ ਮੁਸ਼ਕਲ ਨਾਲ ਦਿੰਦੇ ਹਨ। ਜਿਵੇਂ ਕਿ -

ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੇ ਦੇਨਿ॥
ਪੰਨਾ - 1384

ਦਰਗਾਹ ਦੀਆਂ secret ਗੱਲਾਂ ਗੁਪਤ ਹੀ ਰਖੀਆਂ ਜਾਇਆ ਕਰਦੀਆਂ ਹਨ। ਸਿਰਫ ਵਾਹਿਗੁਰੂ ਜੀ ਕਿਸੇ-ਕਿਸੇ ਨੂੰ ਅਧਿਕਾਰ ਦਿੰਦਾ ਹੈ ਕਿ ਤੂੰ ਸੰਸਾਰ ਵਾਲਿਆਂ ਨੂੰ ਅੱਖੀਂ ਦੇਖੀਆਂ ਗੱਲਾਂ ਦੱਸ ਸਕਦਾ ਹੈਂ।

ਇਕ ਵਾਰੀ ਇਕ ਪੇਮੀ ਇਕ ਮਹਾਤਮਾ ਦੇ ਕੋਲ ਆਏ, ਉਨ੍ਹਾਂ ਦੇ ਸਰੀਰ ਤੇ ਥਾਂ ਪਰ ਥਾਂ ਫੈੜੇ ਹੋਏ ਹੋਏ ਸਨ। ਉਹ ਬਹੁਤ ਦੁਖੀ ਸੀ। ਮਹਾਤਮਾ ਨੂੰ ਕਿਹਾ ਕਿ ਮਹਾਰਾਜ ਮੇਰੇ ਉਪਰ ਕ੍ਰਿਪਾ ਕਰੋ ਮੇਰੇ ਤੌਂ ਬਹੁਤ ਵੱਡੀ ਭੁੱਲ ਹੋਈ ਹੈ, ਬਖਸ਼ਾ ਦੇਵੇਂ। ਮਹਾਂਪੁਰਸ਼ਾਂ ਨੇ ਪੁਛਿਆ ਕਿ ਤੂੰ ਕੀ ਭੁੱਲ ਕੀਤੀ ਹੈ ਤਾਂ ਉਸ ਨੇ ਦੱਸਿਆ ਕਿ ਮੈਂ ਯੋਗਿਕ ਕ੍ਰਿਆ ਕਰਿਆ ਕਰਦਾ ਸਾਂ। ਜਦੋਂ ਮੇਰੀ ਸੁਰਤ ਸੁਖਮਨਾ ਵਿਚ ਪ੍ਰਵੇਸ਼ ਕਰਕੇ ਤਿਕੁਟੀ ਤੋਂ ਅੱਗੇ ਗਈ, ਸਹੰਸਹਾਰ ਦਲ ਕਮਲ ਵਿਚ ਪਹੁੰਚੀ ਤਾਂ ਉਸੇ ਬੇਅੰਤ ਸ਼ਕਤੀਆਂ ਦਾ ਵੇਗ ਮੈਂ ਮਹਿਸੂਸ ਕੀਤਾ। ਮੈਨੂੰ ਇਕ ਸ਼ਕਤੀ ਦੀ ਪ੍ਰਾਪਤੀ ਹੋ ਗਈ ਜਿਸ ਕਰਕੇ ਮੈਂ ਇਸ ਸੰਸਾਰ ਵਿਚੋਂ ਜਾਣ ਵਾਲਿਆਂ ਦੀ ਰੂਹ ਨੂੰ ਪਛਾਣ ਕੇ ਉਨ੍ਹਾਂ ਨਾਲ ਜੋ ਦਰਗਾਹ ਵਿਚ ਵਰਤਦੀ ਸੀ ਉਹ ਦੇਖਿਆ ਕਰਦਾ ਸੀ। ਕਿਸੇ ਨੂੰ ਨਰਕਾਂ ਵਿਚ ਸੁਟਿਆ ਜਾਂਦਾ, ਕਿਸੇ ਨੂੰ ਜੂਨਾਂ ਵਿਚ ਪਾ ਦਿਤਾ ਜਾਂਦਾ, ਕਿਸੇ ਨੂੰ ਸਵਰਗਾਂ ਵਿਚ ਪ੍ਰਵੇਸ਼ ਕਰਾ ਦਿਤਾ ਜਾਂਦਾ। ਮੈਂ ਭਜਨ ਬੰਦੀਗੀ ਕਰਕੇ ਉਹ ਦ੍ਰਿਸ਼ ਦੇਖੇ ਹੋਏ, ਲੋਕਾਂ ਨੂੰ ਉਹ ਗੱਲਾਂ ਪ੍ਰਗਟ ਕਰ ਦੇਣੀਆਂ। ਇਕ ਵਾਰੀ ਮੇਰਾ ਚਾਚਾ ਮਰ ਗਿਆ। ਮੈਂ ਉਸਦੀ ਰੂਹ ਨੂੰ ਦਰਗਾਹ ਵਿਚ ਤਕਿਆ। ਸਮਾਂ ਬੀਤ ਗਿਆ, ਮੇਰੇ ਭਰਾਵਾਂ ਨੇ ਕਿਹਾ ਕਿ

ਭਰਾ! ਤੁੰ ਗੁਪਤ ਗੱਲਾਂ ਦੱਸਿਆ ਕਰਦਾ ਹੈਂ, ਇਹ ਤਾਂ ਦਸ ਕਿ ਸਾਡਾ ਬਾਪੂ ਕਿਥੇ ਚਲਿਆ ਗਿਆ? ਉਸ ਵੇਲੇ ਮੈਂ ਖੋਜ ਸ਼ੁਰੂ ਕੀਤੀ ਅਤੇ ਮੈਂ ਦਰਗਾਹ ਦੇ ਵਾਸੀਆਂ ਤੋਂ ਪੁਛ ਬੈਠਾ। ਉਨ੍ਹਾਂ ਨੇ ਮੇਰੇ ਵਲ ਬਹੁਤ ਹੀ ਹਿਕਾਰਤ (ਨਫਰਤ) ਨਾਲ ਤਕਿਆ ਅਤੇ ਕਿਹਾ ਕਿ ਇਹ ਦਰਗਾਹ ਦੇ ਭੇਤ ਦੁਨੀਆਂ ਨੂੰ ਦਸਦਾ ਹੈ। ਹੁਣ ਆਪਣੇ ਚਾਚੇ ਬਾਰੇ ਜਾਣਨਾ ਚਾਹੁੰਦਾ ਹੈ। ਮੈਨੂੰ ਉਨ੍ਹਾਂ ਨੇ ਵਿਖਾ ਦਿਤਾ ਕਿ ਮੇਰੇ ਚਾਚੇ ਦੀ ਰੂਹ ਅਸਾਡੇ ਨਗਰ ਤੋਂ 40 ਮੀਲ ਦੱਤ ਇਕ ਬੀਬੀ ਦੇ ਗਰਭ ਵਿਚ ਪ੍ਰਵੇਸ਼ ਕਰ ਗਈ ਹੈ ਤੇ ਹੁਣ ਤਿੰਨ ਮਹੀਨੇ ਦੀ ਹੈ। ਪਰ ਉਨ੍ਹਾਂ ਨੇ ਮੈਨੂੰ ਧੱਕੇ ਮਾਰ ਕੇ ਕੱਢ ਦਿਤਾ। ਮੇਰਾ ਬੜਾ ਨਿਗਰਾਨ ਹੋਇਆ। ਕਿਹਣ ਲੱਗਿਆ, “ਮਹਾਂਪੁਰਸ਼! ਮੈਂ ਬੜਾ ਢੀਠ ਸਾਂ, ਇਸ ਭੇਤ ਨੂੰ ਛੁਪਾ ਨਾ ਸਕਿਆ ਅਤੇ ਮੈਂ ਆਪਣੇ ਚਾਚੇ ਦੇ ਲੜਕੇ ਨੂੰ ਨਾਲ ਲੈ ਕੇ ਉਸ ਪਿੰਡ ਵਿਚ ਨਿਰਣਾ ਕਰਨ ਚਲਿਆ ਗਿਆ, ਪੁਛ ਕੇ ਉਸ ਘਰ ਵਿਚ ਚਲਿਆ ਗਿਆ ਅਤੇ ਜੋ ਕੁਝ ਮੈਂ ਦੇਖਿਆ ਸੀ ਉਹ ਸਹੀ ਸਾਬਤ ਹੋਇਆ। ਦਸਰੇ ਦਿਨ ਤੋਂ ਮੇਰੀ ਸੁਰਤ ਚੜ੍ਹਨੀ ਬੰਦ ਹੋ ਗਈ ਤੇ ਮੇਰੇ ਸਰੀਰ ਤੇ ਫੌਝੇ ਹੋ ਗਏ।” ਉਨ੍ਹਾਂ ਮਹਾਤਮਾ ਨੇ ਉਸ ਤੇ ਤਸੀਤ ਕਰਿਆ ਅਤੇ ਹੋਰ ਕ੍ਰਿਆ ਦੱਸ ਕੇ ਉਸਨੂੰ ਠੀਕ ਕੀਤਾ ਤੇ ਹਦਾਇਤ ਕੀਤੀ ਕਿ ਦਰਗਾਹ ਦੇ ਭੇਤ ਕਿਸੇ ਨੂੰ ਨਹੀਂ ਦੱਸੀਦੇ। ਤੁੰ ਇਸ ਸ਼ਕਤੀ ਦੀ ਵਰਤੋਂ ਕਰਦਾ ਰਿਹਾ ਇਸ ਕਰਕੇ ਤੇਰਾ ਸਰੀਰ ਰੋਗੀ ਹੋ ਗਿਆ। ਮਹਾਂਪੁਰਸ਼ਾਂ ਨੇ ਦਸਿਆ ਕਿ ਜਦੋਂ ਉਸਨੂੰ ਵਰਜਿਤ ਕਰ ਦਿਤਾ ਤਾਂ ਹੌਲੀ-ਹੌਲੀ ਉਸਨੂੰ ਹੋਰ ਅਵਸਥਾ ਪ੍ਰਾਪਤ ਹੋ ਗਈ ਤੇ ਉਸਦਾ ਸਰੀਰ ਤੰਦਰਸਤ ਹੋ ਗਿਆ।

ਸੋ ਇਸ ਤਰ੍ਹਾਂ ਨਾਲ ਜੇ ਕੋਈ ਦਰਗਾਹ ਦੇ ਭੇਤ ਅਨਅਧਿਕਾਰੀ ਬੰਦਾ ਦਸਦਾ ਵੀ ਹੈ ਤਾਂ ਇਹ ਖਤਰਨਾਕ ਗੱਲ ਹੋਇਆ ਕਰਦੀ ਹੈ। ਪਰ ਅਸੀਂ ਤਾਂ ਇਸ ਗੱਲ ਨੂੰ ਮੰਨਣ ਲਈ ਤਿਆਰ ਹੀ ਨਹੀਂ। ਅਸੀਂ ਤਾਂ ਇਹ ਚਾਹੁੰਦੇ ਹਾਂ ਕਿ ਅਸਾਨੂੰ ਇਹ ਪਤਾ ਲਗ ਜਾਵੇ ਕਿ ਸਰੀਰ ਤੇ ਪ੍ਰਾਣਾਂ ਦਾ ਵਿਜੋਗ ਹੋ ਕੇ ਜੀਵ ਕਿਥੇ ਜਾਂਦਾ ਹੈ -

**ਧਾਰਨਾ - ਪ੍ਰਾਣਾਂ ਦਾ ਵਿਜੋਗ ਹੋ ਕੇ
ਜੀਵ ਕਿਥੇ ਜਾਂਦਾ ਹੈ - 2, 2.
ਜੀਵ ਕਿਥੇ ਜਾਂਦਾ ਹੈ - 4, 2.
ਪ੍ਰਾਣਾਂ ਦਾ ਵਿਜੋਗ ਹੋ ਕੇ,.....-2**

ਜਦੋਂ ਵਿਜੋਗ ਹੋ ਗਿਆ ਸਰੀਰ ਦਾ ਤੇ ਪ੍ਰਾਣਾਂ ਦਾ, ਐਹ ਸਰੀਰ 'ਚ ਬਾਕੀ ਤਾਂ ਚੀਜ਼ਾਂ ਰਹਿੰਦੀਆਂ ਹਨ ਐਵੇਂ ਜਿਵੇਂ ਹੋ - ਅੱਖਾਂ ਵੀ ਰਹਿੰਦੀਆਂ ਨੇ, ਕੰਨ ਵੀ ਰਹਿੰਦੇ ਨੇ, ਸਾਰੇ ਇੰਦ੍ਰੇ ਰਹਿੰਦੇ ਨੇ; ਇਹਦੇ ਚੌਂ ਪ੍ਰਾਣ ਨਿਕਲ ਜਾਂਦੇ ਨੇ, ਪੰਜ ਗਿਆਨ ਇੰਦ੍ਰੇ, ਪੰਜ ਕਰਮ ਇੰਦ੍ਰਿਆਂ ਦੀ ਸ਼ਕਤੀ ਨਿਕਲ ਜਾਂਦੀ ਹੈ, ਮਨ ਨਿਕਲ ਜਾਂਦਾ ਹੈ, ਚਿਤ ਨਿਕਲ ਜਾਂਦਾ ਹੈ, ਬੁਧ ਨਿਕਲ ਜਾਂਦੀ ਹੈ। ਇਕ ਜਿਹੜਾ ‘ਮੈਂ’ ਹੈ ਨਾ ਵਾਪੂ ਚੀਜ਼, ਇਹਨੇ ਸਾਨੂੰ ਸਾਰਿਆਂ ਨੂੰ ਸੰਗਲ ਮਾਰਿਆ ਹੋਇਆ ਹੈ। ਉਹਦੇ ਕਰਕੇ ਹੀ ਇਹ ਆਤਮਾ, ਜੀਵ ਆਤਮਾ ਕਹਾਉਂਦੀ ਹੈ। ਉਹ ਜੀਵ ਦੇ ਨਾਲ ਹੀ ਚਲਿਆ ਜਾਂਦਾ ਹੈ, ਉਹ ਮਰਦਾ ਨਹੀਂ ਹੈ। ਓਹੀ ਤਾਂ ਸਾਰਾ ਰੱਲਾ-ਗੌਲਾ ਹੈ। ਉਹਨੂੰ ‘ਹਉਮੈ’ ਕਹਿੰਦੇ

ਨੇ, 'ਮੈਂ' ਕਹਿੰਦੇ ਨੇ। ਸੋ ਬੜੀ ਕਰੜੀ ਚੀਜ਼ ਬਣ ਗਈ 'ਮੈਂ' ਦੀ। ਇਹ ਬਣਿਆ ਬਣਾਇਆ ਸਾਰਾ ਸੰਘਾਤ ਕਿਥੇ ਚਲਿਆ ਜਾਂਦਾ ਹੈ? ਇਹਦੇ ਨਾਲ ਵੀ ਕੋਈ ਚੀਜ਼ ਜਾਂਦੀ ਹੈ? ਮਹਾਰਾਜ ਜੀ ਕਹਿੰਦੇ ਇਹਦੇ ਨਾਲ -

ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ॥ ਪੰਨਾ - 23

ਇਕ ਤਾਂ ਗੁਣ ਜਾਂਦੇ ਨੇ, ਇਕ ਅਵਗੁਣ ਜਾਂਦੇ ਨੇ। ਜਿਹੜੇ ਅਮਲ ਕੀਤੇ ਨੇ ਢੁਨੀਆਂ ਤੇ, ਇਹ ਅੰਤਸ਼ਕਰਣ ਵਿਚ ਪਿੰਟ ਹੋ ਜਾਂਦੇ ਹਨ। ਉਹ ਇਸ ਜੀਵ ਨਾਲ ਜਾਂਦੇ ਨੇ, ਹੋਰ ਕੋਈ ਚੀਜ਼ ਨਾਲ ਨਹੀਂ ਜਾਂਦੀ। ਆਪਣੇ ਕਰਮ ਨਾਲ ਜਾਂਦੇ ਨੇ। ਫੇਰ ਇਹ ਸਵਾਲ ਆਉਂਦਾ ਹੈ ਕਿ ਇਹ ਜਾਂਦੇ ਕਿਥੇ ਨੇ? ਇਹਦੇ ਬਾਰੇ ਬਾਣੀ ਵਿਚ ਬਹੁਤ ਹੀ ਸਾਫ਼ ਕਰਕੇ ਦਸਿਆ ਹੋਇਆ ਹੈ-

**ਧਾਰਨਾ - ਮੁੰਹ ਕਾਲੇ ਦੌਜਕਾਂ ਨੂੰ ਜਾਵੇਂਗਾ
ਦਰਗਾਹ ਵਿਚ ਬਾਂ ਨਾ ਮਿਲ੍ਹ - 2, 2.
ਮੇਰੇ ਪਿਆਰੇ, ਦਰਗਾਹ ਵਿਚ ਬਾਂ ਨਾ ਮਿਲ੍ਹ**

- 2, 2.
ਮੁੰਹ ਕਾਲੇ ਦੌਜਕਾਂ ਨੂੰ ਜਾਵੇਂਗਾ-2

**ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮ
ਬਹਾਲਿਆ॥**

**ਓਥੇ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ
ਜਜਮਾਲਿਆ॥**

**ਬਾਉਂ ਨ ਪਾਇਨਿ ਕੂੜਿਆਰ ਮੁਹ ਕਾਲੈ ਦੌਜਕਿ
ਚਾਲਿਆ॥**

**ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ
ਵਾਲਿਆ॥**

ਲਿਖਿ ਨਾਵੈ ਧਰਮੁ ਬਹਾਲਿਆ॥

ਪੰਨਾ - 463

ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਰਾਜ ਕੁਮਾਰੀ ਜੀ ਤੁਹਾਨੂੰ ਮੈਂ ਪਹਿਲਾਂ ਵੀ ਬੜੇ ਵਿਸਥਾਰ ਨਾਲ ਦਸਿਆ ਸੀ ਕਿ ਜਦੋਂ ਇਹ ਜੀਵ ਮਰ ਜਾਂਦਾ ਹੈ, ਇਹ ਕਿਥੇ ਚਲਿਆ ਜਾਂਦਾ ਹੈ; ਉਹ ਤੇਰੇ ਖਿਆਲ ਵਿਚ ਹੀ ਹੋਣਾ ਹੈਂ। ਰਾਜਕੁਮਾਰੀ ਕਹਿਣ ਲੱਗੀ, “ਹੋ ਚੰਗੇ ਪੁਰਸ਼! ਮੈਂ ਤੇਰਾ ਉਪਕਾਰ ਕਦੇ ਵੀ ਨਹੀਂ ਭੁੱਲ ਸਕਦੀ, ਤੂੰ ਮੇਰੇ ਨਾਲ ਜੋ ਵਰਤਾਰਾ ਪਿਆਰ ਭਰਿਆ ਕਰਿਆ ਹੈ। ਜਿਸ ਤਰ੍ਹਾਂ ਨਾਲ ਤੂੰ ਮੈਨੂੰ ਉਹ ਗੱਲਾਂ ਦੱਸੀਆਂ ਹਨ ਜਿਨ੍ਹਾਂ ਦੇ ਬਾਰੇ ਮੈਂ ਕਦੇ ਜਾਨਣ ਦੀ ਕੋਸ਼ਿਸ਼ ਹੀ ਨਹੀਂ ਸੀ ਕੀਤੀ। ਪਰ ਇਕ ਗੱਲ ਮੈਂ ਸੱਚੀ-ਸੱਚੀ ਆਖਦੀ ਹਾਂ ਕਿ ਮੈਨੂੰ ਨਾ ਤਾਂ ਇਹ ਗੱਲ ਪਤਾ ਲਗਦੀ ਹੈ ਕਿ ਮੇਰੇ ਵਿਚ ਕੋਈ ਹੋਰ ਵੀ ਰਹਿੰਦਾ ਹੈ, ਉਹ ਹੁਣ ਕਿਥੇ ਹੈ ਜਿਹਨੇ ਇਹਦੇ ਵਿਚੋਂ ਨਿਕਲ ਕੇ ਚਲੇ ਜਾਣਾ ਹੈ? ਭਾਈ ਤਿਲੋਕਾ ਜੀ ਉਸਦਾ

ਭੋਲਾਪਨ ਦੇਖ ਕੇ ਮੁਸਕਰਾਏ ਅਤੇ ਕਹਿਣ ਲੱਗੇ ਕਿ ਜਿਸ ਤਰ੍ਹਾਂ ਨਾਲ
 ਮੇਰੇ ਪਿਆਰੇ ਜੀ ਨੇ ਮੈਨੂੰ ਦੱਸਿਆ ਹੈ ਮੈਂ ਉਨ੍ਹਾਂ ਦੇ ਹਰ ਬਚਨ ਉਪਰ
 ਵਿਸ਼ਵਾਸ਼ ਕਰਦਾ ਹਾਂ ਕਿਉਂਕਿ ਉਨ੍ਹਾਂ ਨੂੰ ਸਾਰਾ ਹੀ ਪਤਾ ਹੈ, ਕੋਈ ਗੱਲ
 ਵੀ ਉਨ੍ਹਾਂ ਤੋਂ ਛੁਪੀ ਹੋਈ ਨਹੀਂ ਹੈ, ਬਸ ਇਕ ਗੱਲ ਹੈ ਕਿ ਮੈਂ ਉਨ੍ਹਾਂ
 ਦੀਆਂ ਸਭ ਗੱਲਾਂ ਅੰਦਰੋਂ ਮੰਨ ਲੈਂਦਾ ਹਾਂ। ਉਸਦੇ ਮੁਤਾਬਿਕ ਮੈਂ ਬਹੁਤ
 ਹੀ ਥੋੜ੍ਹੀ ਕੇ ਦੱਸਿਆ ਸੀ ਕਿ ਇਸ ਸਰੀਰ ਵਿਚ ਇਕ ਜਿਉਂਦੀ ਚੀਜ਼ ਹੈ,
 ਉਹ ਤੈਨੂੰ ਨਹੀਂ ਪਤਾ। ਤੂੰ ਕਹਿੰਦੀ ਹੈਂ ਕਿ ਮੇਰੀਆਂ ਅੱਖਾਂ ਦੇਖਦੀਆਂ ਹਨ,
 ਮੇਰੀ ਜੀਵ ਬੋਲਦੀ ਹੈ, ਮੇਰੇ ਕੰਨ ਸੁਣਦੇ ਹਨ, ਮੈਨੂੰ ਭੋਜਨ ਦਾ ਸਵਾਦ
 ਆਉਂਦਾ ਹੈ, ਇਹ ਦੇਖਣ ਵਾਲਾ, ਸੁਣਨ ਵਾਲਾ ਤੇਰੇ ਅੰਦਰ ਹੈ, ਜਿਹੜਾ
 ਤੇਰੇ ਇਨ੍ਹਾਂ ਗਿਆਨ ਇੰਦਿਆਂ ਨੂੰ ਸ਼ਕਤੀ ਦਿੰਦਾ ਹੈ ਜਿਸ ਦੀ ਸ਼ਕਤੀ
 ਕਰਕੇ ਤੂੰ ਦੇਖਦੀ ਹੈਂ, ਉਹ ਵਾਹਿਗੁਰੂ ਜੀ ਹਨ। ਤੇਰੀ ਜਿਹੜੀ ਹੋਂਦ ਹੈ
 ਜਿਹੜੂ ਮੈਂ ਕਹਿੰਦੀ ਹੈਂ ਉਨ੍ਹਾਂ ਨੂੰ ਹੀ ਆਤਮਾਂ ਕਹਿੰਦੇ ਹਨ। ਉਨ੍ਹਾਂ ਦੀ
 ਸ਼ਕਤੀ ਨਾਲ ਹੀ ਤੇਰੀ ਹੋਂਦ ਹੈ। ਇਹ ਇਕ ਵਾਧੂ ਦੀ ਹੋਂਦ ਹੈ ਇਸਨੂੰ
 ਜੀਵ ਆਤਮਾ ਆਖਦੇ ਹਨ ਜਿਸਨੂੰ ਤੂੰ ‘ਮੈਂ’ ਕਹਿੰਦੀ ਹੈਂ, ਦਰਸ਼ਾਲ ਇਹ
 ‘ਮੈਂ’ ਕੋਈ ਚੀਜ਼ ਨਹੀਂ, ਇਹ ਭਰਮ ਕਰਕੇ ਪ੍ਰਤੀਤ ਦਿੰਦੀ ਹੈ ਜਿਵੇਂ ਅਨੇਰੇ
 ਵਿਚ ਰੱਸੀ ਸੱਪ ਲਗਦੀ ਹੈ। ਇਹ ਭੇਤ ਮੈਂ ਤੈਨੂੰ ਦਸ ਰਿਹਾ ਹਾਂ। ਇਹ
 ਜਿਹੜਾ ਜੀਵ ਆਤਮਾ ਹੈ ਇਹ ਆਪਣੇ ਕਰਮਾਂ ਦੇ ਹਿਸਾਬ ਨਾਲ ਅਨੇਕਾਂ
 ਜਨੀਆਂ ਵਿਚੋਂ ਘੁੰਮ ਕੇ ਆਉਂਦਾ ਹੈ। ਹੁਣ ਉਸਨੂੰ ਇਹ ਸਰੀਰ ਮਿਲਿਆ
 ਹੈ ਪਿਛਲੇ ਪੁੰਨਾਂ ਦੇ ਬਲ ਕਰਕੇ, ਇਹਨੂੰ ਮਾਨਸ ਸਰੀਰ ਆਖਦੇ ਹਨ। ਇਹ
 ਤੇਰਾ ਸਰੀਰ ਹੈ, ਇਹ ਤੂੰ ਨਹੀਂ ਹੈਂ ਇਹਦੇ ਵਿਚ ਜਿਹੜੀ ਤੂੰ ਹੈਂ ਨਾ,
 ਉਸਨੂੰ ਜੀਵ ਕਹਿੰਦੇ ਹਨ। ਨਾਉਂ ਹੀ ਰੱਖਿਆ ਹੈ ਨਾ, ਕੋਈ ਵੀ ਨਾਉਂ
 ਰੱਖ ਲੈਂਦੇ ਹਨ, ਤੂੰ ਹੁਣ ਯਾਦ ਰੱਖੋ। ਇਹ ਗੱਲ ਮੈਂ ਤੈਨੂੰ ਕਈ ਵਾਰੀ
 ਪਹਿਲਾਂ ਦੱਸੀ ਹੈ ਪਰ ਕਿਉਂਕਿ ਤੇਰਾ ਵਿਸ਼ਵਾਸ਼ ਇਹ ਬਣਿਆ ਹੋਇਆ ਹੈ
 ਕਿ ਮੈਂ ‘ਮੈਂ’ ਹੀ ਹਾਂ, ਤੂੰ ਇਸ ਸਰੀਰ ਨੂੰ ਹੀ ਮੈਂ ਕਹਿੰਦੀ ਹੈਂ ਪਰ ਤੈਨੂੰ
 ਇਹ ਪਤਾ ਨਹੀਂ ਹੈ ਕਿ ਤੂੰ ਇਹਦੇ ਵਿਚ ਵਸਣ ਵਾਲੀ ਹੈਂ। ਉਸ ਦਿਨ
 ਮੈਂ ਤੈਨੂੰ ਦੱਸਿਆ ਸੀ ਕਿ ਤੂੰ ਆਤਮਾ ਹੈਂ, ਤਾਂ ਤੂੰ ਬਹੁਤ ਘਬਰਾਈ ਸੀ
 ਫੇਰ ਮੈਂ ਤੈਨੂੰ ਸਮਝਾਇਆ, ਤੂੰ ਇਹ ਗੱਲ ਸਮਝ ਗਈ ਸੀ ਕਿ ਮੈਂ ਆਤਮਾ
 ਹਾਂ। ਇਸ ਸਰੀਰ ਵਿਚ ਜੋ ਜੀਵਨ ਜੋਤ ਹੈ, ਜੋ ਇਹਦੇ ਵਿਚ ਬੈਠ ਕੇ
 ਇਹਨੂੰ ਜਿਉਂਦਾ ਰਖਦੀ ਹੈ, ਉਸਨੂੰ ਜੀਵ ਆਤਮਾ ਕਹਿੰਦੇ ਹਨ ਜੋ ਪ੍ਰਮਾਣੇ
 ਤੋਤ ਤੋਂ ਸ਼ਕਤੀ ਲੈ ਕੇ ਕੰਮ ਕਰ ਰਹੀ ਹੈ, ਮੈਂ ਬਣੀ ਹੋਈ ਹੈ। ਪਹਿਲਾਂ ਮੈਂ
 ਦੱਸਿਆ ਸੀ ਕਿ ਜਿਵੇਂ ਆਪਾਂ ਕਧੜੇ ਪਾਈਦੇ ਨੇ, ਪਹਿਲਾਂ ਬੁਨੈਣ ਪਾਈਦੀ
 ਹੈ ਨਾ, ਫੇਰ ਉਹਦੇ ਉਤੇ ਕਮੀਜ਼ ਪਾ ਲਈਦੀ ਹੈ ਫੇਰ ਉਹਦੇ ਉਪਰ ਮਨੁੱਖ
 ਕੌਟ ਪਾ ਲੈਂਦੇ ਹਨ, ਠੰਢ ਤੋਂ ਬਚਣ ਲਈ ਉਪਰ ਕੋਈ ਹੋਰ ਕਪੜਾ ਲੈ
 ਲੈਂਦੇ ਹਨ। ਇਹ ਗੱਲ ਤਾਂ ਸਮਝ ਗਈ ਹੋਵੇਂਗੀ ਨਾ। ਰਾਜਕੁਮਾਰੀ ਕਹਿਣ
 ਲੱਗੀ ਕਿ ਪਿਆਰੇ ਜੀ! ਮੈਂ ਕੀ ਕਹਾਂ ਤੁਹਾਨੂੰ, ਮੈਨੂੰ ਤਾਂ ਐਨਾ ਹੀ ਪਤਾ
 ਨਹੀਂ ਲਗਦਾ ਕਿ ਮੈਨੂੰ - ਇਹ ਮੇਰਾ ਸਰੀਰ ਹੀ ਖਾਂਦਾ ਹੈ, ਪਿਆਸ ਲਗਦੀ ਹੈ ਤਾਂ ਭੀ
 ਸਰੀਰ ਵਿਚ ਹੀ ਪਾਣੀ ਜਾਂਦਾ ਹੈ ਮੈਂ ਰੱਜ ਜਾਂਦੀ ਹਾਂ। ਮੈਂ ਕੀ ਕਰਾਂ ਮੈਨੂੰ
 ਤਾਂ ‘ਮੈਂ’ ਇਹ ਸਰੀਰ ਹੀ ਲਗਦਾ ਹੈ ਪਰ ਤੇਰਾ ਕਿਹਾ ਭੀ ਸੱਚ ਹੈ। ਤੂੰ

ਬਹੁਤ ਨੇਕ ਪੁਰਸ਼ ਹੈਂ, ਮੈਨੂੰ ਲਗਦਾ ਹੈ ਤੂੰ ਇਸ ਦੁਨੀਆਂ ਦਾ ਬੰਦਾ ਨਹੀਂ
 ਹੈਂ ਕਿਸੇ ਹੋਰ ਦੁਨੀਆਂ ਵਿਚੋਂ ਇਥੇ ਆਇਆ ਹੋਇਆ ਹੈਂ ਤੂੰ ਮੈਨੂੰ ਬਹੁਤ
 ਪਿਆਰਾ ਲਗਦਾ ਹੈਂ। ਜੇ ਮੈਂ ਤੈਨੂੰ ਭੋਰਾ ਜਿਹਾ ਚਿਰ ਨਹੀਂ ਦੇਖਦੀ ਤਾਂ
 ਮੇਰਾ ਚਿਤ ਘਬਰਾਉਣ ਲਗ ਜਾਂਦਾ ਹੈ। ਮਾਂ ਕਹਿੰਦੀ ਸੀ ਕਿ ਤੈਨੂੰ ਉਸ
 ਪਦੇਸੀ ਨਾਲ ਗੁਰੂਆਂ ਪੀਰਾਂ ਵਰਗਾ ਸੁੱਚਾ ਪ੍ਰੇਮ ਹੋ ਗਿਆ ਹੈ। ਮੈਂ ਤੁਹਾਨੂੰ
 ਕੀ ਕਹਿ ਕੇ ਬੁਲਾਵਾਂ? ਬੀਬਾ ਜੋ ਕੁਝ ਤੂੰ ਕਹਿੰਦੀ ਹੈਂ ਜਾਂ ਕਹਿ ਕੇ
 ਬੁਲਾਉਂਦੀ ਹੈਂ ਓਹੋ ਹੀ ਠੀਕ ਹੈ, ਕੋਈ ਫਰਕ ਨਹੀਂ; ਬੋਲਣਾ ਹੀ ਹੈ। ਭਾਈ
 ਤਿਲੋਕਾ ਜੀ ਮੁਸਕਰਾਏ, ਕਹਿਣ ਲੱਗੇ, “ਬੀਬਾ ਜੀ! ਕੁਝ ਵੀ ਕਹਿ ਲੈ,
 ਮੈਨੂੰ ਪਤਾ ਹੈ ਕਿ ਤੂੰ ਮੈਨੂੰ ਹੀ ਕਹਿ ਰਹੀ ਹੈਂ। ਹਾਂ, ਕੀ ਕਹਿਣਾ ਚਾਹੁੰਦੀ
 ਸੀ?” ਰਾਜਕੁਮਾਰੀ ਕਹਿਣ ਲੱਗੀ ਕਿ ਇਹ ਤਾਂ ਗੱਲ ਮੇਰੇ ਚੰਗੀ ਤਰ੍ਹਾਂ ਸਮਝ
 ਵਿਚ ਆ ਗਈ ਜਿਹੜੀ ਤੂੰ ਮੈਨੂੰ ਹੁਣੇ ਹੀ ਕਹੀ ਹੈ - ਕਪੜੇ ਪਹਿਨਣ
 ਵਾਲੀ ਗੱਲ। ਕਹਿੰਦੇ, “ਹਾਂ, ਜਿਵੇਂ ਆਪਾਂ ਕਪੜੇ ਪਹਿਨਦੇ ਹਾਂ ਇਵੇਂ ਜਿਵੇਂ
 ਜੀਵ ਆਤਮਾ ਹੈ। ਪਹਿਲਾਂ ਉਹਦੇ ਉਤੇ ਨਾ ਦਿਸਣ ਵਾਲਾ ਕਾਰਣ ਸਰੀਰ
 ਉਸਨੂੰ ਢਕ ਲੈਂਦਾ ਹੈ। ਉਹ ਸਰੀਰ ਹੈ - ਜੀਵ ਆਤਮਾ, ਜਿਹਨੂੰ ਤੂੰ ‘ਮੈਂ’
 ਕਹਿੰਦੀ ਹੈਂ ਉਹਦੀ ਸੁਰਤ ਘਟਾ ਦਿੰਦਾ ਹੈ। ਉਹਨੂੰ ਅਗਿਆਨ ਹੋ ਜਾਂਦਾ
 ਹੈ, ਉਹ ਆਪਣੇ ਆਪ ਦੀ ਹੋਂਦ ਮਹਿਸੂਸ ਕਰਦਾ ਹੈ ਕਿ ‘ਮੈਂ’ ਹਾਂ। ਤੇਰੇ
 ਸਮਝ ਵਿਚ ਆ ਗਿਆ ਜੋ ਕੁਝ ਮੈਂ ਕਿਹਾ ਹੈ?” ਕਹਿੰਦੀ ਹਾਂ, “ਹੁਣ ਮੈਂ
 ਸਮਝਣ ਦਾ ਜਤਨ ਕਰਦੀ ਹਾਂ। ਹੇ ਗੁਰਮੁਖ ਪਿਆਰੇ ਜੀ! ਪਹਿਲਾਂ ਤਾਂ
 ਤੁਹਾਡੇ ਯਾਦ ਹੋਣਾ ਹੈ ਕਿ ਮੈਂ ਇਹ ਗੱਲ ਸੁਣ ਕੇ ਘਬਰਾ ਹੀ ਗਈ ਸੀ
 ਤੇ ਚੀਕਾਂ ਮਾਰਦੀ ਚਲੀ ਗਈ ਸੀ। ਪਹਿਲਾਂ ਤਾਂ ਮੈਨੂੰ ਐਂ ਲਗਦਾ ਸੀ ਕਿ
 ਨਾ ਮੇਰਾ ਕੋਈ ਮਾਂ-ਬਾਪ ਰਿਹਾ ਹੈ, ਨਾ ਭੂਆ ਰਹੀ ਹੈ, ਨਾ ਮਾਮੀ ਰਹੀ
 ਹੈ, ਨਾ ਕੋਈ ਮੇਰੀਆਂ ਸਹੇਲੀਆਂ ਰਹੀਆਂ ਹਨ। ਮੈਂ ਇਹ ਸੌਚ ਕੇ ਘਬਰਾਈ
 ਸੀ ਕਿ ਤੇਰਾ ‘ਆਤਮਾ’ ਕਹਿਣਾ ਮੈਨੂੰ ਸਮਝ ਵਿਚ ਨਹੀਂ ਸੀ ਆਉਂਦਾ।
 ਹੁਣ ਮੈਂ ਤੇਰੇ ਕਹਿਣ ਤੇ ਮੰਨਦੀ ਤਾਂ ਹਾਂ ਪਰ ਮੇਰੇ ਅੰਦਰ ਪਤਾ ਨਹੀਂ ਕੀ
 ਹੈ? ਇਹ ਵੀ ਮੈਨੂੰ ਪਤਾ ਨਹੀਂ ਲਗਦਾ ਕਿ ਜਿਹੜਾ ਮੈਨੂੰ ਮੰਨਣ ਤੋਂ ਰੋਕਦਾ
 ਹੈ ਉਹ ਕੌਣ ਹੈ? ਪਰ ਮੈਨੂੰ ਤੇਰੇ ਤੇ ਵਿਸ਼ਵਾਸ ਹੈ, ਤੌਰੀ ਗੱਲ ਸੱਚੀ ਹੀ
 ਹੋਣੀ ਹੈ। ਹੋਣੀ ਕੀ ਹੈ, ਸੱਚੀ ਹੀ ਹੈ। ਆਹ, ਜਿਸਨੂੰ ਤੁਸੀਂ ਰਾਜਕੁਮਾਰੀ
 ਕਹਿੰਦੇ ਹੋਂ ਇਸ ਤੋਂ ਕੋਈ ਅੱਡ ਜਿਹੀ ਚੀਜ਼ ਹੈ। ਜਿਵੇਂ ਮੈਂ ਘੱਢੇ ਉਤੇ
 ਚੜ੍ਹ ਕੇ ਜੰਗਲਾਂ ਵਿਚ, ਬੇਲਿਆਂ ਵਿਚ ਜਾਂਦੀ ਹਾਂ, ਪਾਣੀ ਵਿਚ ਛੋਟੀ
 ਕਿਸਤੀ ਚਲਾਉਂਦੀ ਹੈ ਇਵੇਂ ਜਿਵੇਂ ਮੈਨੂੰ ਲਗ ਰਿਹਾ ਹੈ ਕਿ ਮੇਰੇ ਵਿਚ
 ਜੀਵ ਆਤਮਾ ਹੈ, ਜਿਵੇਂ ਮੈਂ ਘੱਢੇ ਨੂੰ ਭਜਾਈਂ ਫਿਰਦੀ ਹਾਂ ਇਵੇਂ ਜਿਵੇਂ
 ਉਹ ਇਸ ਸਰੀਰ ਨੂੰ ਭਜਾਈਂ ਫਿਰਦਾ ਹੈ। ਐਨੀ ਗੱਲ ਮੇਰੀ ਸਮਝ ਵਿਚ
 ਆ ਗਈ, ਜਿਹੜੀ ਸਰੀਰ ਛੱਡ ਕੇ ਜਾਂਦੀ ਹੈ ਇਹ ਓਗੀ ਹੋਣੀ ਹੈ।” ਭਾਈ
 ਤਿਲੋਕਾ ਜੀ ਮੁਸਕਰਾਏ, ਕਹਿਣ ਲੱਗੇ, “ਤੂੰ ਤਾਂ ਬਹੁਤ ਭੋਲੀ ਹੈਂ ਅਤੇ
 ਮੈਨੂੰ ਯਕੀਨ ਹੈ ਕਿ ਤੇਰੇ ਵਿਚ ਸੰਕਾ ਬਹੁਤ ਘਟ ਹੈ। ਜੇ ਤੇਰੇ ਸਮਝ ਵਿਚ
 ਗੱਲ ਆ ਜਾਵੇ ਤਾਂ ਤੂੰ ਜ਼ਰੂਰ ਮੰਨ ਲਵੇਂਗੀ। ਹਾਂ, ਹੁਣ ਮੈਂ ਤੈਨੂੰ ਸਮਝਾਉਂਦਾ
 ਹਾਂ ਕਿ ਜਦੋਂ ਇਸ ਸਰੀਰ ਦੀ ਉਮਰ ਪੂਰੀ ਹੋ ਜਾਂਦੀ ਹੈ ਇਹਦੇ ਵਿਚੋਂ ਜੀਵ
 ਆਤਮਾ, ਆਹ ਜਿਹੜਾ ਦਿਸਦਾ ਹੈ ਨਾ - ਸਰੀਰ, ਇਹਦੇ ਵਿਚ ਜਿਹੜਾ
 ਨਾ ਦਿਸਣ ਵਾਲਾ ਸਰੀਰ ਹੈ, ਉਹਦਾ ਤੂੰ ਨਾਮ ਯਾਦ ਰੱਖੀ, ਉਹਨੂੰ ਸੂਖਸ਼ੁਮ
 ਸਰੀਰ ਕਹਿੰਦੇ ਹਨ। ਉਹ ਜਦੋਂ ਕੋਈ ਵੀ ਜੀਵ ਆਤਮਾ ਦਿਖਣ ਵਾਲੇ

ਸਰੀਰ ਵਿਚ ਹੁੰਦਾ ਹੈ ਤਾਂ ਇਹਦੇ ਵਿਚ ਪੰਜ ਬਹਾਓ ਜਿਹੇ ਹੁੰਦੇ ਹਨ, ਕੋਈ ਲਹਿਰਾਂ ਜਿਹੀਆਂ ਹੁੰਦੀਆਂ ਹਨ। ਤੂੰ ਦੇਖਿਆ ਹੋਣਾ ਹੈ, ਕਦੇ ਤੈਨੂੰ ਗੁੱਸਾ ਵੀ ਆਉਂਦਾ ਹੋਣਾ ਹੈ, ਕਦੇ ਸੋਹਣੀ ਚੀਜ਼ ਦੇਖ ਕੇ ਤੇਰੇ ਦਿਲ ਵਿਚ ਆਉਂਦਾ ਹੋਣਾ ਹੈ ਕਿ ਆਹ ਮੈਂ ਲੈ ਲਵਾਂ। ਮੇਰੇ ਕਹਿਣ ਤੋਂ ਭਾਵ ਹੈ ਕਿ ਜਿਵੇਂ ਕੋਈ ਸੋਹਣਾ ਘੋੜਾ ਦੇਖ ਕੇ ਤੇਰਾ ਜੀਅ ਕਰਦਾ ਹੋਣੈ ਕਿ ਮੈਂ ਰੱਖ ਲਵਾਂ।” ਇਕ ਦਮ ਟੋਕ ਕੇ ਕਹਿਣ ਲੱਗੀ ਕਿ ਮੇਰਾ ਤਾਂ ਜੀਅ ਕਰਦਾ ਹੈ ਕਿ ਇਹ ਵੀ ਮੇਰੇ ਪਾਸ ਹੋਣਾ ਚਾਹੀਦਾ ਹੈ। ਮੇਰੇ ਬਾਪੂ ਜੀ ਕਈ ਵਾਰੀ ਕਹਿ ਦਿੰਦੇ ਹਨ ਕਿ ਬੀਬਾ! ਤੂੰ ਲੋਭ ਵਿਚ ਨਾ ਪਿਆ ਕਰ। ਇਹੋ ਮਤਲਬ ਹੈ ਨਾ ਤੁਹਾਡਾ? ਭਾਈ ਤਿਲੋਕਾ ਜੀ ਕਹਿਣ ਲੱਗੇ, “ਹਾਂ। ਫੇਰ ਇਹ ਵੀ ਹੁੰਦਾ ਹੈ ਕਿ ਤੈਨੂੰ ਆਪਣੇ ਮਾਂ ਬਾਪ ਬਹੁਤ ਚੰਗੇ ਲਗਦੇ ਹਨ ਤੇ ਪਿਆਰ ਕਰਦੇ ਲਗਦੇ ਹਨ। ਪਰ ਤੈਨੂੰ ਇਹ ਵੀ ਰਹਿੰਦਾ ਹੈ ਕਿ ਇਹ ਸਦਾ ਹੀ ਜਿਉਂਦੇ ਰਹਿਣ। ਆਹ ਜਿਹੜੀ ਤੇਰੇ ਅੰਦਰ ਖਿੱਚ ਪੈਂਦੀ ਹੈ ਨਾ, ਮਾਂ ਬਾਪ ਨੂੰ ਦੇਖ ਕੇ ਹੋਰਾਂ ਨੂੰ ਦੇਖ ਕੇ ਤਾਂ ਖਿੱਚ ਨਹੀਂ ਪੈਂਦੀ?“ ਇਕ ਦਮ ਬੋਲ ਪਈ ਕਿ ਮੈਨੂੰ ਤੈਨੂੰ ਦੇਖ ਕੇ ਵੀ ਖਿੱਚ ਪੈਂਦੀ ਹੈ। ਉਹ ਹੱਸ ਪਏ, ਕਹਿਣ ਲੱਗੇ, “ਗਾਜਕੁਮਾਰੀ ਜੀ! ਜਿਹੜੀ ਤੈਨੂੰ ਮਾਂ-ਬਾਪ ਨੂੰ ਦੇਖ ਕੇ ਖਿੱਚ ਪੈਂਦੀ ਹੈ, ਰਿਸ਼ਤੇਦਾਰਾਂ ਨੂੰ ਦੇਖ ਕੇ ਖਿੱਚ ਪੈਂਦੀ ਹੈ, ਇਹ ਹੋਰ ਚੀਜ਼ ਹੈ; ਜਿਹੜੀ ਮੈਨੂੰ ਦੇਖ ਕੇ ਪੈਂਦੀ ਹੈ ਇਹਨੂੰ ਸੱਚਾ ਪਿਆਰ ਆਖਦੇ ਹਨ ਤੇ ਪਹਿਲੇ ਨੂੰ ਮੋਹ ਕਹਿੰਦੇ ਹਨ।” ਇਸੇ ਤਰ੍ਹਾਂ ਤੈਨੂੰ ਗੁੱਸਾ ਵੀ ਆਉਂਦਾ ਹੋਣੈ, ਉਹਨੂੰ ਕ੍ਰੋਧ ਵੀ ਆਖਦੇ ਹਨ। ਕਦੇ ਤੈਨੂੰ ਐਉਂ ਵੀ ਲਗਦਾ ਹੈ ਕਿ ਮੇਰੇ ਵਰਗਾ ਕੋਈ ਨਹੀਂ ਹੈ, ਸਾਰੇ ਲੋਕ ਮੇਰੇ ਅੱਗੇ ਝੁਕਣ। ਇਹਨੂੰ ਅਹੰਕਾਰ ਆਖਦੇ ਹਨ। ਇਕ ਹੋਰ ਜਜ਼ਬਾ ਹੈ ਜਿਸ ਤੋਂ ਤੂੰ ਅਣਜਾਣੀ ਹੈ ਉਹਨੂੰ ਕਾਮ ਆਖਦੇ ਹਨ। ਸੋ ਇਹ ਪੰਜੇ ਜਜ਼ਬੇ ਅਜਿਹੇ ਹਨ, ਇਹ ਵਾਰੀ-ਵਾਰੀ ਸਰੀਰ ਵਿਚ ਆਉਂਦੇ ਹੀ ਰਹਿੰਦੇ ਹਨ। ਇਨ੍ਹਾਂ ਨੂੰ ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਵੀ ਕਹਿੰਦੇ ਹਨ। ਪੰਜ ਚੌਰ, ਪੰਜ ਦੁਸ਼ਟ ਵੀ ਇਨ੍ਹਾਂ ਨੂੰ ਹੀ ਆਖਿਆ ਜਾਂਦਾ ਹੈ। ਇਨ੍ਹਾਂ ਨੂੰ ਹੀ ਪੰਜ ਵੈਰੀ ਕਹਿੰਦੇ ਹਨ। ਹੁਣ ਮੈਂ ਤੈਨੂੰ ਦਸਦਾ ਹਾਂ ਕਿ ਇਹ ਕੀ ਕਰਦੇ ਹਨ। ਇਹ ਆਦਮੀ ਤੋਂ ਚੰਗੇ ਮੰਦੇ ਕਰਮ ਕਰਾਉਂਦੇ ਹਨ। ਉਹ ਜੋ ਅਸਾਡੇ ਅੰਦਰ ਜੀਵ ਆਤਮਾ ਹੈ ਉਸ ਨੂੰ ਬੰਨ੍ਹ ਲੈਂਦੇ ਹਨ। ਚਾਹੇ ਅਸੀਂ ਮਾੜੇ ਕੰਮ ਕਰਦੇ ਹਾਂ, ਚਾਹੇ ਚੰਗੇ ਕੰਮ ਕਰਦੇ ਹਾਂ, ਉਹ ਸਾਨੂੰ ਬੰਨ੍ਹ ਲੈਂਦੇ ਹਨ। ਇਸ ਸਰੀਰ ਵਿਚੋਂ ਜਦੋਂ ਜੀਵ ਆਤਮਾ ਨਿਕਲ ਜਾਂਦਾ ਹੈ ਜਿਸਨੂੰ ਦੁਨੀਆਂ ਮਰ ਗਿਆ ਕਹਿੰਦੀ ਹੈ ਉਹਦੇ ਜਿੰਦਗੀ ਭਰ ਕੀਤੇ ਕੰਮ, ਨਾਲ ਜਾਇਆ ਕਰਦੇ ਹਨ। ਉਨ੍ਹਾਂ ਵਿਚੋਂ ਕਿੰਨੇ ਤਾਂ ਐਸੇ ਮਾੜੇ ਕੰਮ ਵੀ ਹੁੰਦੇ ਹਨ ਜਿਨ੍ਹਾਂ ਦੀ ਸਜ਼ਾ ਤੇਰੇ ਬਾਪੂ ਜੀ ਨਹੀਂ ਦੇ ਸਕਦੇ ਜਿਵੇਂ ਕਿ ਤੁਹਾਡੇ ਜੰਗਲ ਵਿਚ ਕੋਈ ਰਾਹੀਂ ਤੁਰਿਆ ਜਾਂਦਾ ਹੈ ਉਹਨੂੰ ਕੋਈ ਲੁੱਟ ਲਵੇ ਜਾਂ ਮਾਰ ਦੇਵੇ, ਤੁਹਾਡੇ ਜੋ ਪੁਲਿਸ ਵਾਲੇ ਹਨ ਉਨ੍ਹਾਂ ਨੂੰ ਪਤਾ ਨਾ ਲੱਗੇ ਤਾਂ ਉਸ ਬੰਦੇ ਨੇ ਇਥੇ ਉਸ ਮਾੜੇ ਕਰਮ ਦੀ ਕੋਈ ਸਜ਼ਾ ਨਾ ਭੁਗਤੀ। ਉਹ ਜਦੋਂ ਇਸ ਸਰੀਰ ਵਿਚੋਂ ਮੌਤ ਆਉਣ ਤੋਂ ਵਖਰਾ ਹੁੰਦਾ ਹੈ ਤਾਂ ਉਸ ਜੀਵ ਆਤਮਾ ਨੂੰ ਉਪਰ ਜਾਣਾ ਪੈਂਦਾ ਹੈ। ਉਥੇ ਇਕ ਸੱਚੀ ਕਚਹਿਗੀ ਹੈ। ਜਿਹੜਾ ਉਥੇ ਦਾ ਨਿਆਂ ਕਰਨ ਵਾਲਾ ਹੈ ਉਸਨੂੰ ਧਰਮਗਾਜ਼ ਕਿਹਾ ਜਾਂਦਾ ਹੈ। ਉਸ ਧਰਮਗਾਜ਼ ਨੂੰ ਹਰ ਚੀਜ਼ ਦਾ ਪਤਾ ਹੈ ਕਿ ਇਸ

ਜੀਵ ਨੇ ਸੰਸਾਰ ਵਿਚ ਕੀ-ਕੀ ਕੀਤਾ ਹੈ, ਜਿਹੜੇ ਮਾੜੇ ਕੰਮ ਕੀਤੇ ਹਨ
ਉਹਦੇ ਬਦਲੇ ਉਹਨੂੰ ਸਜ਼ਾਵਾਂ ਮਿਲਦੀਆਂ ਹਨ।”

ਸਾਧਸੰਗਤ ਜੀ! ਗੁਰੂ ਮਹਾਰਾਜ ਜੀ ਦਾ ਫੁਰਮਾਨ ਹੈ ਕਿ ਉਸ ਮਨੁੱਖ
ਨੂੰ ਨਰਕ ਵਿਚ ਜਾਣਾ ਪੇਂਦਾ ਹੈ ਪਰ ਜਿਨ੍ਹਾਂ ਨੇ ਆਪਣਾ ਜੀਵਨ ਗੁਰੂ
ਦੀ ਬਾਣੀ ਨੂੰ ਮੰਨਦਿਆਂ ਹੋਇਆਂ ਸੁੱਚਾ-ਸੁੱਚਾ ਤੇ ਪਿਆਰ ਭਰਿਆ ਤੇ
ਪਰਉਪਕਾਰਾਂ ਵਿਚ ਲੰਘਾਇਆ ਹੈ, ਗੁਰੂ ਦੇ ਹੁਕਮ ਵਿਚ ਚਲਦੇ ਰਹੇ ਹਨ
ਉਨ੍ਹਾਂ ਨੂੰ ਗੁਰਮੁਖ ਆਖਿਆ ਜਾਂਦਾ ਹੈ, ਨਰਕ ਉਸ ਤੋਂ ਕੌੜਾਂ ਕੋਹ ਦੂਰ
ਰਹਿੰਦੇ ਹਨ ਪਰ ਮਨਮੁਖ -

**ਮਨਮੁਖਿ ਆਵੈ ਮਨਮੁਖਿ ਜਾਵੈ॥ ਮਨਮੁਖਿ ਫਿਰਿ ਫਿਰਿ
ਚੌਟਾ ਖਾਵੈ॥**

**ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ
ਮਾਸਾ ਹੋ॥** ਪੰਨਾ - 1073

18 ਨਰਕ ਦਸਦੇ ਹਨ, ਗੁਰੂ ਮਹਾਰਾਜ 84 ਨਰਕ ਵੀ ਕਹਿੰਦੇ ਹਨ-
ਨਾਮੁ ਵਿਸਾਰਿ ਦੋਖ ਦੁਖ ਸਹੀਐ॥ ਹੁਕਮੁ ਭਇਆ
ਚਲਣਾ ਕਿਉ ਰਹੀਐ॥

ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ
ਮੀਨਾ ਹੋ॥

ਚਉਰਾਸੀਹ ਨਰਕ ਸਾਕਤੁ ਭੋਗਾਈਐ॥ ਜੈਸਾ ਕੀਚੈ ਤੈਸੋ
ਪਾਈਐ॥

ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ
ਦੀਨਾ ਹੋ॥

ਖੰਡੇਧਾਰ ਗਲੀ ਅਤਿ ਭੀੜੀ॥ ਲੇਖਾ ਲੀਜੈ ਤਿਲ ਜਿਊ
ਪੀੜੀ॥

ਮਾਤ ਪਿਤਾ ਕਲਤੁ ਸੁਤ ਬੇਲੀ ਨਾਹੀ ਬਿਨੁ ਹੰਗ ਰਸ
ਮੁਕਤਿ ਨ ਕੀਨਾ ਹੋ॥

ਮੀਤ ਸਖੇ ਕੇਤੇ ਜਗ ਮਾਹੀ॥ ਬਿਨੁ ਗੁਰ ਪਰਮੇਸਰ ਕੋਈ
ਨਾਹੀ॥

**ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ
ਕੀਨਾ ਹੋ॥** ਪੰਨਾ - 1028

ਸੋ ਇਸ ਤਰ੍ਹਾਂ ਭਾਈ ਤਿਲੋਕਾ ਜੀ ਕਹਿਣ ਲੱਗੇ, ਜਿਹੜੇ ਪੁੰਨ ਕਰਦੇ
ਹਨ ਉਨ੍ਹਾਂ ਨੂੰ ਸਵਰਗਾਂ ਵਿਚ ਭੇਜ ਦਿਤਾ ਜਾਂਦਾ ਹੈ। ਇਕ ਹੋਰ ਹਨ ਜਿਹੜੇ
ਪ੍ਰਮੇਸਰ ਦੀ ਭਗਤੀ ਕਰਦੇ ਹਨ ਪਰ ਉਨ੍ਹਾਂ ਦੀ ਕੋਈ ਤਰੱਕੀ ਨਹੀਂ ਹੋਈ
ਹੁੰਦੀ ਉਹ ਮੁੜ ਕੇ ਫੇਰ ਸੰਸਾਰ ਵਿਚ ਹੀ ਆ ਜਾਂਦੇ ਹਨ। ਇਕ ਇਨ੍ਹਾਂ
ਤੋਂ ਹੋਰ ਉਪਰ ਹਨ ਜਿਹੜੇ ਸਾਰਾ ਜੀਵਨ ਵਾਹਿਗੁਰੂ ਨਾਲ ਪਿਆਰ ਕਰਦੇ
ਲੰਘਾਉਂਦੇ ਹਨ। ਉਹ ਭਗਤ ਹੋਇਆ ਕਰਦੇ ਹਨ ਉਨ੍ਹਾਂ ਬਾਰੇ ਹੁਕਮ ਹੈ

-

ਅੰਤਰਿ ਗੁਰੂ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
 ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
 ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥
 ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਖੁ ਦੇਇ ॥
 ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥
 ਪੰਨਾ - 517

ਸਾਧਸੰਗਤ ਜੀ! ਇਨ੍ਹਾਂ ਤੋਂ ਉਪਰ ਉਹ ਆਤਮਾਵਾਂ ਹੋਇਆ ਕਰਦੀਆਂ
 ਹਨ ਜਿਨ੍ਹਾਂ ਨੂੰ ਅਸੀਂ ਸੰਤ, ਸਾਧੂ, ਆਰਥ, ਬ੍ਰਹਮਗਿਆਨੀ ਆਦਿ ਆਖਦੇ
 ਹਾਂ, ਉਹ ਜਨਮ ਮਰਨ ਵਿਚ ਨਹੀਂ ਹੁੰਦੇ, ਜਿਵੇਂ ਕਿ ਫੁਰਮਾਨ ਹੈ -

ਜਨਮ ਮਰਣ ਦੁਹਹੁ ਮਹਿ ਨਾਹੀ ਜਨ ਪਰਉਪਕਾਰੀ
 ਆਏ ॥

ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ
 ਮਿਲਾਏ ॥

ਉਨ੍ਹਾਂ ਨੂੰ ਕਾਰਕ, ਬ੍ਰਹਮਗਿਆਨੀ ਕਿਹਾ ਜਾਂਦਾ ਹੈ। ਉਹ ਜੰਮਦੇ
 ਮਰਦੇ ਨਹੀਂ ਉਨ੍ਹਾਂ ਨੂੰ ਆਪਣੇ ਆਪੇ ਦਾ ਪੂਰਨ ਗਿਆਨ ਹੁੰਦਾ ਹੈ।
 ਬ੍ਰਹਮਗਿਆਨੀ ਦੇ ਪ੍ਰਾਣ ਕਿਤੇ ਵੀ ਨਹੀਂ ਜਾਂਦੇ। ਉਸਦੀ ਗਤੀ -

ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗ
 ਜੋਤਿ ਸਮਾਨਾ ॥

ਮਿਟਿ ਗਈ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ
 ਕੁਰਬਾਨ ॥

ਉਹ ਜੰਮਣ ਮਰਨ ਦਾ ਨਿਬੇੜਾ ਕਰ ਲਿਆ ਕਰਦੇ ਹਨ। ਉਨ੍ਹਾਂ ਦਾ
 ਜੀਵ ਆਤਮਾ ਕਿਥੇ ਜਾਂਦਾ ਹੈ? ਇਹ ਗੱਲ ਸਮਝਣ ਵਾਲੀ ਹੈ ਜਿਸਦੇ
 ਬਾਰੇ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ-

ਪਿੰਡ ਮੂਐ ਜੀਉ ਕਿਰ ਘਰਿ ਜਾਤਾ ॥
 ਪੰਨਾ - 327

ਉਸਦੇ ਬਾਰੇ ਗੁਰੂ ਗ੍ਰੰਥ ਸਾਹਿਬ ਜੀ ਵਿਚ ਫੁਰਮਾਨ ਆਉਂਦਾ ਹੈ ਕਿ
 ਜਦੋਂ ਉਸਦਾ ਜੀਵ ਆਤਮਾ ਸਰੀਰ ਵਿਚੋਂ ਨਿਕਲਦਾ ਹੈ ਤਾਂ ਪ੍ਰਵੁੰਦਾ
 ਗਿਆਨ ਹੋਣ ਕਰਕੇ ਉਸਨੂੰ ਪਹਿਲਾਂ ਹੀ ਪਤਾ ਹੁੰਦਾ ਹੈ ਕਿ ਮੈਂ ਆਤਮਾ
 ਤੋਂ ਵਖਰੀ ਚੀਜ਼ ਨਹੀਂ ਹਾਂ, ਵਾਹਿਗੁਰੂ ਜੀ ਤੋਂ ਵਖਰਾ ਨਹੀਂ ਹਾਂ, ਮੈਂ
 ਅਬਿਨਾਸੀ ਹਾਂ। ਉਹ ਪ੍ਰਮੇਸ਼ਰ ਦੇ ਨਾਲੋਂ ਅੱਡ ਨਹੀਂ ਹੋਇਆ ਕਰਦੇ। ਜਦੋਂ
 ਉਸਦੇ ਪ੍ਰਾਣਾਂ ਦਾ ਅੰਤ ਹੁੰਦਾ ਹੈ ਤਾਂ ਪ੍ਰਾਣ, ਪ੍ਰਾਣ ਸ਼ਕਤੀਆਂ ਵਿਚ
 ਸਮਾਅ ਜਾਂਦੇ ਹਨ। ਕਰਮ ਉਸਨੂੰ ਕੋਈ ਚਿੰਬਿੜਿਆ ਨਹੀਂ ਹੁੰਦਾ ਕਿਉਂਕਿ
 ਉਹ ਵਾਹਿਗੁਰੂ ਜੀ ਤੋਂ ਵਖਰਾ ਕੁਝ ਹੁੰਦਾ ਹੀ ਨਹੀਂ ਹੈ। ਉਹ ਪਹਿਲਾਂ ਵੀ
 ਵਾਹਿਗੁਰੂ ਹੀ ਸੀ, ਜਦ ਸਰੀਰ ਛਡਣਾ ਹੈ ਫੇਰ ਵੀ ਉਹ ਅਬਿਨਾਸੀ ਹੀ
 ਗਹਿੰਦਾ ਹੈ। ਇਹ ਬਚਨ ਬਹੁਤ ਧਿਆਨ ਨਾਲ ਸਮਝਣ ਵਾਲਾ ਹੈ। ਜਿਨ੍ਹਾਂ
 ਪ੍ਰੇਮੀਆਂ ਦੇ ਅਗਿਆਨ ਨੇਤਰ ਬੰਦ ਹੋ ਗਏ, ਗਿਆਨ ਚਕਸੂ ਖੁਲ੍ਹੇ ਗਏ
 ਹਨ ਉਨ੍ਹਾਂ ਨੇ ਅਨੁਮਾਨ ਕਰ ਲਿਆ ਹੈ ਕਿ ਇਸ ਸਰੀਰ ਵਿਚ ਹਉਮੈ

ਮੰਡਲ ਤੋਂ ਪਿਛੇ ਸਾਰੀ ਸ਼ਕਤੀ ਵਾਹਿਗੁਰੂ ਜੀ ਹੀ ਦੇ ਰਹੇ ਹਨ। ਜੋ ਕਵਿ
ਹੈ ਰਿਹਾ ਹੈ ਉਹ ਵਾਹਿਗੁਰੂ ਜੀ ਦੇ ਹੁਕਮ ਵਿਚ ਹੋ ਰਿਹਾ ਹੈ। ਸੌ ਇਹ
ਗਿਆਨਵਾਨ ਪੁਰਸ਼ ਆਪਣੀ ਹੋਂਦ ਬਿਲਕੁਲ ਮਿਟਾ ਦਿੰਦੇ ਹਨ। ਜੇ ਸੱਚ
ਦੀ ਗੱਲ ਕਹਿ ਦਿਤੀ ਜਾਵੇ ਕਿ ਉਹ ਵਾਹਿਗੁਰੂ ਜੀ ਆਪ ਹੀ ਉਸ ਸਰੀਰ
ਵਿਚ ਸ਼ਕਤੀ ਨਾਲ ਆਪਣੇ ਹੁਕਮ ਅਨੁਸਾਰ ਹਰਕਤ ਦੇ ਰਿਹਾ ਹੈ। ਸ਼ਾਇਦ
ਤੁਸੀਂ ਇਸ ਗੱਲ ਨੂੰ ਸਮਝ ਗਏ ਹੋਵੋਂਗੇ ਕਿ ਵਾਹਿਗੁਰੂ ਜੀ ਸਾਰੇ ਸਰੀਰ
ਵਿਚ ਆਪ ਹੀ ਖੇਲ੍ਹ ਕਰ ਰਹੇ ਹਨ ਪਰ ਹੁੰਦਾ ਕੀ ਹੈ? ਇਸ ਤੱਤ ਅਵਸਥਾ
ਦੇ ਨਾਲ ਲਗਦੇ ਹੀ, ਅਗਿਆਨ ਦੀ ਅਵਸਥਾ ਹੈ ਇਹਦੇ ਵਿਚ ਪੈ ਕੇ
ਚੇਤਨ ਸ਼ਕਤੀ ਹਉਮੈ ਨਾਲ ਘੁਲ ਮਿਲ ਜਾਂਦੀ ਹੈ ਅਤੇ ਆਪਣੇ ਆਪ ਨੂੰ
ਵੱਖਰੀ ਹੋਂਦ ਸਮਝਣ ਲਗ ਜਾਂਦੀ ਹੈ। ਉਹ ‘ਮੈਂ’ ਹੇਠਾਂ ਤਿਲੁਕਦੀ-ਤਿਲੁਕਦੀ
ਪੰਜ ਮੁਕਾਮ ਤਹਿ ਕਰਕੇ, ਸਰੀਰ ਮੰਨਣ ਲਗ ਜਾਂਦੀ ਹੈ, ਇਥੋਂ ਹੀ ਸਾਰਾ
ਅਗਿਆਨ ਦਾ ਝਮੇਲਾ ਪਿਆ ਰਹਿੰਦਾ ਹੈ। ਜੋ ਪੂਰਨ ਤੱਤ ਬੇਤੇ ਮਹਾਂਪੁਰਸ਼
ਹੁੰਦੇ ਹਨ ਉਨ੍ਹਾਂ ਦੀ ਕੋਈ ਵੱਖਰੀ ਹੋਂਦ ਹੁੰਦੀ ਹੀ ਨਹੀਂ। ਆਪ ਹੀ ਵਾਹਿਗੁਰੂ
ਹੁੰਦਾ ਹੈ। ਗੁਰਬਾਣੀ ਦੇ ਅੰਦਰ ਇਹ ਗੋਹਤ ਗੱਲਾਂ ਬਹੁਤ ਵਾਰੀ
ਆਉਂਦੀਆਂ ਹਨ।

**ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥
ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥**

ਪੰਨਾ - 1369

**ਕਬੀਰ ਤੁੰ ਤੁੰ ਕਰਤਾ ਤੁ ਹੁਆ ਮੁਝ ਮਹਿ ਰਹਾ ਨ
ਹੁੰ ॥**

**ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ
ਤੁ ॥**

ਪੰਨਾ - 1375

ਗੁਰੂ ਮਹਾਰਾਜ ਜੀ ਨੇ ਬਹੁਤ ਖੇਲ੍ਹ ਕੇ ਫੁਰਮਾਨ ਕੀਤਾ ਹੈ -

**ਪੰਜ ਤਤੁ ਮਿਲਿ ਕਾਇਆ ਕੀਨੀ ॥ ਤਿਸ ਮਹਿ ਰਾਮ ਰਤਨ
ਲੈ ਚੀਨੀ ॥**

**ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ
ਵੀਚਾਰਾ ਹੈ ॥**

ਪੰਨਾ - 1030

ਇਕ ਹੋਰ ਥਾਂ ਮਹਾਰਾਜ ਜੀ ਦਸਦੇ ਹਨ ਕਿ ਇਸ ਦੇਹੀ ਵਿਚ ਕੌਣ
ਵਸਦਾ ਹੈ ਅਤੇ ਨਾਲ ਹੀ ਉਸਦਾ ਨਿਰਣਾ ਵੀ ਕਰਦੇ ਹਨ -

ਇਆ ਮੰਦਰ ਮਹਿ ਕੌਨ ਬਸਾਈ ॥

ਤਾ ਕਾ ਅੰਤੂ ਨ ਕੋਊ ਪਾਈ ॥

ਪੰਨਾ - 871

ਇਸ ਮੰਦਰ ਵਿਚ ਕੌਣ ਵਸਦਾ ਹੈ? ਮਹਾਰਾਜ ਜੀ ਉਤਰ ਦਿੰਦੇ
ਦਸਦੇ ਹਨ ਕਿ ਇਸ ਮੰਦਰ ਵਿਚ ਜਿਸ ਦਾ ਅੰਤ ਕਿਸੇ ਨੇ ਨਹੀਂ ਪਾਇਆ,
ਉਹ ਵਾਹਿਗੁਰੂ ਜੀ ਹੀ ਵਸਦੇ ਹਨ -

ਨਾ ਇਸੁ ਮਾਇ ਨ ਕਾਹੂ ਪੁਤਾ ॥

**ਇਆ ਮੰਦਰ ਮਹਿ ਕੌਨ ਬਸਾਈ॥
ਤਾ ਕਾ ਅੰਤੁ ਨ ਕੋਊ ਪਾਈ॥**

ਪੰਨਾ - 871

ਸੋ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਪਿੰਡ ਮੁੜੈ ਜੀਉ ਕਿਹ ਘਰਿ ਜਾਤਾ॥
ਪੰਨਾ - 327**

ਇਸ ਸਰੀਰ ਵਲੋਂ ਮਰਨ ਤੋਂ ਬਾਅਦ ਜੀਵ ਕਿਥੇ ਜਾਂਦਾ ਹੈ ? ਸੋ ਅੱਗੇ ਫੁਰਮਾਨ ਕਰਦੇ ਹਨ ਕਿ ਇਹ ਤਿੰਨਾਂ ਗੁਣਾਂ ਵਾਲੀ ਰੜ੍ਹੇ ਗੁਣ, ਤਮੋ ਗੁਣ, ਸਤੋ ਗੁਣ ਵਾਲੀ ਹਾਲਤ ਤੋਂ ਆਜ਼ਾਦ ਹੋ ਕੇ ਸ਼ਬਦ ਦੁਆਰਾ ਅਬਿਨਾਸੀ ਹਾਲਤ ਵਿਚ ਲੀਨ ਹੋ ਜਾਂਦਾ ਹੈ ।

ਸਬਦਿ ਅਤੀਤਿ ਅਨਾਹਦਿ ਰਾਤਾ॥

ਪੰਨਾ

- 327

ਪਰ ਜਿਸਨੇ ਇਸਨੂੰ ਜਾਣਿਆ ਹੈ ਉਸਨੂੰ ਇਸ ਗੱਲ ਦੀ ਪਹਿਚਾਣ ਹੋ ਜਾਂਦੀ ਹੈ ਪਰ ਇਹ ਦੱਸਿਆ ਨਹੀਂ ਜਾ ਸਕਦਾ ਜਿਵੇਂ ਗੁੰਗਾ ਸ਼ਕਰ ਖਾ ਤਾਂ ਲੈਂਦਾ ਹੈ ਪਰ ਉਸਦਾ ਸਵਾਦ ਨਹੀਂ ਦੱਸ ਸਕਦਾ ਤਿਵੇਂ ਹੀ ਸਭ ਤੋਂ ਉਚੀ ਹਾਲਤ ਦਾ ਅਨੰਦ ਲੈਂਦਾ ਹੈ ਪਰ ਉਸ ਸੱਚ ਨੂੰ ਦੱਸਣ ਵਾਸਤੇ ਅੱਖਰ ਨਹੀਂ ਹੁੰਦੇ, ਇਹ ਅਨੁਭਵ ਦਾ ਵਿਸ਼ਾ ਹੈ ਇਸ ਕਰਕੇ ਫੁਰਮਾਨ ਕਰਦੇ ਹਨ -

ਪਿੰਡ ਮੁੜੈ ਜੀਉ ਕਿਹ ਘਰਿ ਜਾਤਾ॥

ਸਬਦਿ ਅਤੀਤਿ ਅਨਾਹਦਿ ਰਾਤਾ॥

ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ॥

ਜਿਉ ਗੁੰਗੇ ਸਾਕਰ ਮਨੁ ਮਾਨਿਆ॥

ਪੰਨਾ - 327

ਸੋ ਸਾਧੰਸਗਤ ਜੀ ! ਇਹ ਪਿਛਲੇ ਦੀਵਾਨਾਂ ਵਿਚ ਵੀ ਬੜੇ ਵਿਸਥਾਰ ਨਾਲ ਦਸਿਆ ਜਾ ਚੁਕਿਆ ਹੈ, ਕਈ ਪ੍ਰੇਮੀ ਕਹਿੰਦੇ ਹਨ ਕਿ ਕਰਮ ਤਾਂ ਸਾਥੂ ਸੰਤ ਵੀ ਕਰਦੇ ਹਨ, ਤੱਤ ਬੇਤੇ ਮਹਾਂਪੁਰਸ਼ ਵੀ ਕਰਦੇ ਹਨ ਉਨ੍ਹਾਂ ਦੇ ਕੀਤੇ ਕਰਮਾਂ ਦਾ ਫਲ ਕਿਥੇ ਚਲਿਆ ਜਾਂਦਾ ਹੈ ? ਸੋ ਉਸਦੇ ਬਾਰੇ ਫੁਰਮਾਨ ਹੈ ਕਿ ਜੋ ਮਹਾਂਪੁਰਸ਼ਾਂ ਦੀ ਨਿੰਦਿਆ ਕਰਦੇ ਹਨ ਉਨ੍ਹਾਂ ਦੇ ਕੋਲੋਂ ਜੋ ਅਭੋਲ ਹੀ ਇਹੋ ਜਿਹੇ ਕਰਮ ਹੋ ਜਾਂਦੇ ਹਨ ਜਿਨ੍ਹਾਂ ਨੂੰ ਲੋਕ ਪਾਪ ਕਹਿੰਦੇ ਹਨ ਜਾਂ ਪਿਛਲੇ ਕਰਮ ਕੋਈ ਬਕਾਇਆ ਪਏ ਹੋਣ ਜਿਨ੍ਹਾਂ ਦਾ ਫਲ ਮਾੜਾ ਨਿਕਲੇ ਉਹ ਇਕ ਤਰ੍ਹਾਂ ਦੀ ਮੈਲ ਹੋਇਆ ਕਰਦੀ ਹੈ । ਇਹ ਜੋ ਨਿੰਦਿਆ ਕਰਨ ਵਾਲੇ ਨੇ, ਉਹ ਮੂੰਹ ਦੇ ਨਾਲ ਓਹਨਾਂ ਦੀ ਪਾਪਾਂ ਰੂਪੀ ਮਲ ਸਾਫ਼ ਕਰਦੇ ਹਨ । ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ
ਪਾਵੈ॥**

**ਈਹਾ ਸੁਖੁ ਨਹੀਂ ਦਰਗਹ ਛੋਈ ਜਮ ਪੁਰਿ ਜਾਇ
ਪਚਾਵੈ॥**

**ਨਿੰਦਕਿ ਅਹਿਲਾ ਜਨਮੁ ਗਵਾਇਆ॥
ਪਹੁਚਿ ਨ ਸਾਰੈ ਕਾਹੂ ਬਾਤੈ ਆਗੈ ਠਉਰ ਨ
ਪਾਇਆ॥**

ਪੰਨਾ - 380

ਸੋ ਜੋ ਸੰਤਾਂ ਤੋਂ ਸ਼ੁਭ ਕਰਮ ਹੁੰਦੇ ਹਨ ਉਹ ਉਸਤਤਿ ਕਰਨ ਵਾਲੇ,
ਸੇਵਾ ਕਰਨ ਵਾਲੇ, ਉਨ੍ਹਾਂ ਦਾ ਸਾਬ ਦੇਣ ਵਾਲੇ, ਸ਼ੁਭ ਕਰਮਾਂ ਦਾ ਫਲ
ਲੈ ਜਾਇਆ ਕਰਦੇ ਹਨ। ਇਸ ਕਰਕੇ ਸੰਤ ਪਾਪ ਤੇ ਪੁੰਨ ਦੋਹਾਂ ਤੋਂ
ਨਿਰਲੇਪ ਰਹਿੰਦੇ ਹਨ। ਪ੍ਰਮ ਅਵਸਥਾ ਦੇ ਵਿਚ ਉਨ੍ਹਾਂ ਦਾ ਵਾਸਾ ਹੋਇਆ
ਕਰਦਾ ਹੈ। ਜੇ ਸੰਸਾਰ ਵਿਚ ਵੀ ਆਉਂਦੇ ਹਨ ਤਾਂ ਰਜੋਂ ਗੁਣ, ਤਮੋਂ
ਗੁਣ ਅਤੇ ਸਤੋਂ ਗੁਣ ਰੂਪੀ ਮਾਇਆ ਉਨ੍ਹਾਂ ਉਪਰ ਅਸਰ ਨਹੀਂ ਕਰਦੀ,
ਉਹ ਨਿਰਲੇਪ ਹੁੰਦੇ ਹਨ। ਗੱਲ ਸਮਝੋ, ਥੋੜ੍ਹੀ ਜਿਹੀ ਅੰਖੀ ਗੱਲ ਮੈਂ ਕਰ
ਰਿਹਾ ਹਾਂ। ਉਹ ਇਥੇ ਨਿਰਲੇਪ ਹੋ ਕੇ, ਫਿਰ ਜਨਮ-ਮਰਨ ਦੇ ਚੱਕਰ ਵਿਚੋਂ
ਨਿਕਲ ਜਾਂਦੇ ਨੇ -

**ਜਨਮ ਮਰਣ ਦੂਹਹੂ ਮਹਿ ਨਾਹੀ ਜਨ ਪਰਉਪਕਾਰੀ
ਆਏ॥**

**ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ
ਮਿਲਾਏ॥**

ਪੰਨਾ - 749

ਮਹਾਂਪੁਰਸ਼ਾਂ ਦਾ ਸਰੀਰ ਤਾਂ ਜਾਂਦਾ ਰਿਹਾ ਤੇ ਜੋ ਜੀਵ ਵਿਚ ਬੋਲਦਾ
ਸੀ ਉਹ ਆਪਣੇ ਅਸਲੀ ਤੱਤ ਵਾਹਿਗੁਰੂ ਜੀ ਵਿਚ ਸਮਾਅ ਗਿਆ। ਇਕ
ਬਾਣੀ ਵਿਚ ਆਉਂਦਾ ਹੈ-

**ਗਗਨ ਨਗਰਿ ਇਕ ਬੂੰਦ ਨ ਬਰਖੈ ਨਾਡੂ ਕਹਾ ਜੁ
ਸਮਾਨਾ॥**

ਪਾਰਬ੍ਰਹਮ ਪਰਮੇਸ਼ੁਰ ਮਾਧੋ ਪਰਮ ਹੰਸੁ ਲੇ ਸਿਧਾਨਾ॥

ਪੰਨਾ-480

ਦਸਮ ਦੁਆਰ ਵਿਚ ਸਰੀਰ ਛੱਡਣ ਤੋਂ ਬਾਦ ਇਕ ਬੂੰਦ ਵੀ ਨਹੀਂ
ਵਰਸਦੀ। ਕੋਈ ਕੌਮਲ ਭਾਵ ਉਸ ਵਿਚ ਨਹੀਂ ਉਪਜਦੇ, ਉਹ ਬੋਲਣ
ਵਾਲੀ ਆਵਾਜ਼ ਕਿਧਰ ਚਲੀ ਗਈ ਜਿਹੜੀ ਉਹਦੇ ਸਰੀਰ ਵਿਚ ਸਮਾਅ
ਰਹੀ ਸੀ? ਉਹ ਜੀਵ ਆਤਮਾ ਪਾਰਬ੍ਰਹਮ ਪ੍ਰਮੋਸ਼ਰ ਵਿਚ ਲੀਨ ਹੋ ਕੇ
ਆਪਣੇ ਲੋਕ ਵਿਚ ਸਮਾਅ ਗਿਆ -

**ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ॥
ਸੁਰਤਿ ਮਾਹਿ ਜੋ ਨਿਰਤੇ ਕਰਤੇ ਕਬਾ ਬਾਰਤਾ ਕਹਤੇ॥**

ਪੰਨਾ - 480

ਜੋ ਇਸ ਸਰੀਰ ਵਿਚ ਬੋਲਦੇ ਸੀ ਤੇ ਸੁਰਤ ਵਿਚ ਹੀ ਨਾਚ ਕਰਕੇ, ਕਬਾ
ਵਾਰਤਾ ਕਰਦੇ ਸਨ ਉਹ ਕਿਥੇ ਗਏ? ਇਹ ਸਰੀਰ ਨੂੰ ਜੋ ਵਜਾਉਂਦਾ ਸੀ -
ਮਿਦ੍ਦਗ ਵਾਂਗੂ ਤੇ ਇਸ ਵਿਚ ਜੋ ਸੁਰਤ ਸੀ ਜੋ ਸਾਬੀ ਰੂਪ ਵਿਚ ਇਸ ਤੋਂ ਕੰਮ

ਕਰਾਉਂਦੀ ਸੀ ਉਹਦਾ ਕੀ ਬਣਿਆ ? ਬਾਣੀ ਵਿਚ ਫੁਰਮਾਨ ਹੈ -

**ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨਾ॥
ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭ
ਲੀਨਾ॥**

ਪੰਨਾ - 480

ਹੁਣ ਕੰਨ ਅਵਾਜ਼ ਸੁਨਣ ਬਿਨਾਂ ਹੋ ਗਏ, ਕੋਈ ਇੰਦੀ ਹਿਲ ਨਹੀਂ
ਸਕਦੀ, ਇਹਦਾ ਬਲ ਖਤਮ ਹੋ ਗਿਆ, ਪੈਰ ਤੁਰਨ ਤੌਂ, ਹੱਥ ਹਿਲਣ ਤੌਂ
ਰਹਿ ਗਏ, ਇਹਦੇ ਵਿਚ ਜੋ ਪੰਜ ਚੋਰ ਸੀ ਉਹ ਭ੍ਰਮਣ ਤੌਂ ਰਹਿ ਗਏ,
ਹਿਰਦਾ ਰੂਪ ਹਾਥੀ ਉਹ ਵੀ ਥੱਕ ਗਿਆ, ਇੰਦੀਆਂ ਨੂੰ ਚਲਾਉਣ ਵਾਲੀ
ਜਿਹੜੀ ਸਤਾ ਸੀ ਜਿਵੇਂ ਕਿ ਪੁਤਲੀਆਂ ਨੂੰ ਨਚਾਉਣ ਵਾਲਾ ਆਪਣੇ ਵਸ
ਕਰਕੇ ਉਨ੍ਹਾਂ ਨੂੰ ਨਚਾਉਂਦਾ ਹੈ, ਹਰਕਤ ਕਰਾਉਂਦਾ ਹੈ, ਉਹ ਸਕਤੀ ਵੀ
ਚਲਦੀ ਬਣੀ। ਸੋ ਸਰੀਰ ਛੱਡਣ ਨਾਲ ਸਾਰਾ ਹੀ ਕਾਰਜ ਬੰਦ ਹੋ ਜਾਂਦਾ
ਹੈ। ਬਾਣੀ ਦਾ ਫੁਰਮਾਨ ਹੈ ਕਿ ਜਿਸ ਨੇ ਇਸ ਸਰੀਰ ਵਿਚ ਰਹਿੰਦਿਆਂ
ਨਾਮ ਜਪ ਕੇ ਆਪਣੇ ਭਰਮ ਦਾ ਨਾਸ਼ ਕਰ ਲਿਆ ਉਹ ਅਮਰ ਅਵਸਥਾ
ਨੂੰ ਪ੍ਰਾਪਤ ਕਰ ਲੈਂਦਾ ਹੈ। ਪੂਰਾ ਸ਼ਬਦ ਇਸ ਪ੍ਰਕਾਰ ਹੈ -

**ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ
ਬਾਕਾ॥**

**ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ
ਬਾਤਾ॥**

**ਬਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ॥
ਬਾਕਾ ਮਨੁ ਕੁੰਚਰ ਉਕੁ ਬਾਕਾ ਤੇਜੁ ਸੁਭੁ ਧਰਿ ਰਮਤੇ॥
ਮਿਰਤਕ ਭਏ ਦਸੈ ਬੰਦ ਛੁਟੇ ਮਿਤ੍ਰ ਭਾਈ ਸਭ ਛੋਰੇ॥
ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ॥**

ਪੰਨਾ - 480

ਸੋ ਇਹ ਜੀਵ ਏਕੰਕਾਰ ਵਿਚੋਂ ਹੀ ਉਸਦੇ ਹੁਕਮ ਨਾਲ ਪ੍ਰਗਟ ਹੋਇਆ
ਹੈ ਜਦੋਂ ਅਗਿਆਨ ਦਾ ਨਾਸ਼ ਹੋ ਜਾਂਦਾ ਹੈ ਤਾਂ ਇਹ ਆਪਣੇ ਮੁਖ ਸਰੋਤ
ਏਕੰਕਾਰ ਸ਼ਕਤੀ ਵਿਚ ਫੇਰ ਸਮਾਅ ਜਾਂਦਾ ਹੈ। ਐਂ ਕਹੋ ਕਿ ਇਹ ਖੁਦ
ਏਕੰਕਾਰ ਹੀ ਬਣ ਜਾਂਦਾ ਹੈ ਅਤੇ ਬੇਅੰਤ ਵਿਚ ਸਮਾਅ ਕੇ ਆਪ ਬੇਅੰਤ
ਬਣ ਜਾਂਦਾ ਹੈ। ਸੋ ਜਦੋਂ ਅਸੀਂ ਆਪਣੇ ਅਸਲ ਟਿਕਾਣੇ ਵਲ ਦੇਖਦੇ ਹਾਂ
ਜਿਥੋਂ ਹੇਠਾਂ ਤਿਲੂਕ ਕੇ ਅਸਾਨੂੰ ਜੀਵ ਦੀ ਉਪਾਧੀ ਪ੍ਰਾਪਤ ਹੋਈ, ਉਹ
ਅਵਸਥਾ ਨਿਰੰਕਾਰ ਦੀ ਸੀ, ਜਿਸ ਵਿਚ ਨਾ ਕੋਈ ਰੂਪ ਹੈ, ਨਾ ਕੋਈ
ਰੰਗ ਹੈ; ਪੂਰਨ ਸਮਾਧਿਸ਼ਟ ਅਵਸਥਾ ਹੈ। ਨਿਰੰਕਾਰ ਕੀ ਸੋਚਦਾ ਸੀ, ਕੀ
ਕਰਦਾ ਸੀ, ਇਹ ਜੀਵ ਦੇ ਜਾਨਣ ਦਾ ਵਿਸ਼ਾ ਨਹੀਂ ਹੈ ਕਿਉਂਕਿ ਇਹ
ਅੰਤ ਵਿਚ ਹੈ, ਵਾਹਿਗੁਰੂ ਜੀ ਬੇਅੰਤ ਹੈ, infinity ਹੈ, infinity
(ਬੇਅੰਤਤਾ) ਬਾਰੇ ਜਾਣਿਆ ਹੀ ਨਹੀਂ ਜਾ ਸਕਦਾ, ਉਸ ਤੋਂ ਕੇਵਲ
ਬਲਿਹਾਰ ਜਾਇਆ ਜਾ ਸਕਦਾ ਹੈ, ਉਸ ਤੋਂ ਕੇਵਲ ਵਿਸਮਾਦਤ ਅਵਸਥਾ

ਦਾ ਅਨੰਦ ਲਿਆ ਜਾ ਸਕਦਾ ਹੈ। ਉਸ ਵਿਚ ਜੋ ਰਲ ਗਿਆ ਉਹ ਆਪ ਹੀ ਆਪ ਹੋ ਕੇ ਆਪਣੇ ਆਪ ਨੂੰ ਜਾਣਦਾ ਹੈ। ਉਹ ਕੋਈ ਵਖਰਾ ਨਹੀਂ ਰਹਿੰਦਾ।

ਸਾਧ ਸੰਗਤ ਜੀ! ਇਹ ਗੱਲ ਵੀ ਸਮਝਣ ਵਾਲੀ ਹੈ ਕਿ ਅਸੀਂ ਕਦੇ ਵੀ ਨਹੀਂ ਚਾਹੁੰਦੇ ਕਿ ਅਸਾਡੀ ਹੋਂਦ ਦਾ ਬਿਲਕੁਲ ਖਾਤਮਾ ਹੋ ਜਾਵੇ। ਅਸੀਂ ਇਹ ਤਾਂ ਚਾਹੁੰਦੇ ਹਾਂ ਕਿ ਸਾਡੀ ਹੋਂਦ ਐਨ੍ਠੀ ਪਵਿੱਤਰ ਹੋ ਜਾਵੇ ਕਿ ਵਾਹਿਗੁਰੂ ਜੀ ਦੇ ਸਚਖੰਡ ਵਿਚ ਪ੍ਰਵੇਸ਼ ਕਰਕੇ ਉਥੇ ਵਾਹਿਗੁਰੂ ਜੀ ਦੇ ਪਿਆਰ, ਮਹਾਂ ਅਨੰਦਿਤ ਅਵਸਥਾ ਵਿਚ ਹੋ ਜਾਈਏ ਪਰ ਇਹ ਨਹੀਂ ਚਾਹੁੰਦੇ ਕਿ ਸਾਡੀ ਹੋਂਦ ਬਿਲਕੁਲ ਖਤਮ ਹੋ ਜਾਵੇ ਅਤੇ ਅਸੀਂ ਕੁਝ ਵੀ ਨਾ ਰਹੀਏ। ਜੋ ਕੁਝ ਵੀ ਨਾ ਰਹਿੰਦਾ ਹੈ, ਉਹੀ ਸਭ ਤੋਂ ਪ੍ਰਮ ਅਵਸਥਾ ਹੈ ਕਿਉਂਕਿ ਨਿਰੰਕਾਰ ਆਪ ਹੀ ਸਾਕਾਰ ਰੂਪ ਧਾਰ ਕੇ ਏਕੰਕਾਰ ਦੇ ਰੂਪ ਵਿਚ ਪ੍ਰਗਟ ਹੋਇਆ ਹੈ ਅਤੇ ਏਕੰਕਾਰ ਤੋਂ ਸ਼ਬਦ ਦੀ ਉਤਪਤੀ ਹੋ ਕੇ ਹੁਕਮ ਦੇ ਨਾਲ ਸਾਰੇ ਆਕਾਰ, ਸਾਰੇ ਜੀਵ ਹੋਂਦ ਵਿਚ ਆਏ। ਭਾਈ ਗੁਰਦਾਸ ਜੀ ਇਸ ਬਾਰੇ ਫੁਰਮਾਨ ਕਰਦੇ ਹਨ -

**ਨਿਰੰਕਾਰ ਆਕਾਰ ਹੋਇ ਏਕੰਕਾਰ ਅਪਾਰ ਸਦਾਯਾ॥
ਏਕੰਕਾਰਹੁੰ ਸ਼ਬਦ ਧੁਨ ਓਅੰਕਾਰ ਅਕਾਰ ਬਨਾਯਾ॥**

ਭਾਈ ਗੁਰਦਾਸ ਜੀ, ਵਾਰ 26/2

ਸੋ ਇਹ ਬੜਾ ਸੁਖਸ਼ਮ ਸਵਾਲ ਹੈ ਜਿਹੜਾ ਬਗੈਰ ਘਾਲ ਕਮਾਈ ਕੀਤਿਆਂ, ਬਗੈਰ ਨਾਮ ਦੀ ਕਮਾਈ ਕੀਤਿਆਂ ਤੇ ਪੂਰਨ ਮਹਾਂਪੁਸ਼ ਦੀ ਸੰਗਤ ਕੀਤੇ ਤੋਂ ਬਿਨਾਂ ਅਨੁਭਵ ਵਿਚ ਆ ਹੀ ਨਹੀਂ ਸਕਦਾ ਕਿਉਂਕਿ ਬੁੱਧੀ ਦੀ ਉਡਾਰੀ ਸੀਮਤ ਹੈ। ਬੁੱਧੀ ਦੀ ਉਡਾਰੀ ਬਾਰੇ ਭਾਈ ਵੀਰ ਸਿੰਘ ਜੀ ਫੁਰਮਾਨ ਕਰਦੇ ਹਨ -

**ਜਿਨ੍ਹਾਂ ਉਚਜਾਈਆਂ ਉਤੋਂ ‘ਬੁੱਧੀ’ ਖੰਭ ਸਾੜ ਢੱਠੀ,
ਮੱਲੋ ਮੱਲੀ ਓਥੇ ਦਿਲ ਮਾਰਦਾ ਉਡਾਰੀਆਂ।
ਪਜਾਲੇ ਅਣਡਿੱਠੇ ਨਾਲ, ਬੁੱਲ੍ਹ ਲੱਗ ਜਾਣ ਓਥੇ,
ਰਸ ਤੇ ਸਰੂਰ ਚੜ੍ਹੇ, ਝੁੰਮਾ ਆਉਣ ਪਯਾਰੀਆਂ।
‘ਗਜਾਨੀ’ ਸਾਨੂੰ ਹੋੜਦਾ ਤੇ ‘ਵਹਿਮੀ ਢੋਲਾ’ ਆਖਦੇ ਏ,
‘ਮਾਰੇ ਗਏ ਜਿਨ੍ਹਾਂ ਲਾਈਆਂ ਬੁੱਧੋਂ ਪਾਰ ਤਾਰੀਆਂ।’
‘ਬੈਠ ਵੇਂ ਗਿਆਨੀ! ਬੁੱਧੀ ਮੰਡਲੇ ਦੀ ਕੈਦ ਵਿਚ’
‘ਵਲਵਲੇ ਦੇ ਦੇਸ਼’ ਸਾਡੀਆਂ ਲੱਗ ਗਈਆਂ ਯਾਰੀਆਂ।’**

ਭਾ. ਭਾਈ ਵੀਰ ਸਿੰਘ ਜੀ

ਬੁੱਧੀ ਦੀ ਸ਼ਕਤੀ ਸੀਮਤ ਹੈ ਤਾਂ ਫੇਰ ਇਹ ਮਤਲਬ ਹੋਇਆ ਕਿ ਸਾਨੂੰ ਪਤਾ ਹੀ ਨਹੀਂ ਲਗ ਸਕਦਾ। ਵੱਡੇ-ਵੱਡੇ ਲਿਖਾਰੀ, ਫਿਲਾਸਫਰ ਉਨ੍ਹਾਂ ਦੀ ਬੁੱਧੀ ਬਹੁਤ ਤਿਖੀ ਹੁੰਦੀ ਹੈ ਉਹ ਤਾਂ ਜਾਣ ਸਕਦੇ ਹੋਣਗੇ? ਨਹੀਂ, ਸਾਧਸੰਗਤ ਜੀ! ਇਹ ਬੁੱਧੀ ਵਿਚ ਸ਼ਕਤੀ ਹੀ ਨਹੀਂ ਹੈ ਕਿ ਅਸੀਮਤ ਅਗੰਮ

ਤੇ ਅਗੋਚਰ ਨੂੰ ਜਾਣ ਸਕੇ। ਜਿਸਨੂੰ ਅਗੋਚਰ ਆਖਦੇ ਹਨ ਮਨੁੱਖ ਦੀ ਕੋਈ ਵੀ ਇੰਦ੍ਰੀ ਉਸਨੂੰ ਫੜ ਨਹੀਂ ਸਕਦੀ। ਨਾ ਕੋਈ ਜੰਤ੍ਰ, ਨਾ ਕੋਈ ਕੰਪਿਊਟਰ, ਕੋਈ ਇਸ ਤਕ ਪਹੁੰਚ ਨਹੀਂ ਸਕਦਾ ਕਿਉਂਕਿ ਇਹ ਪ੍ਰਕ੍ਰਿਤੀ ਅਲੋਪ ਹੈ, ਪ੍ਰਕ੍ਰਿਤਕ ਸਾਇੰਸ ਦੀ ਉਥੇ ਤਕ ਬਿਲਕੁਲ ਹੀ ਪਹੁੰਚ ਨਹੀਂ ਹੈ। ਵਾਹਿਗੁਰੂ ਜੀ ਸਤਿ ਚਿਤ ਅਨੰਦ ਹਨ, ਉਸਨੂੰ ਚੇਤਨਤਾ ਹੀ ਜਾਣ ਸਕਦੀ ਹੈ ਕਿਉਂਕਿ ਜਗਿਆਸੀ ਜਦੋਂ ਪ੍ਰਭੂ ਦਾ ਨਾਮ ਜਪਦਾ ਹੈ ਇਸਦੀ ਸੁਰਤ ਉਚੀ ਉਠਦੀ ਹੈ। ਜਦੋਂ ਜੀਵ ਦੀ ਚੇਤਨ ਸੂਝ ਸਰਮਖੰਡ ਦੇ ਮੰਡਲ ਵਿਚ ਪਹੁੰਚਦੀ ਹੈ ਤਾਂ ਉਸ ਥਾਂ ਤੇ ਉਸ ਅਵਸਥਾ ਵਿਚ ਨਾਮ ਦੀ ਸ਼ਕਤੀ, ਇਸ ਸੁਰਤ ਨੂੰ ਘੜਦੀ ਹੈ ਜੋ ਸਿੱਧ ਤੇ ਸੂਧ ਦੀ ਸੂਝ ਕਹਾਉਂਦੀ ਹੈ। ਇਹ ਕੋਈ ਉਚੇਰਾ ਅਨੁਭਵ ਹੈ। ਇਹ ਅਨੁਭਵ ਵਾਹਿਗੁਰੂ ਜੀ ਵਾਰੇ ਸੋਝੀ ਦਿੰਦਾ ਹੈ। ਜਿਵੇਂ -

ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ॥

ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ॥

ਪੰਨਾ - 8

**ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ
ਖਟਾਈ॥**

**ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ
ਪਾਈ॥**

ਪੰਨਾ - 339

ਸੋ ਇਸ ਕਰਕੇ ਇਹ ਅਵਸਥਾਵਾਂ ਅਗੰਮ ਤੇ ਅਗੋਚਰ ਹਨ, ਨਾ ਹੀ ਅਸੀਂ ਉਸ ਨੂੰ ਜਾਣ ਸਕਦੇ ਹਾਂ ਜਿਸ ਤੋਂ ਸਾਰੀ ਸਿਸ਼ਟੀ ਆਕਾਰ ਵਿਚ ਆਈ ਕਿਉਂਕਿ ਉਹ ਆਦਿ ਸ਼ਬਦ ਚੇਤਨ ਸਤ੍ਤਾ ਸੀ ਉਹ ਪ੍ਰਕ੍ਰਿਤਕ ਸ਼ਬਦ ਨਹੀਂ ਸੀ ਕਿਉਂਕਿ ਪ੍ਰਕ੍ਰਿਤੀ ਦੀ ਹੋਂਦ ਤਾਂ ਉਸ ਓਅੰਕਾਰ ਸ਼ਬਦ ਬ੍ਰਹਮ ਤੋਂ ਹੀ ਹੋਈ ਹੈ। ਪ੍ਰਾਕ੍ਰਿਤੀ ਸ਼ਬਦ ਵਿਚ ਨਹੀਂ ਸੀ। ਅਸੀਂ ਉਸ ਅਗੰਮ ਅਗੋਚਰ ਅਵਸਥਾ ਵਿਚ ਕਿਸ ਤਰ੍ਹਾਂ ਰਹਾਂਗੇ ? ਇਹ ਚੀਜ਼ਾਂ, ਪ੍ਰਕ੍ਰਿਤਕ ਵਾਤਾਵਰਣ ਨੂੰ ਦੇਖ ਕੇ ਅਸੀਂ ਅਧੂਰੇ ਅੰਦਾਜ਼ੇ ਤਾਂ ਲਾ ਸਕਦੇ ਹਾਂ ਪਰ ਉਸ ਅਵਸਥਾ ਨੂੰ ਗੁੰਗੇ ਕੀ ਮਠਿਆਈ ਅਤੇ ਕਹਿਣ ਤੋਂ ਉਚੀ ਆਖਿਆ ਗਿਆ ਹੈ। ਫਰਮਾਨ ਕੀਤਾ ਹੈ -

ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੌਲਾ॥

ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ॥

ਪੰਨਾ - 808

ਸੋ ਇਸ ਤਰ੍ਹਾਂ ਨਾਲ ਜਿਸਨੂੰ ਅਫੁਰ ਅਵਸਥਾ, ਸਹਿਜ ਸਮਾਧ ਦੀ ਲਿਵ ਪ੍ਰਾਪਤ ਹੋ ਗਈ, ਉਸ ਰਸ ਨੂੰ ਉਹੀ ਜਾਣ ਸਕਦਾ ਹੈ -

ਸਹਜ ਸਮਾਧਿ ਲਗੀ ਲਿਵ ਅੰਤਰਿ

ਸੋ ਰਸੁ ਸੋਈ ਜਾਣੈ ਜੀਉ॥

ਪੰਨਾ - 106

ਇਸ ਵਿਚ ਮਨੋ ਨਾਸ਼ ਹੋ ਗਿਆ, ਵਾਸ਼ਨਾਵਾਂ ਸਾਰੀਆਂ ਖਤਮ ਹੋ

ਗਈਆਂ, ਤੱਤ ਗਿਆਨ ਪੂਰੀ ਤਰ੍ਹਾਂ ਪ੍ਰਕਾਸ਼ ਹੋ ਗਿਆ। ਸੋ ਅਸੀਂ ਜਿੰਨਾਂ ਜਾਣਦੇ ਹਾਂ ਉਹ ਓਹੀ ਹੈ ਕਿ ਉਹ ਸਰੀਰ ਛੱਡਣ ਤੋਂ ਪਿਛੋਂ ਆਪਣੇ ਅਸਲੇ ਵਿਚ ਚਲਿਆ ਜਾਇਆ ਕਰਦਾ ਹੈ ਜਿਥੋਂ ਉਸਦੀ ਉਪਜਣਾ ਹੋਈ ਸੀ ਉਥੇ ਹੀ ਸਮਾਅ ਜਾਂਦਾ ਹੈ।

ਦੂਸਰੇ ਇਹ ਹੁੰਦੇ ਹਨ ਤਿੰਨੇ ਚੀਜ਼ਾਂ ਦੇ ਹਿਸਾਬ ਨਾਲ ਸਾਰੀ ਦੁਨੀਆਂ ਦੇ ਵਿਚ ਜਾਂਦੇ ਹਨ। ਸੋ ਮਰਨ ਤੋਂ ਉਹ ਡਰਦੇ ਨੇ ਜਿਨ੍ਹਾਂ ਨੇ ਗੁਰੂ ਦੀ ਬਾਣੀ ਨੂੰ ਮੰਨਿਆ ਨਹੀਂ ਹੈ। ਜੇ ਗੁਰੂ ਦੀ ਬਾਣੀ ਨੂੰ ਅਸੀਂ ਮੰਨ ਲਈਏ ਅਤੇ ਉਸਨੂੰ ਆਪਣੇ ਜੀਵਨ ਵਿਚ ਢਾਲ ਲਈਏ, ਤਾਂ ਮੌਤ ਦਾ ਡਰ ਸਾਡੇ ਸਿਰ ਤੋਂ ਦੂਰ ਹੋ ਜਾਵੇਗਾ, ਅਮਰ ਅਵਸਥਾ ਪ੍ਰਾਪਤ ਹੋ ਜਾਵੇਗੀ। ਸਦਾ ਦਾ ਜੀਵਨ ਮਿਲ ਗਿਆ ਫੇਰ ਡਰ ਕਿਸ ਚੀਜ਼ ਦਾ ਰਹਿ ਗਿਆ? ਸੋ ਮਰਿਆ ਤਾਂ ਓਹੀ ਕਰਦੇ ਹਨ ਜੋ ਜਨਮ ਧਾਰਦੇ ਹਨ। ਜਦੋਂ ਜਨਮ ਮੁੜ ਕੇ ਧਾਰਨੇ ਹੀ ਨਹੀਂ ਹਨ ਫੇਰ ਡਰ ਕਿਸ ਚੀਜ਼ ਦਾ, ਕਿਉਂਕਿ ਗੁਰੂ ਦੀ ਬਾਣੀ ਮੰਨ ਲਈ; ਕੋਈ ਮੰਨ ਲਓ ਜਿਹਦਾ ਜੀਅ ਕਰਦਾ ਹੈ। ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮੰਨ ਲਓ। ਸੰਤ ਸਿਰਫ ਸਹਾਇਤਾ ਕਰਨ ਲਈ ਆਇਆ ਕਰਦੇ ਹਨ। ਗੁਰੂ ਘਰ ਦੇ ਸੰਤ ਗੁਰੂ ਨਹੀਂ ਬਣਿਆ ਕਰਦੇ ਕਿਉਂਕਿ ਇਨ੍ਹਾਂ ਨੂੰ ਬਹੁਤ ਉਚਾ ਗਿਆਨ ਪ੍ਰਾਪਤ ਹੋਇਆ ਹੁੰਦਾ ਹੈ ਜਿਸ ਕਰਕੇ ਜੀਵਨ ਮੁਕਤ ਦੀ ਅਵਸਥਾ ਪ੍ਰਾਪਤ ਹੈ ਜਾਂਦੀ ਹੈ ਜਿਸ ਵਿਚ ‘ਮੈ’ ਦਾ ਕੋਈ ਲੋਸ ਹੀ ਨਹੀਂ ਰਹਿੰਦਾ। ਅਹੰਭਾਵ ਪੂਰੀ ਤਰ੍ਹਾਂ ਨਾਲ ਮਿਟ ਜਾਂਦਾ ਹੈ। ਉਹ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਧਾਰ ਉਪਰ ਸੰਸਾਰ ਦਾ ਭਲਾ ਕਰਿਆ ਕਰਦੇ ਹਨ। ਗੁਰੂ ਬਣਨ ਵਾਸਤੇ ਨਹੀਂ ਕੁਝ ਵੀ ਕਰਦੇ। ਲੋਕਾਂ ਨੂੰ ਐਵੇਂ ਭੁਲੋਖਾ ਪੈ ਗਿਆ ਕਿ ਸੰਤ ਗੁਰੂ ਬਣ ਜਾਂਦੇ ਹਨ। ਗੁਰੂ ਨਾਨਕ ਦੇ ਘਰ ਮਰਿਆਦਾ ਵੱਖਰੀ ਹੀ ਹੈ। ਇਸ ਘਰ ਵਿਚ ਜੀਵਨ ਮੁਕਤੀ ਦੀ ਖੇਡ ਸਰੀਰ ਦੇ ਜਿਉਂਦਿਆਂ-ਜਿਉਂਦਿਆਂ ਹੀ ਵਰਤਦੀ ਰਹਿੰਦੀ ਹੈ ਜਿਸ ਵਿਚ ਉਨ੍ਹਾਂ ਨੂੰ ਆਪਣੇ ਅਸਲੇ ਦਾ ਗਿਆਨ ਹੋ ਜਾਂਦਾ ਹੈ ਜਿਸ ਕਰਕੇ ਉਹ ਆਪਣੇ ਆਪ ਨੂੰ ਪ੍ਰਭੂ ਦੇ ਰੂਪ ਵਿਚ ਦੇਖਦੇ ਹਨ ਕਿਉਂਕਿ ਇਹ ਸਤਿ ਅਵਸਥਾ ਹੈ ਤੈ ਜਿਨ੍ਹਾਂ ਨੂੰ ਉਪਦੇਸ਼ ਦਿੰਦੇ ਹਨ ਉਨ੍ਹਾਂ ਬਾਰੇ ਵੀ ਬ੍ਰਹਮਦ੍ਰਿਸ਼ਟੀ ਹੀ ਰਖਦੇ ਹਨ। ਜੋ ਕ੍ਰਿਆ ਹੋਇਆ ਕਰਦੀ ਹੈ ਉਹ ਆਪਣੇ ਸਿਰ ਨਹੀਂ ਲੈਂਦੇ। ਉਹ ਸਹਿਜ ਅਵਸਥਾ ਵਿਚ ਹੁਕਮ ਦੀ ਹੀ ਕ੍ਰਿਆ ਹੋਇਆ ਕਰਦੀ ਹੈ। ਜਿਹਦਾ ਜੀਅ ਕਰਦਾ ਹੈ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਮੰਨ ਲਓ, ਉਹ ਤਰ ਜਾਵੇਗਾ। ਗੁਰੂ ਘਰ ਦੇ ਸੰਤਾਂ ਦਾ ਕੰਮ ਗੁਰਬਾਣੀ ਦਾ ਪ੍ਰਸਾਰ ਸੰਸਾਰ ਤੇ ਕਰਨਾ ਅਤੇ ਜਗਿਆਸੂਆਂ ਨੂੰ ਸਿੱਧੇ ਰਾਹ ਪਾਉਣਾ, ਉਨ੍ਹਾਂ ਨੂੰ ਗੁਪਤ ਰੂਹਾਨੀ ਭੇਤਾਂ ਬਾਰੇ ਗਿਆਤ ਦੇਣੀ ਅਤੇ ਆਪਣੀ ਆਤਮਕ ਸ਼ਕਤੀ ਨਾਲ ਜੀਅ ਦਾਨ ਦੇ ਕੇ ਜਗਿਆਸੂਆਂ ਨੂੰ ਜਿਉਂਦਿਆਂ ਵਿਚ ਪ੍ਰਵੇਸ਼ ਕਰਾ ਦੇਣਾ ਹੋਇਆ ਕਰਦਾ ਹੈ। ਮਹਾਂਪੁਰਸ਼ ਆਪਣੇ ਨਿਜ ਅਨੁਭਵ ਨਾਲ, ਬਚਨਾਂ ਨਾਲ ਇਨ੍ਹਾਂ ਉਚ ਸਿਧਾਂਤਾਂ ਨੂੰ ਸੰਸਾਰ ਤਕ ਪਹੁੰਚਾਉਣ ਦਾ ਜਤਨ ਕਰਦੇ ਨੇ ਤਾਂ ਕਿ ਸਾਰਿਆਂ ਨੂੰ ਸਮਝ ਪੈ ਜਾਵੇ। ਸੋ ਇਹ ਪੂਰੀ ਇਕਾਰਗਤਾ ਨਾਲ ਸਰਵਣ ਕਰਿਓ, ਜਦੋਂ ਤਕ ਜੀਵ ਦੇ ਅੰਦਰ ਵਾਸ਼ਨਾਵਾਂ ਹਨ ਉਸਨੇ ਜੰਮਦੇ ਰਹਿਣਾ ਹੈ, ਮਰਦੇ ਰਹਿਣਾ ਹੈ। ਐਸ ਤਰ੍ਹਾਂ ਪੜ੍ਹ ਲਓ -

**ਧਾਰਨਾ - ਗਰਭ ਜੋਨ ਵਿਚ ਫਿਰਦਾ ਜੀ,
ਜਬ ਇਹ ਜਾਨੇ ਮੈਂ ਕਿਛੁ ਕਰਤਾ - 2,**

2.

ਜਬ ਇਹ ਜਾਨੇ ਮੈਂ ਕਿਛੁ ਕਰਤਾ - 2,

2.

ਗਰਭ ਜੋਨ ਵਿਚ ਫਿਰਦਾ ਓ,.....-2

**ਜਬ ਲਗ੍ਨ ਜਾਨੈ ਮੁਝ ਤੇ ਕਛੁ ਹੋਏਇ ॥
ਤਬ ਇਸ ਕਉ ਸੁਖੁ ਨਹੀਂ ਕੋਇ ॥
ਜਬ ਇਹ ਜਾਨੈ ਮੈਂ ਕਿਛੁ ਕਰਤਾ ॥
ਤਬ ਲਗ੍ਨ ਗਰਭ ਜੋਨਿ ਮਹਿ ਫਿਰਤਾ ॥
ਜਬ ਧਾਰੈ ਕੋਊ ਬੈਰੀ ਮੀਤੁ ॥
ਤਬ ਲਗ੍ਨ ਨਿਹਚਲੁ ਨਾਹੀਂ ਚੀਤੁ ॥
ਜਬ ਲਗ੍ਨ ਮੋਹ ਮਗਨ ਸੰਗਿ ਮਾਇ ॥
ਤਬ ਲਗ੍ਨ ਧਰਮਗਾਇ ਦੇਇ ਸਜਾਇ ॥**

ਪੰਨਾ - 278

ਇਹ ਚਾਰ ਹੁਕਮ ਹਨ ਸੁਖਮਨੀ ਸਾਹਿਬ ਵਿਚ, ਧਿਆਨ ਨਾਲ ਪੜ੍ਹਿਆ ਕਰੋ, ਧਿਆਨ ਨਾਲ ਸੁਣੋ, ਪੁਰੇ ਧਿਆਨ ਨਾਲ ਵਿਚਾਰੋ। ਮੇਰੇ ਪਾਸ ਆ ਕੇ ਕਈ ਪ੍ਰੇਮੀ ਕਹਿਣਗੇ ਕਿ ਜੀ, ਮਨ ਨਹੀਂ ਟਿਕਦਾ, ਮੈਨੂੰ ਬਾਣੀ ਦਾ ਕੋਈ ਰਸ ਨਹੀਂ ਆਉਂਦਾ। ਮੈਂ ਪੁਛਦਾ ਹਾਂ ਕਿ ਤੂੰ ਬਾਣੀ ਕਿਨੈ ਪੜ੍ਹਦਾ ਹੈਂ ਤਾਂ ਝੱਟ ਆਖ ਦਿੰਦੇ ਹਨ - ਭਾਈ ਵੀ ਆਖ ਦਿੰਦੇ ਨੇ, ਬੀਬੀਆਂ ਵੀ ਕਹਿ ਦਿੰਦੀਆਂ ਨੇ - ਬੜਾ ਸੁਖਾਲਾ ਜਿਹਾ ਕਿ ਅਸੀਂ ਪੰਜ-ਪੰਜ ਪਾਠ ਸੁਖਮਨੀ ਸਾਹਿਬ ਦੇ ਰੋਜ਼ ਕਰਦੇ ਹਾਂ। ਮੈਂ ਹੈਰਾਨ ਹੋ ਜਾਂਦਾ ਹਾਂ ਕਿ ਐਨੇ-ਐਨੇ ਪਾਠ ਕਰਦੇ ਹਨ ਤੇ ਫੇਰ ਮਨ ਨਹੀਂ ਟਿਕਦਾ। ਕਈਆਂ ਨੂੰ ਤਾਂ ਮੈਂ ਯਾਦ ਕਰਾ ਦਿੰਦਾ ਹਾਂ, ਗੁਰੂ ਦਸ਼ਮੇਸ਼ ਪਿਤਾ ਨੇ ਜਿਹੜਾ ਨਿਰਨ ਸੁਖ ਨਿਧਾਨ ਦੀਆਂ ਕੁਰਲੀਆਂ ਕਰਾ ਕੇ ਤੇ ਪਿਲਾ ਕੇ ਕੀਤਾ ਪਰ ਇਹ ਗੱਲ ਉਨ੍ਹਾਂ ਦੀ ਸਮਝ ਵਿਚ ਨਹੀਂ ਆਉਂਦੀ। ਇਹੋ ਕਹੀ ਜਾਂਦੇ ਨੇ ਕਿ ਅਸੀਂ ਤਾਂ ਜੀ ਪੰਜ-ਪੰਜ ਪਾਠ ਕਰਦੇ ਹਾਂ। ਕੋਈ ਕਹਿੰਦਾ ਹੈ ਕਿ ਮੈਂ 25 ਪਾਠ ਜਪ੍ਹਜ਼ੀ ਸਾਹਿਬ ਦੇ ਕਰਦਾ ਹਾਂ ਪਰ ਹੈਰਾਨ ਹੋਈਦਾ ਹੈ ਕਿ ਚਿਤ ਦੀਆਂ ਬਿਰਤੀਆਂ ਤਾਂ ਉਵੇਂ ਜਿਵੇਂ ਹਨ ਉਵੇਂ ਉਹ ਲੋਭ ਦੀ ਗੱਲ ਕਰ ਦਿੰਦੇ ਹਨ, ਉਵੇਂ ਅਭਿਮਾਨ ਵਿਚ ਉਚੀਆਂ ਨੀਚੀਆਂ ਗੱਲਾਂ ਕਹਿ ਜਾਂਦੇ ਹਨ, ਮੋਹ ਵਿਚੋਂ ਵੀ ਨਿਕਲਦੇ ਨਹੀਂ, ਦੇਹ ਅਧਿਆਸ ਵੀ ਕਿਸੇ ਤਰ੍ਹਾਂ ਨਹੀਂ ਟੁਟਿਆ ਹੁੰਦਾ। ਮੈਨੂੰ ਕਹਿਣਾ ਪੈਂਦਾ ਹੈ ਕਿ ਪਿਆਰਿਓ! ਤੁਸੀਂ ਇਕ ਰਸਮ ਪੂਰੀ ਕਰਦੇ ਓਂ, ਮੈਂ ਤੁਹਾਨੂੰ ਇਹਦੇ ਬਾਰੇ ਕੀ ਕਹਾਂ। ਤੁਸੀਂ ਜੇ ਥੋੜ੍ਹਾ ਜਿਹਾ ਪਾਠ ਵੀ ਕਰ ਲਵੋ, ਕਮਾਈ ਕਰ ਲਓ ਤਾਂ ਓਦੋਂ ਹੀ ਸ਼ਾਂਤੀ ਆ ਜਾਂਦੀ ਹੈ ਜਿਵੇਂ ਕਿ ਤੁਸੀਂ ਪੜ੍ਹਦੇ ਹੋ -

**ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
ਕਲਿ ਕਲੇਸ ਤਨ ਮਾਹਿ ਮਿਟਾਵਉ ॥**

ਪੰਨਾ - 262

ਉਸ ਤੋਂ ਅੱਗੇ ਪੜ੍ਹ ਦੇ ਸਿਮਰਨ ਦੀਆਂ ਬਰਕਤਾਂ ਪੜ੍ਹਦੇ ਹੋਏ, ਫੇਰ ਕੀ ਵਜ੍ਹਾ ਹੈ ਤੁਸੀਂ ਸਿਮਰਨ ਕਿਉਂ ਨਹੀਂ ਕਰਦੇ? ਸਿਮਰਨ ਬਾਰੇ ਉਪਰ ਕਿੰਨਾ ਖੋਲ੍ਹ ਕੇ ਦਸਿਆ ਹੋਇਆ ਹੁਕਮ ਹੈ, ਪੰਜੇ ਕਿਸਮ ਦੇ ਕਲੇਸ਼ ਮਿਟ ਜਾਂਦੇ ਹਨ। ਉਹ ਕਹਿੰਦੇ ਹਨ ਕਿ ਅਸੀਂ ਤਾਂ ਜੀ ਪੜ੍ਹਦੇ ਹਾਂ, ਸਿਮਰਨ ਦਾ ਅਸਾਨੂੰ ਕੋਈ ਪਤਾ ਨਹੀਂ। ਮੈਨੂੰ ਕਹਿਣਾ ਪੈਂਦਾ ਹੈ ਕਿ ਇਕ ਗੱਲ ਦਾ ਮੈਨੂੰ ਜਵਾਬ ਦੇਵੇ ਕਿ ਕੋਈ ਆਦਮੀ ਬਿਮਾਰ ਹੋ ਗਿਆ। ਡਾਕਟਰ ਦੇ ਪਾਸ ਗਿਆ ਉਸਨੇ ਪੂਰੀ ਤਰ੍ਹਾਂ ਨਾਲ ਉਸਨੂੰ ਸਾਵਧਾਨੀ ਨਾਲ ਚੈਕ ਕੀਤਾ। ਉਸ ਨੇ ਦੇਖਿਆ ਕਿ ਇਹ ਤਾਂ ਕਈ ਬਿਮਾਰੀਆਂ ਦਾ ਰੋਗੀ ਹੈ। ਸਾਰੀਆਂ ਬਿਮਾਰੀਆਂ ਨੂੰ ਦੂਰ ਕਰਨ ਲਈ ਉਸ ਨੇ ਨੁਸਖੇ ਤੇ ਦਵਾਈਆਂ ਲਿਖ ਦਿਤੀਆਂ। ਮੈਨੂੰ ਕਹਿਣਾ ਪੈਂਦਾ ਹੈ ਕਿ ਪੇਮੀਆਂ! ਉਸ ਨੁਸਖੇ ਨੂੰ ਘਰ ਲੈ ਆਇਆ ਤੇ ਆ ਕੇ ਕੰਠ ਕਰ ਲਿਆ ਅਤੇ ਬਾਰ-ਬਾਰ ਪੜ੍ਹੀ ਜਾਂਦਾ ਹੈ, ਕੋਈ ਸੌ, ਦੋ ਸੌ ਵਾਰੀ ਪੜ੍ਹ ਲਿਆ। ਦੂਸਰੇ ਦਿਨ ਫੇਰ ਡਾਕਟਰ ਪਾਸ ਜਾਂਦਾ ਹੈ ਉਹਨੂੰ ਕਹਿੰਦਾ ਹੈ ਡਾਕਟਰ ਸਾਹਿਬ! ਮੈਨੂੰ ਤਾਂ ਕੋਈ ਫਰਕ ਨਹੀਂ ਪਿਆ? ਉਸ ਸੂਝਵਾਨ ਡਾਕਟਰ ਨੇ ਕਿਹਾ ਕਿ ਭਾਈ! ਤੂੰ ਦਵਾਈ ਕਿਹੜੀ-ਕਿਹੜੀ ਖਾਧੀ ਹੈ? ਜਿਵੇਂ ਮੈਂ ਸੰਜਮ ਨਾਲ ਲਿਖਿਆ ਸੀ ਦਵਾਈ ਖਾਧੀ ਹੈ? ਕਹਿੰਦਾ, “ਨਾ, ਡਾਕਟਰ ਜੀ ਮੈਂ ਦਵਾਈ ਨਹੀਂ ਖਾਧੀ, ਮੈਂ ਤਾਂ ਨੁਸਖਾ ਘੋਟ ਲਿਆ ਹੈ, ਜੁਬਾਨੀ ਯਾਦ ਕਰ ਲਿਆ ਹੈ, ਓਹੀ ਪੜ੍ਹਦਾ ਰਹਿੰਦਾ ਹਾਂ। ਡਾਕਟਰ ਉਸਦੀ ਅਕਲ ਨੂੰ ਵੇਖ ਕੇ ਕਹਿਣ ਲੱਗਿਆ ਕਿ ਪਿਆਰੇ! ਮੈਨੂੰ ਤਾਂ ਐਉਂ ਲਗਦਾ ਹੈ ਕਿ ਤੇਰੇ ਦਿਮਾਗ ਵਿਚ ਕੁਝ ਨੁਕਸਾਨ ਹੈ। ਨੁਸਖੇ ਪੜ੍ਹਨ ਵਾਸਤੇ ਤਾਂ ਨਹੀਂ ਹੋਇਆ ਕਰਦੇ ਨਾ। ਨੁਸਖੇ ਤਾਂ ਡਾਕਟਰ ਇਸ ਕਰਕੇ ਦਿੰਦੇ ਹਨ ਕਿ ਬਿਮਾਰ ਬੰਦਾ ਉਹ ਨੁਸਖਾ ਵਿਖਾ ਕੇ ਦਵਾਈ chemist ਦੀ ਦੁਕਾਨ ਤੋਂ ਖਰੀਦ ਲਿਆਵੇ ਅਤੇ ਜੋ ਸੰਜਮ ਨੁਸਖੇ ਉਪਰ ਲਿਖਿਆ ਹੈ ਉਸਦੇ ਮੁਤਾਬਿਕ ਦਵਾਈ ਖਾਵੇ ਤਾਂ ਹੀ ਕੋਈ ਬਿਮਾਰੀ ਦਾ ਇਲਾਜ ਹੋਵੇਗਾ। ਹਣ ਤੁਸੀਂ ਹੀ ਵਿਚਾਰੋਂ ਕਿ ਡਾਕਟਰ ਦੀ ਗੱਲ ਸਤਿ ਹੈ? ਸੋ ਸਾਧਸੰਗਤ ਜੀ! ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅੰਦਰ ਖਾਸ ਕਰਕੇ ਸੁਖਮਨੀ ਸਾਹਿਬ ਦੇ ਅੰਦਰ ਜਿਸ ਦੇ ਕਈ ਪੇਮੀ ਪੰਜ-ਪੰਜ ਪਾਠ ਕਰ ਜਾਂਦੇ ਹਨ, ਹਉਮੈ ਰੋਗ ਦਾ ਇਲਾਜ ਲਿਖਿਆ ਹੋਇਆ ਹੈ। ਸਾਰੇ ਰੋਗ ਹਉਮੈ ਵਿਚੋਂ ਪੈਂਦਾ ਹੁੰਦੇ ਹਨ ਇਸ ਕਰਕੇ ਸਾਰਿਆਂ ਰੋਗਾਂ ਦਾ ਇਕੋ ਇਲਾਜ ਲਿਖਿਆ ਹੋਇਆ ਹੈ -

**ਸਰਬ ਰੋਗ ਕਾ ਅਉਖਦੁ ਨਾਮੁ ॥
ਕਲਿਆਣ ਕੁਪ ਮੰਗਲ ਗੁਣ ਗਾਮੁ ॥
ਪੰਨਾ - 274**

ਇਹ ਰੋਗ ਤਾਂ ਹੀ ਮਿਟੇਗਾ ਜੇ ਅਸੀਂ ਸੰਜਮ ਨਾਲ ਹਉਮੈ ਰੋਗ ਦੀ ਦਵਾਈ ਦੀ ਵਰਤੋਂ ਕਰੀਏ ਜਿਸ ਦੇ ਬਾਰੇ ਗੁਰੂ ਮਹਾਰਾਜ ਜੀ ਦਾ ਐਸਾ ਫੁਰਮਾਨ ਹੈ -

**ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥
ਕਿਰਪਾ ਕਰੋ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥
ਨਾਨਕ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥**

ਪੰਨਾ - 466

**ਗੁਰਮੁਖਿ ਹੋਵੈ ਸੁ ਗਿਆਨੁ ਤਤ੍ਤ ਬੀਚਾਰੈ ਹਉਮੈ ਸਬਦਿ
ਜਲਾਏ ॥**

ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥

ਪੰਨਾ - 946

ਹਉਮੈ ਰੋਗ ਨਾਮ ਜਪਣ ਨਾਲ ਜਾਂਦਾ ਹੈ, ਪੜਨ ਨਾਲ ਨਹੀਂ ਜਾਂਦਾ। ਇਸ ਕਰਕੇ ਬਾਣੀ ਵਿਚਾਰ ਕੇ ਪੜ੍ਹ ਕੇ ਫੇਰ ਉਹਦੇ ਮੁਤਾਬਿਕ ਆਪਣਾ ਜੀਵਨ ਢਾਲ ਕੇ ਪ੍ਰਭੂ ਦਾ ਮਿਲਾਪ ਹੋ ਜਾਇਆ ਕਰਦਾ ਹੈ। ਪਿਆਰਿਆ! ਬਾਣੀ ਪੜ੍ਹੀ ਜਾਣੀ ਬਹੁਤਾ ਲਾਭ ਨਹੀਂ ਦਿੰਦੀ, ਬਾਣੀ ਕਮਾਉਣੀ ਪੈਂਦੀ ਹੈ। ਜਦੋਂ ਬਾਣੀ ਇਹ ਕਹਿੰਦੀ ਹੈ ਕਿ -

ਸਾਸਿ ਸਾਸਿ ਸਿਮਰਉ ਗੋਬਿੰਦ ॥

ਮਨ ਅੰਤਰ ਕੀ ਉਤਰੈ ਚਿੰਦ ॥

ਪੰਨਾ - 295

ਤਾਂ ਫੇਰ ਸਿਮਰਨ ਸ਼ੁਰੂ ਕਰ ਦੇਣਾ ਚਾਹੀਦਾ ਹੈ। ਸੋ ਇਸ ਤਰ੍ਹਾਂ ਨਾਲ ਬਹੁਤ ਬਚਨ ਆਉਂਦੇ ਹਨ। ਮਿਸਾਲ ਦੇ ਤੌਰ ਤੇ ਇਹ ਸੁਖ ਦੀ ਖੋਜ ਕਰਦਾ ਹੈ ਪਰ ਸੁਖ ਦਾ ਨੁਸਖਾ ਸੁਖਮਨੀ ਸਾਹਿਬ ਵਿਚ ਹੀ ਅੰਕਿਤ ਹੈ ਕਿ ਸੁਖ ਕਿਉਂ ਨਹੀਂ ਮਿਲਦਾ। ਫੁਰਮਾਨ ਹੈ -

ਜਬ ਲਗ ਜਾਨੈ ਮੁਝ ਤੇ ਕਛੁ ਹੋਇ ॥

ਤਬ ਇਸ ਕਉ ਸੁਖੁ ਨਾਹੀ ਕੌਇ ॥

ਪੰਨਾ - 278

ਇਸ ਦਾ ਮਤਲਬ ਇਹ ਹੈ ਕਿ ਇਹ ਜੀਵ ਸੁਖ ਨਹੀਂ ਲੈਣਾ ਚਾਹੁੰਦਾ ਜੇ ਉਹ ਸੁਖ ਲੈਣਾ ਚਾਹੁੰਦਾ ਹੈ ਤਾਂ ਦੇਖੋ, ਆਪ ਉਪਰਲੇ ਬਚਨ ਵਿਚ ਸਾਫ਼ ਦਸਦੇ ਹਨ। ਜਿਸ ਤਰ੍ਹਾਂ ਪਹਿਲਾਂ ਦਸਿਆ ਜਾ ਚੁੱਕਿਆ ਹੈ ਕਿ ਜਦੋਂ ਤਕ ਆਦਮੀ ਦੇ ਵਿਚ ਹਉਮੈ ਦਾ ਵਾਸਾ ਹੈ ਇਹ ਕਦੇ ਵੀ ਨਹੀਂ ਕਹਿ ਸਕਦਾ ਹੈ ਕਿ ਮੈਂ ਕੁਝ ਨਹੀਂ ਕਰਦਾ। ਇਹ ਬਚਨ ਤਾਂ ਓਹੀ ਕਹਿ ਸਕਦਾ ਹੈ ਜਿਸ ਨੇ ਆਤਮ ਸ਼ਾਖਸ਼ਾਤ ਕਰ ਲਈ ਤੇ ਇਹ ਜੋ ਕੁਝ ਵੀ ਹੋ ਰਿਹਾ ਹੈ ਪ੍ਰਭੂ ਦੇ ਹੁਕਮ ਵਿਚ ਹੋ ਰਿਹਾ ਹੈ। ਜੀਵ ਤਾਂ ਤੁੰਤੁ ਹਨ, ਝੂਠੀ 'ਮੈਂ' ਧਾਰ ਕੇ ਫਸ ਰਹੇ ਹਨ। ਇਹ ਬਿਲਕੁਲ ਅੰਦਰੋਂ ਬਾਹਰੋਂ ਸੁਚੇਤ ਹੋ ਕੇ ਕਹਿਣਾ ਬਣਦਾ ਹੈ ਕਿ -

ਇਸ ਕਾ ਬਲੁ ਨਾਹੀ ਇਸੁ ਗਾਬ ॥

ਕਰਨ ਕਰਾਵਨ ਸਰਬ ਕੌ ਨਾਬ ॥

ਪੰਨਾ

- 277

ਇਸ ਤਰ੍ਹਾਂ ਇਸ ਬਚਨ ਨੂੰ ਕਮਾਉਣ ਲਈ ਪਹਿਲਾਂ ਹਉਮੈ ਦੇ ਨਾਸ਼ ਦੀ ਲੋੜ ਹੈ। ਹਉਮੈ ਨਾਸ਼ ਨਹੀਂ ਹੁੰਦੀ ਜਿੰਨੀ ਦੇਰ ਤਕ ਆਪਾ ਚੀਨ ਕੇ ਭਰਮ ਦੀ ਕਾਈ ਨਹੀਂ ਮਿਟਦੀ, ਪੰਜਾਂ ਭਰਮਾਂ ਦੇ ਪਾਏ ਹੋਏ ਭੁਲੇਖੇ ਦੁਰ ਨਹੀਂ ਹੁੰਦੇ। ਉਹ ਦੂਰ ਕਰਨ ਨੂੰ ਕੇਵਲ ਨਾਮ ਹੀ ਸਮਰੱਥ ਹੈ। ਜਿਹੜੇ ਐਵੇਂ

ਹੀ ਕਹਿ ਦਿੰਦੇ ਹਨ ਕਿ ਅਸੀਂ ਤਾਂ ਜੀ ਦਾਸ ਹਾਂ, ਮੈਂ ਤਾਂ ਕੁਛ ਨਹੀਂ ਹਾਂ, ਇਹ ਸਭ ਵਾਹਿਗੁਰੂ ਜੀ ਦੀ ਹੀ ਮਿਹਰ ਹੈ, ਉਹ ਆਪ ਹੀ ਸਭ ਕੁਛ ਕਰਾਉਂਦੇ ਹਨ, ਮੈਂ ਤਾਂ ਕੁਛ ਨਹੀਂ ਕਰਦਾ। ਕਹਿਣ ਵਾਸਤੇ ਤਾਂ ਇਹ ਬਹੁਤ ਹੀ ਸੋਹਣੇ ਸ਼ਬਦ ਹਨ ਪਰ ਦੇਖਣਾ ਇਹ ਪੈਂਦਾ ਹੈ ਕਿ ਸਚਮੁਚ ਹੀ ਜੋ ਕਹਿੰਦੇ ਹਨ ਸਤਿ ਹਨ ਜਾਂ ਆਪ ਹੀ ਇਕ ਸੁੰਦਰ ਭਾਸ਼ਾ ਵਿਚ ਗਲ ਕਰ ਰਹੇ ਹਨ ? ਜੇ ਪਰਖਣਾ ਹੋਵੇ ਤਾਂ ਤੁਸੀਂ ਅਜਿਹੇ ਪੁਰਸ਼ ਦੇ ਕੀਤੇ ਕੰਮਾਂ ਦੀ ਨਿੰਦਿਆ ਕਰ ਦੇਵੇ ਕਿ ਇਹਨੂੰ ਇਹ ਕੰਮ ਕਰਨਾ ਨਹੀਂ ਸੀ ਚਾਹੀਦਾ। ਫੇਰ ਤੁਸੀਂ ਦੇਖ ਕਿ ਇਨ੍ਹਾਂ ਕੌੜੇ ਵਾਕਾਂ ਦਾ ਇਸ ਉਪਰ ਕੀ ਅਸਰ ਹੁੰਦਾ ਹੈ ? ਜੇ ਤਾਂ ਉਸਦੀ ਭਾਵਨਾ ਇਹ ਹੋਈ ਕਿ ਨਿੰਦਿਆ ਵੀ ਹੁਕਮ ਵਿਚ ਹੀ ਹੋ ਰਹੀ ਹੈ ਤਾਂ ਤਾਂ ਉਹ ਨਿਰਲੇਪ ਰਹੇਗਾ। ਜੇ ਉਹ ਗੱਲਾਂ ਦਾ ਗਿਆਨੀ ਹੈ ਤਾਂ ਅਤਿ ਕ੍ਰੋਧਿਤ ਹੋ ਕੇ ਬੁਰੇ ਸ਼ਬਦ ਮੁੰਝ ਵਿਚੋਂ ਕੱਢੇਗਾ। ਆਮ ਬੰਦੇ ਤਾਂ ਇਹ ਕਹਿੰਦੇ ਬਕਦੇ ਨਹੀਂ ਕਿ ਮੈਂ ਆਹ ਸੇਵਾ ਵੀ ਕੀਤੀ ਹੈ, ਅੱਹ ਸੇਵਾ ਵੀ ਮੇਰੇ ਕਰਕੇ ਹੋਈ ਹੈ, ਮੇਰਾ ਕੀਤਾ ਹੋਇਆ ਇਨ੍ਹਾਂ ਨੇ ਗਿਣਿਆ ਨਹੀਂ, ਪ੍ਰਸੰਸਾ ਦੇ ਦੋ ਸ਼ਬਦ ਵੀ ਮੇਰੇ ਵਾਸਤੇ ਨਹੀਂ ਬੱਲੇ। ਕਿਸੇ ਨਾਲ ਵੀ ਗੱਲ ਛੈੜ ਲਵੇ, ਮਾਇਆ ਦੀਆਂ ਗੱਲਾਂ ਐਨੀਆਂ ਕਾਲੀਆਂ ਪੀਲੀਆਂ ਨੇ ਕਿ ਸੁਣਦੇ-ਸੁਣਦੇ ਮਨ ਅੰਖਾਂ ਹੋ ਜਾਂਦਾ ਹੈ। ਮੈਂ ਉਹਦਾ ਭਲਾ ਕਰਿਆ ਜੀ, ਮੈਂ ਗੁਰਦੁਆਰੇ ਦੀ ਐਨੀ ਸੇਵਾ ਕੀਤੀ, ਮੈਂ ਹੁਣ ਕੋਈ ਪੁਛਦਾ ਹੀ ਨਹੀਂ ਹੈ। ਸਾਧਸੰਗਤ ਜੀ! ਇਹ ਭਾਵ ਮਨ ਵਿਚੋਂ ਕੱਢਣੇ ਨੇ, ਨਹੀਂ ਤਾਂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਸੁਖ ਨਹੀਂ ਮਿਲਣਾ ਤੈਨੂੰ। ਇਹ ਤਾਂ ਗੁਰੂ ਮਹਾਰਾਜ ਜੀ ਦੀ ਬੜੀ ਭਾਰੀ ਮਿਹਰਬਾਨੀ ਹੈ ਕਿ ਮੇਰੇ ਵਰਗੇ ਭੁੱਲੜ ਬੰਦੇ ਦੇ ਸਗੋਰ ਤੋਂ ਆਪ ਹੀ ਕੰਮ ਲਈ ਜਾਂਦੇ ਨੇ। ਸੋ ਸੁਖਮਨੀ ਸਾਹਿਬ ਪੜ੍ਹਦੇ-ਪੜ੍ਹਦੇ ਜਦੋਂ ਇਹ ਪੜ੍ਹੇਗਾ ਕਿ-

**ਜਬ ਇਹ ਜਾਨੈ ਮੈ ਕਿਛੁ ਕਰਤਾ॥
ਜਬ ਲਗੁ ਗਰਭ ਜੋਨਿ ਮਹਿ ਫਿਰਤਾ॥** ਪੰਨਾ -
278

ਫੇਰ ਪੱਕੀ ਤਰ੍ਹਾਂ ਸਮਝ ਲਓ ਕਿ ਜੰਮਣਾ ਮਰਨਾ ਨਹੀਂ ਮਿਟਣਾ। ਇਹ ਵੀ ਪਤਾ ਨਹੀਂ ਕਿ ਇਹ ਕਰਮਾਂ ਦਾ ਫਲ ਕਿਹੜੇ-ਕਿਹੜੇ ਜਨਮਾਂ ਵਿਚ ਭੋਗਣਾ ਪੈਣਾ ਹੈ -

**ਕਈ ਜਨਮ ਭਏ ਕੀਟ ਪਤੰਗਾ॥
ਕਈ ਜਨਮ ਗਜ ਮੀਨ ਕੁਰੰਗਾ॥
ਕਈ ਜਨਮ ਪੰਖੀ ਸਰਪ ਹੋਇਓ॥
ਕਈ ਜਨਮ ਹੇਵਰ ਬਿਖ ਜੋਇਓ॥** ਪੰਨਾ
- 176

ਫੇਰ ਕੀ ਪਤਾ ਅਸਾਡੇ ਕਿਰਤ ਤੇ ਕਰਮ ਅਸਾਨੂੰ ਕਿਸ ਜੂਨ ਵਿਚ ਭੇਜ ਦੇਣ। ਇਸ ਤਰ੍ਹਾਂ ਨਾਲ ਜਦੋਂ ਤਕ -

**ਜਬ ਧਾਰੈ ਕੋਊ ਬੈਗੀ ਮੀਤ॥
ਜਬ ਲਗ ਨਿਹਚਲ ਨਾਹੀ ਚੀਤ॥** ਪੰਨਾ
- 278

ਜਦੋਂ ਆਪਣਾ ਤੇ ਬੇਗਾਨਾ ਧਾਰੇਗਾ; ਹੁੰਦਾ ਹੀ ਐਸ ਤਰ੍ਹਾਂ ਹੈ, ਸਾਰੀ ਦੁਨੀਆਂ ਧਾਰਦੀ ਹੀ ਹੈ ਕਿ ਇਹ ਮੇਰਾ ਵੈਰੀ ਹੈ, ਇਹ ਦੋਖੀ ਹੈ, ਨਿੰਦਿਆ ਕਰਦਾ ਹੈ, ਵਿਰੋਧਤਾ ਕਰਦਾ ਹੈ। ਮਨ ਵਿਚ ਅਜਿਹੇ ਬੰਦੇ ਨੂੰ ਵੈਰੀ ਗਿਣਦਾ ਹੈ ਫੇਰ ਚਿਤ ਕਿਥੋਂ ਨਿਸ਼ਚਲ ਹੋ ਜਾਵੇਗਾ ? ਦੁਨੀਆਂਦਾਰ ਤਾਂ ਇਨ੍ਹਾਂ ਗੱਲਾਂ ਵਿਚ ਭੁਬੇ ਹੀ ਰਹਿੰਦੇ ਹਨ। ਦੇਖਿਆ ਇਹ ਗਿਆ ਹੈ ਕਿ ਸੰਤਾਂ ਦੇ ਭੇਖ ਵਿਚ ਆਏ ਕਈ ਸੰਤ ਭੀ ਇਹ ਕਹਿੰਦੇ ਰਹਿੰਦੇ ਹਨ ਕਿ ਉਹ ਮੇਰਾ ਵੈਰੀ ਹੈ, ਉਹ ਮਿਤਰ ਹੈ ਪਰ ਜੋ ਸੱਚੇ ਸਾਧੂ ਹਨ ਉਹ ਸੰਸਾਰ ਨੂੰ ਸਮਝਾਉਂਦੇ ਹਨ -

**ਵਵਾ ਵੈਰੂ ਨ ਕਰੀਐ ਕਾਹੂ ॥
ਘਟ ਘਟ ਅੰਤਰਿ ਬ੍ਰਹਮ ਸਮਾਹੂ ॥**

ਪੰਨਾ

- 259

ਮੰਨ ਲਓ ਗੁਰੂ ਗ੍ਰੰਥ ਸਾਹਿਬ ਜੀ ਦੀ ਗੱਲ। ਮਹਾਰਾਜ਼ ਜੀ ਨੂੰ ਕਹੋ ਕਿ ਸੱਚੇ ਪਾਤਸ਼ਾਹ! ਮੈਂ ਨਹੀਂ ਅੱਜ ਤੋਂ ਕਿਸੇ ਨਾਲ ਵੈਰ ਕਰਦਾ ਕਿਉਂਕਿ ਤੇਰਾ ਫੁਰਮਾਨ ਹੈ। ਇਸੇ ਤਰ੍ਹਾਂ ਨਾਲ ਬਾਣੀ ਸਮਝਾਉਂਦੀ ਹੈ -

**ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥
ਦੇਹੀ ਰੋਗੁ ਨ ਲਗਈ ਪਲੈ ਸਭ ਕਿਛੁ ਪਾਇ ॥**

ਪੰਨਾ - 1381

ਦੋਵੇਂ ਗੱਲਾਂ ਮੰਨ ਲਓ - ਬੁਰੇ ਦਾ ਭਲਾ ਵੀ ਕਰੋ ਤੇ ਗੁੱਸਾ ਵੀ ਮਨ ਵਿਚ ਨਾ ਹੰਢਾਇ। ਇਹ ਤਾਂ ਬਚਨ ਗੁਰੂ ਮਹਾਰਾਜ਼ ਜੀ ਦੇ ਹਨ ਨਾ। ਅਸੀਂ ਆਪਣੀ ਅਕਲ ਦੇ ਸਿੱਖ ਹਾਂ, ਅਸੀਂ ਕਹਿੰਦੇ ਹਾਂ ਕਿ ਫਲਾਣੀ ਕੌਮ ਨੇ ਅਸਾਡੇ ਨਾਲ ਬੁਰਾ ਕਰਿਆ, ਫਲਾਣੇ ਪਾਰਟੀ ਨੇ ਸਾਡੇ ਨਾਲ ਬੁਰਾ ਕਰਿਆ, ਫਲਾਣੇ ਅਫਸਰ ਨੇ ਮੇਰੇ ਨਾਲ ਬੁਰਾ ਕਰਿਆ। ਅਸੀਂ ਤਾਂ ਹਟ ਨਹੀਂ ਸਕਦੇ ਇਹ ਗੱਲ ਕਹਿਣ ਤੋਂ, ਕਿਉਂਕਿ ਉਹ ਸਚਮੁਚ ਹੀ ਬੁਰਾ ਕਰਦੇ ਹਨ। ਪਰ ਸਤਿਗੁਰੂ ਜੀ! ਤੂੰ ਤਾਂ ਕਹਿੰਦਾ ਹੈਂ ਕਿ ਬੁਰੇ ਦਾ ਭਲਾ ਕਰੋ। ਜੇ ਮੈਂ ਭਲਾ ਕਰਨ ਲਗਿਆ ਤਾਂ ਮੈਂ ਸਾਰੇ ਸੰਸਾਰ ਵਿਚ ਇਕੱਲਾ ਹੀ ਹੋਇਆ ਨਾ, ਕਿਉਂਕਿ ਸਾਰੀ ਦੁਨੀਆਂ ਬੁਰੇ ਨਾਲ ਇਹ ਵਰਤਾਇ ਕਰਦੀ ਹੈ ਕਿ ਜੇ ਕਿਸੇ ਨੇ ਇੱਟ ਮਾਰੀ ਹੈ ਤਾਂ ਪੱਥਰ ਤਾਂ ਜ਼ਰੂਰ ਮਾਰ ਕੇ ਜਵਾਬ ਦਿੰਦੀ ਹੈ ਤਾਂ ਕਿ ਉਹਨੂੰ ਸੁਰਤ ਆ ਜਾਵੇ। ਹੁਣ ਅਸੀਂ ਤੇਰੀ ਬਾਣੀ ਕਿਵੇਂ ਮੰਨੀਏ? ਭਲਾ ਕਰਨਾ ਤਾਂ ਇਕ ਪਾਸੇ ਰਿਹਾ, ਜੇ ਅਸੀਂ ਬੁਰੇ ਦਾ ਬੁਰਾ ਨਾ ਵੀ ਕਰੀਏ, ਤਾਂ ਵੀ ਕੁਝ ਨਾ ਕੁਝ ਗੱਲ ਹੋ ਸਕਦੀ ਹੈ। ਸੋ ਸਾਧਸੰਗਤ ਜੀ! ਅਸੀਂ ਆਪਣੇ ਮਨ ਦੇ ਸਿੱਖ ਹਾਂ, ਗੁਰੂ ਦੇ ਨਹੀਂ। ਇਸ ਕਰਕੇ ਸਾਨੂੰ ਮਨਮੁਖ ਹੋਣ ਦੇ ਨਾਤੇ ਦੁਖਾਂ ਦਾ ਸਾਮ੍ਰਾਣ ਕਰਨਾ ਪੈ ਰਿਹਾ ਹੈ। ਜਿਵੇਂ ਕਿ -

**ਮਨਮੁਖ ਦੁਖ ਕਾ ਖੇਤੁ ਹੈ ਦੁਖ ਬੀਜੇ ਦੁਖ ਖਾਇ ॥
ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥**

ਪੰਨਾ - 947

**ਮਨਮੁਖਿ ਆਵੈ ਮਨਮੁਖਿ ਜਾਵੈ ॥
ਮਨਮੁਖਿ ਫਿਰਿ ਫਿਰਿ ਚੌਟਾ ਖਾਵੈ ॥**

**ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪ ਨ
ਮਾਸਾ ਹੈ॥**

ਪੰਨਾ - 1073

ਸੋ ਸਾਧਸੰਗਤ ਜੀ! ਜੋ ਮੈਂ ਬੇਨਤੀਆਂ ਕੀਤੀਆਂ ਹਨ ਇਹਦੀ ਵਿਚਾਰ ਕਰੋ। ਅਸੀਂ ਹਰ ਰੋਜ਼ ਕਹਿੰਦੇ ਹਾਂ -

**ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣਾ ਸਰਬੱਤ ਕਾ
ਭਲਾ।**

ਪਰ ਅਸਾਡਾ ਜੋ ਵਰਤ ਵਿਹਾਰ ਹੈ ਉਹ ਇਸ ਸਿਧਾਂਤ ਤੋਂ ਬਿਲਕੁਲ ਹੀ ਵਿਪਰੀਤ ਹੈ। ਜਿਹੜੇ ਬੰਦੇ ਸਾਨੂੰ ਦੁਖ ਦਿੰਦੇ ਹਨ, ਅਸਾਡੀ ਤਰੱਕੀ ਦੀ ਰਾਹ ਤੇ ਰੁਕਾਵਟਾਂ ਪਾਉਂਦੇ ਹਨ, ਹੋ ਗੁਰੂ ਮਹਾਰਾਜ! ਤੇਰੇ ਹਜ਼ੂਰ ਕਿਵੇਂ ਕਹਿ ਦੇਈਏ ਕਿ ‘ਤੇਰੇ ਭਾਣੇ ਸਰਬੱਤ ਕਾ ਭਲਾ’ ਹੋ ਪਾਤਸ਼ਾਹ! ਤੇਰੇ ਬਚਨ ਬਹੁਤ ਕਰੜੇ ਹਨ। ਅਸੀਂ ਗੁਰੂ ਤਾਂ ਤੈਨੂੰ ਮੰਨ ਲਿਆ ਹੈ, ਮੱਥੇ ਵੀ ਟੇਕਦੇ ਹਾਂ, ਅੰਮ੍ਰਿਤ ਵੀ ਛਕ ਲੈਂਦੇ ਹਾਂ, ਬਾਣੀ ਵੀ ਪੜ੍ਹਦੇ ਹਾਂ ਪਰ ਮੰਨਣ ਦੀ ਗੱਲ ਨਾ ਆਖੋ, ਕਰ ਲੈਣ ਦਿਓ ਸਾਨੂੰ ਆਪਣੀ ਮਰਜ਼ੀ। ਸਾਧਸੰਗਤ ਜੀ! ਆਪ ਹੀ ਵਿਚਾਰੋ ਫੇਰ ਅਸੀਂ ਗੁਰੂ ਨਾਲ ਪਿਆਰ ਕਿਵੇਂ ਕਰਾਂਗੇ ਜਦੋਂ ਅਸੀਂ ਉਸਦੀ ਗੱਲ ਹੀ ਮੰਨਣ ਨੂੰ ਤਿਆਰ ਨਹੀਂ ਹਾਂ?

ਕਲੁ ਪਰਸੋਂ ਮੈਂ ਅਖਬਾਰ ਵਿਚ ਪਤ੍ਰੀਆ ਕਿ ਗੁਰਦੁਆਰੇ ਵਿਚ ਚੋਣਾਂ ਹੋਣੀਆਂ ਸੀ, ਦੇਵੇਂ ਧਿਰਾਂ ਆਪਸ ਵਿਚ ਲੜ ਪਈਆਂ। ਗੁਰੂ ਗ੍ਰੰਥ ਸਾਹਿਬ ਜੀ ਦੇ ਸਾਮ੍ਰਾਣੇ ਦਸਤਾਰਾਂ ਲਾਹ ਦਿਤੀਆਂ ਇਕ ਦੂਜੇ ਦੀਆਂ, ਲਾਉਡ ਸਪੀਕਰ ਚੁਕ ਕੇ ਇਕ ਦੂਸਰੇ ਦੇ ਮਾਰੇ। ਪੁਲਿਸ ਨੇ ਆ ਕੇ ਮਸਾਂ ਕਾਬੂ ਪਾਇਆ। ਫੇਰ ਕਹਿੰਦੇ ਕੀ ਹਨ? ਇਹ ਸੁਣੋ। ਕਹਿੰਦੇ ਹਨ ਕਿ ਪੁਲਿਸ ਜੁੜੀਆਂ ਸਣੇ ਗੁਰਦੁਆਰੇ ਵਿਚ ਆ ਗਈ, ਬੇਅਦਬੀ ਕਰ ਦਿਤੀ। ਪਿਆਰਿਓ! ਬੇਅਦਬੀ ਤਾਂ ਤੁਸੀਂ ਕੀਤੀ ਹੈ ਜਿਨ੍ਹਾਂ ਨੇ ਇਕ ਦੂਜੇ ਨੂੰ ਗਾਲ੍ਹੂਂ ਕੱਢੀਆਂ, ਦਸਤਾਰਾਂ ਲਾਹ ਦਿਤੀਆਂ, ਤਲਵਾਰਾਂ ਚਲਾਈਆਂ; ਪੁਲਿਸ ਨੇ ਤਾਂ ਤੁਹਾਨੂੰ ਬਚਾਇਆ ਹੈ। ਇਹ ਹਾਲ ਹੈ ਅਸਾਡੀ ਸਿੱਖੀ ਦਾ, ਸਿੱਖ ਅਸੀਂ ਪੁਰੇ ਹਾਂ। ਕੀ ਹੋ ਗਿਆ ਇਨ੍ਹਾਂ ਸਿੱਖਾਂ ਨੂੰ, ਗੁਰੂ ਗ੍ਰੰਥ ਸਾਹਿਬ ਜੀ ਨੂੰ ਇਕ ਪੋਥੀ ਤੋਂ ਵੱਧ ਨਹੀਂ ਸਮਝਦੇ। ਜੇ ਕਈ ਕਹਿ ਦੇਵੇਂ ਕਿ ਗੁਰੂ ਗ੍ਰੰਥ ਸਾਹਿਬ ਜੀ ਗੁਰੂ ਨਹੀਂ ਤਾਂ ਲੜਨ ਮਰਨ ਨੂੰ ਤਿਆਰ ਹੋ ਜਾਂਦੇ ਹਨ। ਇਹ ਹੈ ਅਸਾਡਾ ਹਾਲ, ਇਹ ਹੈ ਸਾਡੀ ਰੂਹਾਨੀਅਤ। ਸੋ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਜਬ ਧਾਰੇ ਕੌਥੂ ਬੈਗੀ ਮੀਤ॥
ਜਬ ਲਗੁ ਨਿਹਚਲ ਨਾਹੀ ਚੀਤ॥**

ਪੰਨਾ

- 278

ਨਿਸ਼ਚਲ ਚਿਤ ਨਹੀਂ ਹੁੰਦਾ, ਅਸਥਿਰ ਬੁੱਧੀ ਦੀ ਪ੍ਰਾਪਤੀ ਨਹੀਂ ਹੁੰਦੀ; ਜਿਸਨੂੰ ਇਹ ਪ੍ਰਾਪਤ ਹੋ ਜਾਂਦੀ ਹੈ ਉਸ ਦੀਆਂ ਨਿਸ਼ਾਨੀਆਂ ਬਾਣੀ ਵਿਚ ਲਿਖੀਆਂ ਹੋਈਆਂ ਹਨ -

**ਜੋ ਨਕੁ ਦੁਖ ਮੈ ਦੁਖੁ ਨਹੀਂ ਮਾਨੈ॥
ਸੁਖ ਸਨੇਹੁ ਅਰੁ ਭੈ ਨਹੀਂ ਜਾ ਕੇ ਕੰਚਨ ਮਾਟੀ ਮਾਨੈ॥
ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੌਹੁ
ਅਭਿਮਾਨਾ॥**

ਹਰਖ ਸੋਗ ਤੇ ਰਹੈ ਨਿਆਰਥੁ ਨਾਹਿ ਮਾਨ ਅਪਮਾਨਾ॥
 ਆਸਾ ਮਨਸਾ ਸਗਲ ਤਿਆਰੀ ਜਗ ਤੇ ਰਹੈ ਨਿਰਾਸਾ॥
 ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ
 ਨਿਵਾਸਾ॥

ਪੰਨਾ - 275

ਜਿਸ ਦੀ ਇਹ ਅਵਸਥਾ ਹੋ ਗਈ, ਉਸਨੂੰ ਸਮਤਾ ਵਾਲੀ ਬਿਰਤੀ
 ਪ੍ਰਾਪਤ ਹੋ ਗਈ, ਉਸਨੂੰ ਹਰਖ ਤੇ ਸੋਗ ਇਕੋ ਜਿਹਾ ਪ੍ਰਤੀਤ ਹੋਣ ਲਗ
 ਗਿਆ -

ਤੈਸਾ ਹਰਖੁ ਤੈਸਾ ਉਸੁ ਸੋਗੁ॥
ਸਦਾ ਅਨੰਦੁ ਤਹ ਨਹੀ ਬਿਚਗੁ॥

- 275

ਇਸ ਅਵਸਥਾ ਤੇ, ਜਿਸਨੂੰ ਨਿਸ਼ਚਲ ਚਿਤ ਦੀ ਅਵਸਥਾ ਕਹਿੰਦੇ
 ਹਨ, ਪਹੁੰਚਣ ਲਈ ਗੁਰਬਾਣੀ ਵਿਚ ਦੱਸੀਆਂ ਹੋਈਆਂ ਰਹਿਤਾਂ ਰਖਣੀਆਂ
 ਪੈਂਦੀਆਂ ਹਨ। ਗੁਰਬਾਣੀ ਦੇ ਦਸੇ ਹੋਏ ਉਪਦੇਸ਼ਾਂ ਦੇ ਮੁਤਾਬਿਕ ਮੁਸ਼ਕਤਾਂ
 ਘਾਲਣੀਆਂ ਪੈਂਦੀਆਂ ਹਨ। ਹਠ ਨਾਲ ਨਿਸ਼ਚਲ ਚਿਤ ਦੀ ਪ੍ਰਾਪਤੀ ਨਹੀਂ
 ਹੁੰਦੀ। ਜਿੰਨੀ ਦੇਰ ਤੱਕ ਵੈਗੀ ਵੀ ਲਗਦੇ ਹਨ, ਮਿਤਰ ਵੀ ਲਗਦੇ ਹਨ,
 ਆਪਣੇ ਵੀ ਲਗਦੇ ਹਨ, ਬੇਗਾਨੇ ਵੀ ਲਗਦੇ ਹਨ ਓਨਾਂ ਚਿਰ ਇਸਨੂੰ
 ਪ੍ਰਾਪਤੀ ਨਹੀਂ ਹੋਣੀ। ਜਦੋਂ ਨਿਸ਼ਚਲ ਚਿਤ ਦੀ ਪ੍ਰਾਪਤੀ ਹੋ ਗਈ, ਇਹਦੇ
 ਅੰਦਰੋਂ ਝਰਨਾਟਾਂ ਦਿੰਦੀ ਅਵਾਜ਼ ਨਿਕਲੇਗੀ -

ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਕਾ
ਭਲਾ॥

ਵਾਹਿਗੁਰੂ ਜੀ! ਭਲਾ ਕਰ ਸਾਰਿਆਂ ਦਾ, ਸਾਰਿਆਂ ਦਾ ਭਲਾ ਕਰ
 - ਜਿਹੜੇ ਮੈਨੂੰ ਇੱਟਾਂ, ਵੱਟੇ ਮਾਰਦੇ ਨੇ, ਉਨ੍ਹਾਂ ਦਾ ਵੀ ਭਲਾ, ਉਨ੍ਹਾਂ ਦੀ
 ਬੁੱਧੀ ਠੀਕ ਕਰ, ਉਹ ਭੂਲੇ ਹੋਏ ਬੰਦੇ ਨੇ।

ਇਥੇ ਇਕ ਮੈਂ ਕਥਾ ਆਪ ਨੂੰ ਸੁਣਾਉਂਦਾ ਹਾਂ ਕਿ ਇਕ ਬਹੁਤ ਵੱਡੇ
 ਸੰਤ, ਇਸਲਾਮ ਨਾਲ ਸਬੰਧ ਰੱਖਣ ਵਾਲੇ ਬਗਦਾਦ ਵਿਚ ਹੋਏ ਹਨ ਜਿਨ੍ਹਾਂ
 ਦਾ ਨਾਮ ਮਨਸੂਰ ਸੀ। ਜਦੋਂ ਉਨ੍ਹਾਂ ਨੂੰ ਗਿਆਨ ਦਾ ਪੂਰਾ ਝਲਕਾਰਾ
 ਵਜਿਆ, ਦੌਤ ਦਾ ਨਾਸ਼ ਹੋ ਗਿਆ ਤਾਂ ਉਨ੍ਹਾਂ ਨੇ ਸਤਿ ਦੀ ਪਛਾਣ ਕਰਕੇ
 ‘ਅਨਹਲ ਹਕ ਬਗੋ’ ਇਹ ਕਹਿਣਾ ਸ਼ੁਰੂ ਕਰ ਦਿਤਾ ਕਿ ਇਥੇ ਵਾਹਿਗੁਰੂ
 ਤੋਂ ਬਗੈਰ ਹੋਰ ਕੋਈ ਨਹੀਂ ਹੈ। ਇਸ ਬਚਨ ਨੂੰ ਕੱਟੜਾਂ ਨੇ ਸੁਣ ਕੇ ਬਹੁਤ
 ਬੁਗ ਮਨਾਇਆ। ਉਸ ਸੰਤ ਦੀ ਰਾਜ ਦਰਬਾਰ ਵਿਚ ਪੇਸ਼ੀ ਹੋਈ ਅਤੇ ਹੁਕਮ
 ਇਹ ਲਗਿਆ ਕਿ ਇਸਨੂੰ ਸੂਲੀ ਉਪਰ ਚਾੜ੍ਹ ਦੇਵੇ ਤੇ ਇਸਦੇ ਹੱਥ ਪੈਰ
 ਕੱਟ ਦੇਵੋ। ਉਸ ਸੰਤ ਦੇ ਜਦੋਂ ਪੈਰ ਕੱਟ ਦਿਤੇ ਗਏ, ਸੂਲੀ ਉਪਰ ਟੰਗਣ
 ਲਈ ਤਿਆਰ ਕਰ ਲਿਆ, ਉਸਨੇ ਕਿਹਾ ਮੇਰੇ ਹੱਥ ਨਾ ਕੱਟੋ, ਮੈਨੂੰ ਦੁਆ
 ਕਰ ਲੈਣ ਦਿਓ। ਉਸ ਨੇ ਦੋਵੇਂ ਹੱਥ ਇਕੱਠੇ ਕਰਕੇ ਦੁਆ ਕੀਤੀ ਅਤੇ
 ਕਿਹਾ, “ਹੋ ਅੱਲਾਹ ਤਾਲਾ! ਇਹ ਤੇਰੇ ਬੰਦੇ ਸੱਚ ਦੀ ਪਛਾਣ ਨਹੀਂ ਕਰ
 ਸਕਦੇ, ਇਹ ਭੂਲੇ ਹੋਏ ਹਨ, ਤੂੰ ਇਨ੍ਹਾਂ ਸਾਰਿਆਂ ਦਾ ਭਲਾ ਕਰੋਂ। ਫਿਰ
 ਆਪਣੇ ਮੁਰੀਦ ਨੂੰ ਕਹਿਣ ਲੱਗੇ ਕਿ ਐ ਮੁਰੀਦ! ਜਦੋਂ ਮੇਰੇ ਸਰੀਰ ਵਿਚੋਂ

ਰੂਹ ਨਿਕਲ ਜਾਵੇਗੀ ਤਾਂ ਇਨ੍ਹਾਂ ਨੇ ਮੇਰੇ ਸਰੀਰ ਨੂੰ ਕਬਰ ਵਿਚ ਨਹੀਂ
ਦਬਾਉਣਾ, ਉਸਦੀ ਥਾਂ ਇਨ੍ਹਾਂ ਨੇ ਮੈਨੂੰ ਅੱਗ ਵਿਚ ਜਾਲਣਾ ਹੈ, ਮੇਰੀ
ਰਾਖ ਇਨ੍ਹਾਂ ਨੇ ਬਗਦਾਦ ਦੇ ਨਾਲ ਚਲਦੇ ਦਰਿਆ ਵਿਚ ਸੁਟ ਦੇਣੀ ਹੈ।
ਦਰਿਆਵਾਂ ਦੇ ਫ਼ਰਜ਼ਤੇ ਖਵਾਜ਼ਾ ਖਿਜਰ ਨੇ ਇਨ੍ਹਾਂ ਦੀਆਂ ਕਰਤੂਤਾਂ ਦੇਖ
ਕੇ ਨਰਾਜ਼ ਹੋ ਜਾਣਾ ਹੈ ਅਤੇ ਦਰਿਆ ਨੇ ਐਡਾ ਉਚਾ ਉਛਾਲਾ ਮਾਰਨਾ
ਹੈ ਕਿ ਸਾਰੇ ਬਗਦਾਦ ਦੇ ਘਰ ਢਾਹ ਦੇਵੇਗਾ। ਉਨ੍ਹਾਂ ਲੋਕਾਂ ਦਾ ਕੋਈ
ਕਸੂਰ ਨਹੀਂ ਹੈ। ਤੂੰ ਇਸ ਤਰ੍ਹਾਂ ਕਰੀਂ, ਮੇਰੀ ਗੋਦੜੀ ਚੁੱਕ ਕੇ ਦਰਿਆ ਨੂੰ
ਵਿਖਾ ਦੇਵੀਂ ਅਤੇ ਖਵਾਜ਼ਾ ਖਿਜਰ ਜੀ ਸ਼ਾਂਤ ਹੋ ਜਾਣਗੇ ਤੇ ਇਹ ਸਾਰਾ
ਸ਼ਹਿਰ ਸੰਤਾਪ ਦਾ ਫਲ ਭੋਗਣ ਤੋਂ ਬਚ ਜਾਵੇਗਾ।” ਇਹ ਹੋਇਆ ਕਰਦੇ
ਹਨ ਦਰਵੇਸ਼ ਤੇ ਉਨ੍ਹਾਂ ਦੇ ਖਿਆਲ। ਸਿਰਫ ਏਸੇ ਪੱਧਰ ਦੇ ਦਰਵੇਸ਼ ਧੁਰ
ਹਿਰਦੇ ਤੋਂ ਕਹਿ ਸਕਦੇ ਹਨ ਕਿ -

**ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਕਾ
ਭਲਾ।**

ਇਹ ਸੰਸਾਰ ਦਾ ਬੁਰਾ ਨਹੀਂ ਮੰਗਦੇ ਤੇ ਸਚਮੁਚ ਬੁਰਿਆਂ ਦਾ ਭਲਾ
ਕਰਦੇ ਹਨ। ਸੋ ਇਸ ਵਾਸਤੇ ਸਾਧਸੰਗਤ ਜੀ ਬੇਨਤੀ ਕਰਦੇ ਹਨ ਕਿ -

**ਗਾਵਿਆ ਸੁਣਿਆ ਤਿਨ ਕਾ ਹਰਿ ਬਾਇ ਪਾਵੈ
ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ॥**

ਪੰਨਾ - 669

ਕਈ ਵਾਰੀ ਮੈਂ ਆਪ ਦੇ ਚਰਨਾਂ ਵਿਚ ਬੇਨਤੀ ਕੀਤੀ ਹੈ ਕਿ ਭਾਈ
ਕੀਰਤੀਏ ਦਾ ਪਿਤਾ ਇਸ ਕਰਕੇ ਰਿੱਛ ਦੀ ਜੂਨੀ ਵਿਚ ਗਿਆ ਕਿ ਉਸਨੇ
ਇਕ ਗੁਰਸਿੱਖ ਨੂੰ ਬਹੁਤ ਹੀ ਫਿਕੇ ਬੌਲ ਬੌਲੇ ਸਨ ਜਿਸ ਦੇ ਫਲਸਰਪ ਇਸ
ਸਿੱਖ ਨੂੰ, ਜੋ ਗੁਰੂ ਨੌਵੇਂ ਪਾਤਸ਼ਾਹ ਜੀ ਦਾ ਚੌਰ ਬਰਦਾਰ ਸੀ, ਰਿੱਛ ਦੀ
ਜੂਨੀ ਵਿਚ ਜਾਣਾ ਪਿਆ ਜਿਸਨੂੰ ਗੁਰੂ ਦਸ਼ਮੇਸ਼ ਪਿਤਾ ਜੀ ਨੇ ਰਿੱਛ ਦੀ
ਜੂਨੀ ਚੌਂ ਕੱਢ ਕੇ ਆਪਣੇ ਲੋਕ ਵਿਚ ਭੇਜਿਆ। ਇਹ ਕਿਉਂ ਹੋਇਆ,
ਕਿਉਂਕਿ ਉਸਨੇ ਗੁਰੂ ਦੇ ਬਚਨ -

**ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ॥
ਫਿਕੈ ਫਿਕਾ ਸਦੀਐ ਫਿਕੈ ਫਿਕੀ ਸੋਇ॥
ਫਿਕਾ ਦਰਗਹ ਸਟੀਐ ਮੁਹਿ ਬੁਕਾ ਫਿਕੈ ਪਾਇ॥
ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ॥**
ਪੰਨਾ - 473

ਨੂੰ ਅੰਦਰੋਂ ਨਹੀਂ ਮੰਨਿਆ ਸੀ। ਗੁਰੂ ਦੀ ਬਾਣੀ ਕਮਾ ਕੇ ਜਿਸ ਤਰ੍ਹਾਂ ਨਾਲ
ਕਿ ਗੁਰੂ ਮਹਾਰਾਜ ਜੀ ਦਾ ਉਪਦੇਸ਼ ਹੈ -

**ਗੁਰ ਸਤਿਗੁਰ ਕਾ ਜੋ ਸਿਖੁ ਅਖਾਏ
ਸੁ ਭਲਕੇ ਉਠਿ ਹਰਿ ਨਾਮੁ ਧਿਆਵੈ॥
ਉਦਮੁ ਕਰੇ ਭਲਕੇ ਪਰਭਾਤੀ**

ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ॥
 ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ
 ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ॥
 ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ
 ਬਹਦਿਆ ਉਠਦਿਆ ਹਰਿ ਨਾਮੁ ਧਿਆਵੈ॥
 ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ
 ਸੋ ਗੁਰਸਿੱਖ ਗੁਰੂ ਮਨਿ ਭਾਵੈ॥
ਪੰਨਾ - 306

ਗੁਰਸਿੱਖ ਬਾਣੀ ਦੀ ਕਮਾਈ ਕਰਦਿਆਂ ਹੋਇਆਂ ਅਭੇਦ ਅਵਸਥਾ ਵਿਚ
 ਆਪਣਾ ਆਪਾ ਗੁਰੂ ਵਿਚ ਲੀਨ ਕਰ ਦਿੰਦਾ ਹੈ ਜਾਂ ਐਉਂ ਸਮੱਝੇ ਵਾਹਿਗੁਰੂ
 ਦਾ ਰੂਪ ਹੀ ਹੋ ਜਾਂਦਾ ਹੈ, ਉਸਦੀ ਰਸਨਾ ਉਪਰ ਵਾਹਿਗੁਰੂ ਜੀ ਹੀ ਬੋਲਦੂ
 ਹਨ। ਜੋ ਵੀ ਉਹ ਬਚਨ ਕਰਦਾ ਹੈ ਉਹ ਪੂਰਾ ਹੋ ਜਾਂਦਿਆ ਕਰਦਾ ਹੈ।
 ਇਕ ਗੁਰਸਿੱਖ ਦਾ ਜ਼ਿਕਰ ਇਤਿਹਾਸ ਵਿਚ ਆਉਂਦਾ ਹੈ ਜਿਨ੍ਹਾਂ ਦਾ ਨਾਮ
 ਭਾਈ ਗੋਦੜੀਆ ਸੀ, ਉਹ ਭਾਈ ਗਉਰੇ ਦੇ ਪਾਸ ਘੋੜਿਆਂ ਲਈ ਦਾਣਾ
 ਪੀਸਿਆ ਕਰਦੇ ਸਨ ਅਤੇ ਸ਼ਾਸ-ਸ਼ਾਸ ਵਾਹਿਗੁਰੂ ਜੀ ਦਾ ਨਾਮ ਜਪਦੇ,
 ਸਦਾ ਹੀ ਵਾਹਿਗੁਰੂ ਜੀ ਵਿਚ ਆਪਣੀ ਬਿਰਤੀ ਲੀਨ ਰਖਦੇ ਸਨ। ਭਾਈ
 ਗਉਰੇ ਦੇ ਨੌਕਰ ਤੋਂ ਕੋਈ ਕੰਮ ਵਿਗੜ ਗਿਆ, ਭਾਈ ਗਉਰੇ ਨੇ ਉਸ
 ਨੂੰ ਬੁਲਾਇਆ ਤੇ ਹੰਟਰ ਮਾਰਨੇ ਸ਼ੁਰੂ ਕਰ ਦਿਤੇ। ਜਦੋਂ ਭਾਈ ਗੋਦੜੀਆ
 ਜੀ ਨੇ ਉਸ ਦਾ ਰੋਣਾ-ਕੁਰਲਾਣਾ ਸੁਣਿਆ ਤਾਂ ਮਨ ਦ੍ਰਵ ਗਿਆ ਤਾਂ
 ਉਨ੍ਹਾਂ ਨੇ ਉਚੀ ਅਵਾਜ਼ ਵਿਚ ਕਿਹਾ, “ਓ ਭਾਈ ਗਉਰੇ! ਓ ਭਾਈ ਗਉਰੇ!
 ਤੂੰ ਇਸਨੂੰ ਕਿਉਂ ਮਾਰਦਾ ਹੈਂ, ਇਸਨੂੰ ਨਾ ਮਾਰ!” ਭਾਈ ਗਉਰਾ ਜੋ ਕ੍ਰੋਧ
 ਵਿਚ ਆਇਆ ਹੋਇਆ ਸੀ, ਨੇ ਕਿਹਾ, ਕਿ ਬਾਬਾ! ਤੂੰ ਆਪਣੀ ਚੱਕੀ
 ਪੀਹੀ ਜਾਹ, ਤੈਨੂੰ ਰਾਜ ਦੇ ਕੰਮਾਂ ਦਾ ਕੀ ਪਤਾ? ਉਨ੍ਹਾਂ ਦੇ ਮੁਖ 'ਚੋਂ
 ਸਹਿਜ ਸੁਭਾਅ ਹੀ ਨਿਕਲ ਗਿਆ, “ਕਿਉਂ ਆਫਰਿਆ ਹੈਂ ਭਾਈ ਗਉਰਾ?
 ਆਫਰਨ ਨਾਲ ਤਾਂ ਦੁਖ ਹੀ ਮਿਲਦਾ ਹੈ।” ਬੋੜੀ ਦੇਰ ਬਾਦ ਭਾਈ ਗਉਰੇ
 ਦਾ ਪੇਟ ਆਫਰਨਾ ਸ਼ੁਰੂ ਹੋ ਗਿਆ, ਧਰਤੀ ਤੇ ਲਿਟਣ ਲਗ ਗਿਆ। ਤਾਂ
 ਨਾਲਦਿਆਂ ਨੂੰ ਕਹਿਣ ਲੱਗਿਆ ਕਿ ਭਾਈ ਗੋਦੜੀਆ ਦੀ ਜਾ ਕੇ ਮਿਨਤ
 ਕਰੋ, ਮੇਰੇ ਵਲੋਂ ਜਾ ਕੇ ਉਸ ਤੋਂ ਮਾਫ਼ੀ ਮੰਗੋ। ਬਾਬਾ ਜੀ ਨੇ ਉਨ੍ਹਾਂ ਦੀ
 ਦੀਨ ਦਸ਼ਾ ਦੇਖ ਕੇ, ਜਿਸ ਚੱਕੀ ਵਿਚ ਆਟਾ ਪੀਸ ਰਹੇ ਸਨ ਉਥੋਂ ਇਕ
 ਚੁਟਕੀ ਆਟੇ ਦੀ ਚੁਟਕੀ ਤੇ ਕਿਹਾ ਕਿ ਲਓ, ਇਸਨੂੰ ਗੁੜ ਵਿਚ ਮਿਲਾ
 ਕੇ ਦੇ ਦਿਓ। ਉਹ ਚੁਟਕੀ ਆਟੇ ਦੀ ਗੁੜ ਵਿਚ ਮਿਲਾ ਕੇ ਦਿਤੀ ਤਾਂ
 ਭਾਈ ਗਉਰਾ ਰਾਜੀ ਹੋ ਗਿਆ। ਉਸਨੇ ਕਿਹਾ, “ਭਾਈ ਗੋਦੜੀਏ ਦਾ ਬਚਨ
 ਤਾਂ ਸਤਿ ਹੁੰਦਾ ਹੈ, ਕਿਉਂ ਕਿਸੇ ਦਿਨ ਇਹ ਨਾ ਕਹਿ ਦੇਣ ਕਿ ਤੇਰੇ ਘੜੇ
 ਮਰ ਜਾਣਗੇ, ਜਾਂ ਕੋਈ ਹੋਰ ਬਚਨ ਨਾ ਕਰ ਦੇਣ!” ਇਸ ਡਰ ਤੋਂ ਉਸਨੇ
 ਭਾਈ ਗੋਦੜੀਆ ਜੀ ਨੂੰ ਸਿਰੋਪਾ ਦੇ ਕੇ ਵਿਦਾ ਕਰ ਦਿਤਾ।

ਭਾਈ ਗੋਦੜੀਆ ਜੀ ਆਪਣੇ ਘਰ ਆ ਗਏ, ਉਥੇ ਬੱਚੇ ਮਿਲੇ, ਇਕ
 ਦੂਜੇ ਨੂੰ ਕਹਿਣ ਲੱਗੇ ਕਿ ਚੰਗਾ ਹੋ ਗਿਆ ਬੁੱਢਾ ਵਾਪਸ ਆ ਗਿਆ।
 ਸਾਧਸੰਗਤ ਜੀ! ਪੂਰੀ ਤਰ੍ਹਾਂ ਨਾਲ ਸਮਝ ਲਓ ਕਿ ਸਾਂਧੂ ਕਿੱਡਾ ਭੀ ਵੱਡਾ

ਬਣ ਜਾਵੇ, ਉਸਦੇ ਬੱਚਿਆਂ ਨੂੰ ਕਦੇ ਵੀ ਯਕੀਨ ਨਹੀਂ ਆਇਆ ਕਰਦਾ ਅਤੇ ਉਹ ਉਸਦਾ ਯਥਾਯੋਗ ਆਦਰ ਨਹੀਂ ਕਰਿਆ ਕਰਦੇ। ਜਿਸ ਕਰਕੇ ਉਹ ਰੁਹਾਨੀ ਬਰਕਤਾਂ ਤੋਂ, ਜੋ ਸੁਤੇ ਸਿਧ ਹੀ ਉਸਦੀ ਸੇਵਾ ਵਿਚੋਂ ਮਿਲਦੀਆਂ ਹਨ ਉਨ੍ਹਾਂ ਨੂੰ ਪ੍ਰਾਪਤ ਕਰਨ ਤੋਂ ਬਿਲਭੁਲ ਹੀ ਖਾਲੀ ਰਹਿ ਜਾਂਦੇ ਹਨ। ਕਈ ਵਾਰੀ ਤਾਂ ਆਪਣੇ ਪਿਤਾ ਤੋਂ ਦੁਰਾਸੀਸ ਵੀ ਲੈ ਲਿਆ ਕਰਦੇ ਹਨ।

ਸੰਤ ਮਹਾਰਾਜ ਬਾਬਾ ਅਤਰ ਸਿੰਘ ਜੀ ਰੇਤੁ ਸਾਹਿਬ ਵਾਲੇ - ਆਪ ਨੇ ਘੋਰ ਤਪਸਿਆ ਕਰਕੇ ਸੁਤੇ ਸੰਸਾਰ ਨੂੰ ਜਗਾਇਆ ਅਤੇ ਗੁਰੂ ਦੇ ਲੜ ਲਾਇਆ। ਉਨ੍ਹਾਂ ਦੀ ਮਹਿਮਾ ਚਾਰਾਂ ਚੱਕਾਂ ਵਿਚ ਫੈਲ ਗਈ। ਮਹਾਰਾਜਾ ਪਟਿਆਲਾ ਵਰਗੇ ਉਨ੍ਹਾਂ ਦੇ ਦਰਸ਼ਨ ਕਰਨ ਆਏ, ਭੈਣੀ ਸਾਹਿਬ ਤੋਂ ਮਾਤਾਵਾਂ ਆਈਆਂ, ਉਨ੍ਹਾਂ ਨੂੰ ਨਾਮ ਰੰਗ ਲਈ ਹੋਰ ਅਸੀਸਾਂ ਦਿਤੀਆਂ। ਇਕ ਦਿਨ ਉਨ੍ਹਾਂ ਦਾ ਪੁੱਤਰ ਜੋ ਜੈਲਦਾਰ ਸੀ, ਇਕ ਬਲਦਾਂ ਦੀ ਜੋੜੀ ਬਹੁਤ ਹੀ ਪਿਆਰ ਨਾਲ ਉਸ ਨੇ ਖਰੀਦੀ। ਉਸਦੇ ਮਨ ਵਿਚ ਆਇਆ ਕਿ ਆਪਣੇ ਪਿਤਾ ਜੀ ਨੂੰ ਵਿਖਾ ਆਵਾਂ। ਉਸਦੀ ਮਾਤਾ ਨੇ ਕਿਹਾ ਕਿ ਬੇਟਾ! ਤੇਰੇ ਪਿਤਾ ਜੀ ਹੁਣ ਪੂਰਨ ਸੰਤ ਹਨ, ਤੂੰ ਉਨ੍ਹਾਂ ਦਾ ਪੁੱਤਰ ਹੋਣ ਦੇ ਨਾਤੇ ਉਨ੍ਹਾਂ ਦੀ ਮਹਿਮਾ ਨਹੀਂ ਜਾਣਦਾ, ਨਾ ਹੀ ਤੂੰ ਉਨ੍ਹਾਂ ਦੀ ਮਹਿਮਾ ਵਿਚ ਵਿਸ਼ਵਾਸ ਰਖਦਾ ਹੈ; ਤੇਰੇ ਭਾਣੇ ਤਾਂ ਐਉਂ ਹੈ ਕਿ ਲੋਕਾਂ ਨੂੰ ਅਕਲ ਨਹੀਂ, ਐਵੇਂ ਮੱਥੇ ਟੇਕਦੇ ਰਹਿੰਦੇ ਹਨ। ਬੇਟਾ! ਮੈਂ ਉਨ੍ਹਾਂ ਦੀ ਮਹਿਮਾ ਨੂੰ ਚੰਗੀ ਤਰ੍ਹਾਂ ਜਾਣਦੀ ਹਾਂ। ਐਸ ਵੇਲੇ ਉਨ੍ਹਾਂ ਦੀ ਰਸਨਾ ਤੇ ਗੁਰੂ ਨਾਨਕ ਦਾ ਵਾਸਾ ਹੈ ਜਿਸ ਬਾਰੇ ਐਸਾ ਫੁਰਮਾਨ ਹੈ -

ਧਾਰਨਾ - ਪ੍ਰਭ ਜੀ ਦਾ ਵਾਸਾ ਹੈ,
ਸੰਤਾਂ ਦੀ ਰਸਨਾ ਉਤੇ - 2, 2.
ਸੰਤਾਂ ਦੀ ਰਸਨਾ ਉਤੇ, - 2, 2.
ਪ੍ਰਭ ਜੀ ਦਾ ਵਾਸਾ ਹੈ,.....-2

ਪ੍ਰਭ ਜੀ ਬਸਹਿ ਸਾਧ ਕੀ ਰਸਨਾ॥ **ਪੰਨਾ**
- 263

ਤੂੰ ਪੂਰੇ ਅਦਬ ਨਾਲ ਜਾਈਂ ਅਤੇ ਕਿਸੇ ਗੱਲ ਵਿਚ ਬਹਿਸ ਨਾ ਕਰੀਂ ਕਿਉਂਕਿ ਤੇਰਾ ਬਚਪਨ ਤੋਂ ਹੀ ਸੁਭਾਅ ਹੈ ਤੂੰ ਆਪਣੇ ਪਿਤਾ ਦੇ ਅੱਗੇ ਪਹਿਲਾਂ ਭੀ ਬੋਲ ਪਿਆ ਕਰਦਾ ਸੀ। ਐਵੇਂ ਉਨ੍ਹਾਂ ਦੇ ਮੁਖ ਤੋਂ ਬਚਨ ਨਿਕਲ ਗਿਆ, ਉਹ ਝੱਟ ਹੀ ਪੂਰਾ ਹੋ ਜਾਣਾ ਹੈ। ਉਨ੍ਹਾਂ ਦਾ ਲੜਕਾ ਬੈਲ ਲੈ ਕੇ ਰੇਤੁ ਸਾਹਿਬ ਪਹੁੰਚਿਆ, ਪਿਤਾ ਜੀ ਨੂੰ ਵਿਖਾਏ, ਉਨ੍ਹਾਂ ਨੇ ਅਸੀਸ ਦਿਤੀ, ਬਲਦਾਂ ਨੂੰ ਥਾਪੀ ਦਿਤੀ। ਜਦੋਂ ਵਿਹਲੇ ਹੋ ਕੇ ਉਹ ਕੁਰਸੀ ਉਪਰ ਬੈਠ ਗਏ ਤਾਂ ਆਪਣੇ ਪੁੱਤਰ ਨੂੰ ਕਹਿਣ ਲੱਗੇ ਕਿ ਬੇਟਾ! ਤੂੰ ਜੈਲਦਾਰ ਹੈ, ਮੈਂ ਸੁਣਿਆ ਹੈ ਕਿ ਤੂੰ ਚਕੜੇ ਦੇ ਪੈਸੇ ਆਪ ਹੀ ਖਾ ਜਾਂਦਾ ਹੈਂ? ਐਨੀ ਗੱਲ ਸੁਣਦੇ ਹੀ ਆਪਣੀ ਮਾਂ ਦੇ ਬਚਨ ਇਕ ਦਮ ਭੁੱਲ ਗਿਆ ਤੇ ਕਹਿਣ ਲੱਗਿਆ ਕਿ ਪਿਤਾ ਜੀ! ਤੁਸੀਂ ਤਾਂ ਸਾਧ ਬਣ ਗਏ, ਦੁਨੀਆਂਦਾਰੀ ਛੱਡ ਦਿਤੀ, ਸਾਰੀਆਂ ਜ਼ਿੰਮੇਵਾਰੀਆਂ ਨੂੰ ਪਿੱਠ ਦੇ ਆਏ, ਹੁਣ

ਸਾਰੀ ਗੱਲ ਤਾਂ ਮੇਰੇ ਸਿਰ ਹੈ, ਤੁਹਾਨੂੰ ਕੀ ਪਤਾ ਹੈ ਕਿ ਮੇਰੇ ਪਾਸ ਕਿੰਨੇ ਅਫਸਰ ਆਉਂਦੇ ਹਨ, ਉਨ੍ਹਾਂ ਦਾ ਖਾਣ ਪੀਣ ਦਾ ਇੰਤਜ਼ਾਮ ਕਰਨਾ ਪੈਂਦਾ ਹੈ ਉਹ ਮੈਂ ਘਰ ਵਿਚੋਂ ਕਰ ਸਕਦਾ ਹਾਂ। ਉਹ ਤਾਂ ਚਕੋਤੇ ਦੀ ਰਕਮ ਵਿਚੋਂ ਹੀ ਹੋਣਾ ਹੈ। ਇਹ ਬੇਅਦਬੀ ਦੇ ਵਾਕ ਸਨ। ਮਹਾਂਪੁਰਸ਼ਾਂ ਦੇ ਮੁਖ ਤੋਂ ਸੁਭਾਵਿਕ ਹੀ ਨਿਕਲ ਗਿਆ -

ਵਢੀਅਹਿ ਹਥ ਦਲਾਲ ਕੇ ਮੁਸਫ਼ੀ ਏਹ ਕਰੋਇ॥ ਪੰਨਾ

- 472

ਇਹ ਕਹਿ ਕੇ ਆਪ ਚੁਪ ਹੋ ਗਏ, ਉਨ੍ਹਾਂ ਦਾ ਲੜਕਾ ਵੀ ਬਿਨਾਂ ਪਿਆਰ ਨਾਲ ਛੁਟੀ ਲਏ ਤੋਂ ਘਰ ਨੂੰ ਆ ਗਿਆ, ਸੰਤ ਪਿਤਾ ਦਾ ਪੂਰੀ ਤਰ੍ਹਾਂ ਆਦਰ ਨਾ ਕੀਤਾ ਅਤੇ ਆਪਣੇ ਲਈ ਆਪਣੀ ਘਟੀਆ ਭਾਵਨਾ ਕਰਕੇ ਬਦਾਸ਼ੀਸ ਲੈ ਲਈ। ਥੋੜ੍ਹੇ ਦਿਨ ਲੰਘੇ ਤਾਂ ਉਹ ਲੁਧਿਆਣੇ ਨੂੰ ਜਾਣ ਲਗਿਆ, ਦੁਰਾਹੇ ਸਟੇਸ਼ਨ ਤੇ ਟ੍ਰੈਨ ਚਲ ਰਹੀ ਸੀ, ਇਹ ਫੱਟੇ ਤੇ ਪੈਰ ਰੱਖ ਕੇ ਗੱਡੀ ਵਿਚ ਚੜ੍ਹਨ ਲੱਗਿਆ ਪਰ ਇਹਦਾ ਪੈਰ ਫਿਸਲ ਗਿਆ ਅਤੇ ਰੇਲਵੇ ਲਾਈਨ ਦੇ ਕੌਲ ਪਲੇਟ ਫਾਰਮ ਨਾਲ ਲਗਦਾ ਗਿਰ ਗਿਆ। ਇਸਦੇ ਦੋਏ ਹੱਥ ਤੇ ਦੋਏ ਪੈਰ ਕੱਟ ਗਏ ਅਤੇ ਅੰਤ ਖਨ ਨਿਕਲਣ ਕਰਕੇ ਚੜ੍ਹਾਈ ਕਰ ਗਿਆ। ਇਸ ਤਰ੍ਹਾਂ ਆਪਣੇ ਬੱਚੇ ਕਦੇ ਵੀ ਆਪਣੇ ਸੰਤ ਪਿਤਾ ਦੀ ਮਹਿਮਾ ਨੂੰ ਨਹੀਂ ਜਾਣ ਸਕਦੇ। ਇਸੇ ਕਾਰਨ ਕਰਕੇ ਉਹ ਬਰਕਤਾਂ ਦਾ ਛਾਫ਼ੜੇਦਾਰ ਮੰਹਿੰ ਪੈਂਦਾ ਹੋਣ ਦੇ ਬਾਵਜੂਦ ਭੀ ਬਿਲਕੁਲ ਖੁਸ਼ਕ ਰਹਿ ਜਾਂਦੇ ਹਨ ਅਤੇ ਆਪਣੇ ਸੰਤ ਪਿਤਾ ਦੀ ਨਰਾਜ਼ਗੀ ਆਪਣੇ ਗਲ ਪੁਆ ਲੈਂਦੇ ਹਨ। ਇਹ ਆਮ ਹੀ ਵੇਖਿਆ ਗਿਆ ਹੈ। ਇਸੇ ਤਰ੍ਹਾਂ ਨਾਲ ਜਦੋਂ ਭਾਈ ਗੋਦੜੀਆ ਆਪਣੇ ਪਿੰਡ ਪਹੁੰਚਦੇ ਹਨ ਉਨ੍ਹਾਂ ਦੇ ਬੱਚੇ ਉਨ੍ਹਾਂ ਨੂੰ ਕੋਈ ਆਦਰ ਨਹੀਂ ਦਿੰਦੇ। ਇਕ ਸਾਧਾਰਨ ਬੁੱਢਾ ਹੀ ਸਮਝਿਆ। ਇਕ ਦਿਨ ਐਸਾ ਹੋਇਆ ਕਿ ਚੇਤ ਦਾ ਮਹੀਨਾ ਸੀ, ਉਡਾਰ ਵਾਲੇ ਖੇਤ ਵਿਚ ਬੀਜੀ ਹੋਈ ਸਰ੍ਹੋਂ ਪੱਕ ਗਈ। ਆਪਣੇ ਪਿਤਾ ਨੂੰ ਕਹਿਣ ਲੱਗੇ ਕਿ ਸਰ੍ਹੋਂ ਪੱਕੀ ਹੋਈ ਹੈ, ਉਸਨੂੰ ਕੱਟਣਾ ਨਹੀਂ ਹੈ, ਜੜ੍ਹੋਂ ਪੁੱਟਣਾ ਹੈ। ਰੇਤੇ ਦਾ ਖੇਤ ਹੋਣ ਕਰਕੇ ਪੁੱਟਣਾ ਕੋਈ ਅੰਖਾ ਨਹੀਂ ਸੀ, ਉਹ ਸਾਰਾ ਦਿਨ ਪੁੱਟਦੇ ਰਹੇ। ਨਾ ਤਾਂ ਦਸ ਵਜੇ ਕੋਈ ਜਲ ਪਾਣੀ ਆਇਆ, ਨਾ ਹੀ ਦੂਪਹਿਰੇ ਘਰਵਾਲਿਆਂ ਨੇ ਪ੍ਰਸ਼ਾਦਾ ਭੇਜਿਆ। ਹੁਣ ਸ਼ਾਮ ਹੋ ਚੁਕੀ ਸੀ। ਉਸ ਖੇਤ ਵਿਚੋਂ ਪਗਡੰਡੀ ਜਾਂਦੀ ਸੀ ਉਸ ਤੇ ਭਾਈ ਗੋਦੜੀਆ ਜੀ ਦੇ ਕੁਝ ਜਾਣ-ਪਛਾਣ ਵਾਲੇ ਸਿੱਖ ਲੰਘ ਰਹੇ ਸੀ, ਵੇਖਿਆ ਕਿ ਭਾਈ ਗੋਦੜੀਆ ਜੀ ਸਰ੍ਹੋਂ ਪੁੱਟ ਰਹੇ ਹਨ। ਜਿਵੇਂ ਕਿ ਆਪਣੇ ਰਿਵਾਜ ਹੈ ਆਪਾਂ ਦੇਖ ਕੇ ਵੀ ਪੁਛ ਲੈਂਦੇ ਹਾਂ ਕਿ ਕੀ ਕਰਦੇ ਹੋ? ਇਵੇਂ ਜਿਵੇਂ ਉਨ੍ਹਾਂ ਨੇ ਭਾਈ ਗੋਦੜੀਆ ਜੀ ਨੂੰ ਪੁਛ ਲਿਆ, “ਭਾਈ ਸਾਹਿਬ ਜੀ! ਤੁਸੀਂ ਕੀ ਕਰ ਰਹੇ ਹੋ?” ਤਾਂ ਭਾਈ ਗੋਦੜੀਆ ਜੀ ਦੇ ਮੁਖ ਚੌਂ ਸਹਿਜ ਸੁਭਾਅ ਨਿਕਲ ਗਿਆ ਕਿ ਟੱਬਰ ਦੀਆਂ ਜੜ੍ਹਾਂ ਪੁੱਟ ਰਿਹਾ ਹਾਂ। ਕਹਿਣਾ ਤਾਂ ਇਹ ਸੀ ਕਿ ਸਰ੍ਹੋਂ ਦੀਆਂ ਜੜ੍ਹਾਂ ਪੁੱਟ ਰਿਹਾ ਹਾਂ ਪਰ ਕਹਿ ਬੈਠੋ - ਟੱਬਰ ਦੀਆਂ ਜੜ੍ਹਾਂ ਪੁੱਟ ਰਿਹਾ ਹਾਂ। ਸੰਤ ਬਚਨ ਅਟੱਲ ਸੀ ਜਿਸ ਕਰਕੇ ਇਕ ਹਫ਼ਤੇ ਦੇ ਅੰਦਰ-ਅੰਦਰ ਉਸਦੇ ਪੁਤਰ, ਨੂੰਹਾਂ, ਦੌਤੂਰੇ ਸਭ ਮਰ ਗਏ। ਭਾਈ ਗੋਦੜੀਆ ਜੀ ਨੂੰ ਕੋਈ ਖੇਦ ਨਾ ਹੋਇਆ। ਆਪ ਸੁਤੰਤਰ ਵਿਚਰਨ ਲਗੇ। ਇਕ ਪਿੰਡ ਵਿਚ ਇਕ ਮਾਈ ਨੇ

ਬੇਨਤੀ ਕੀਤੀ ਕਿ ਬਾਬਾ ਜੀ ਦਹੀਂ ਖਾ ਕੇ ਜਾਇਓ। ਉਹ ਛੰਨਾ ਭਰ ਕੇ ਦਹੀਂ ਲੈ ਆਈ ਪਰ ਵਿਚਾਰੀ ਕੋਲ ਦਹੀਂ ਥੋੜ੍ਹਾ ਹੀ ਸੀ ਉਸ ਨੇ ਕਿਹਾ ਕਿ ਕਿਤੇ ਬਾਬਾ ਜੀ ਹੋਰ ਨਾ ਮੰਗ ਲੈਣ, ਉਸ ਨੇ ਦਹੀਂ ਵਿਚ ਮਿਰਚਾਂ ਜ਼ਿਆਦਾ ਪਾ ਦਿਤੀਆਂ। ਜਦੋਂ ਦਹੀਂ ਖਾ ਚੁਕੇ ਤਾਂ ਬਰਤਨ ਲੈਣ ਆਈ ਅਤੇ ਪੁਛ ਬੈਠੀ ਕਿ ਬਾਬਾ ਜੀ! ਦਹੀਂ ਕਿਹੋ ਜਿਹਾ ਸੀ? ਤਾਂ ਬਾਬਾ ਜੀ ਨੇ ਸਹਿਜ ਸੁਭਾਅ ਹੀ ਕਹਿ ਦਿਤਾ ਕਿ ਸੱਪ ਲੜਨੀਏ! ਦਹੀਂ ਤਾਂ ਬਹੁਤ ਵਧੀਆ ਸੀ ਪਰ ਮਿਰਚਾਂ ਜ਼ਿਆਦਾ ਪਾ ਦਿਤੀਆਂ। ਹੁਣ ਬਚਨ ਹੋ ਗਿਆ, ਘਰ ਚਲੀ ਗਈ। ਦੁੱਧ ਗਰਮ ਕਰਨ ਲਈ ਕੌਠੜੀ ਵਿਚੋਂ ਪਾਥੀਆਂ ਲੈਣ ਗਈ। ਪਾਥੀ ਚੁਕਦੀ ਨੂੰ ਇਕ ਜ਼ਿਹਿਰੀ ਨਾਗ ਨੇ ਡੰਗ ਮਾਰਿਆ ਜਿਸ ਕਰਕੇ ਉਹ ਵੀ ਮਰ ਗਈ। ਸੋ ਇਸ ਤਰ੍ਹਾਂ ਨਾਲ ਅਡੇਦ ਅਵਸਥਾ ਵਾਲੇ ਮਹਾਂਪੁਰਸ਼ਾਂ ਦੇ ਬਚਨ ਸਤਿ ਹੋਇਆ ਕਰਦੇ ਹਨ। ਇਨ੍ਹਾਂ ਨੂੰ ਧਿਆਨ ਸਿਧ ਪੁਰਸ਼ ਕਿਹਾ ਜਾਂਦਾ ਹੈ। ਜੋ ਧਿਆਨ ਸਿਧ ਪੁਰਸ਼ ਹੋਇਆ ਕਰਦੇ ਹਨ, ਉਨ੍ਹਾਂ ਦਾ ਬਚਨ ਕਰਦੇ ਵੀ ਖਾਲੀ ਨਹੀਂ ਜਾਇਆ ਕਰਦਾ।

ਜੋ ਵਿਚਾਰ ਚਲ ਰਹੀ ਸੀ, ਉਹ ਇਹ ਸੀ ਕਿ ਜਦੋਂ ਜੀਵ ਸਰੀਰ ਨੂੰ ਛੱਡ ਦਿੰਦਾ ਹੈ ਉਹ ਕਿਥੇ ਜਾਂਦਾ ਹੈ? ਬਹੁਤ ਵਿਸਥਾਰ ਦੇ ਨਾਲ ਇਸ ਮਸਲੇ ਉਪਰ ਵਿਚਾਰ ਕਰ ਚੁਕੇ ਹਾਂ। ਇਸਦੇ ਬਾਰੇ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਾਰ-ਬਾਰ ਦਸਿਆ ਗਿਆ ਹੈ ਜਿਵੇਂ ਕਿ -

ਧਾਰਨਾ - ਸੋਹਣੇ ਕਪੜੇ ਤੇ ਰੂਪ ਸੁਹਾਵਾ,
ਦੁਨੀਆਂ ਵਿਚ ਛੱਡ ਜਾਵਣਾ - 2, 2.
ਮੇਰੇ ਪਿਆਰੇ, ਦੁਨੀਆਂ ਵਿਚ ਛੱਡ
ਜਾਵਣਾ-2,2
ਸੋਹਣੇ ਕਪੜੇ ਤੇ ਰੂਪ ਸੁਹਾਵਾ.....-2

ਕਪੜ੍ਹ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ॥
ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ॥
ਹੁਕਮਿ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ॥
ਨੰਗਾ ਦੋਜਕਿ ਚਾਲਿਆ ਤਾ ਦਿਸੇ ਖਰਾ ਛਰਾਵਣਾ॥
ਕਰਿ ਅਉਗਣ ਪਛੋਤਾਵਣਾ॥

ਪੰਨਾ - 470

ਇਹ ਵੀ ਦਸਿਆ ਹੋਇਆ ਹੈ -

ਓਥੈ ਹਥੁ ਨ ਅਪੜੈ ਕੁਕ ਨ ਸੁਣੀਐ ਪੁਕਾਰ॥
ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਈ ਅੰਤੀਵਾਰ॥

ਪੰਨਾ - 1281

ਧਰਮਰਾਇ ਨੋ ਹੁਕਮ ਹੈ ਬਹਿ ਸਚਾ ਧਰਮੁ ਬੀਚਾਰਿ॥

ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ॥

ਪੰਨਾ - 38

ਸੋ ਇਸ ਤਰ੍ਹਾਂ ਜਿਹੋ ਜਿਹੋ ਕਿਸੇ ਨੇ ਕਰਮ ਕੀਤੇ ਹਨ ਉਹੋ ਜਿਹੀ ਦੁਨੀਆਂ ਦੇ ਵਿਚ ਚਲੇ ਜਾਇਆ ਕਰਦੇ ਹਨ। ਕਈ ਭੂਤ ਪ੍ਰੇਤ ਬਣ ਜਾਂਦੇ ਹਨ, ਜੋ ਆਪਣੇ ਪ੍ਰੇਤ ਪਿੰਜਰ ਵਿਚ ਬਹੁਤ ਦੁਖ ਭੋਗਦੇ ਹਨ ਅਤੇ ਚਿਲ੍ਹੇ ਕੱਟ ਕੇ ਵਸ ਕਰ ਲਏ ਜਾਂਦੇ ਹਨ।

ਐਸੀ ਇਕ ਸਾਖੀ ਗੁਰ ਇਤਿਹਾਸ ਵਿਚ ਆਉਂਦੀ ਹੈ ਕਿ ਗੁਰੂ ਦਸਵੇਂ ਪਾਤਸ਼ਾਹ ਮਹਾਰਾਜ ਇਕ ਪਿੰਡ ਵਿਚ ਗਏ, ਉਸ ਪਿੰਡ ਦਾ ਨਾਮ ਭਗਤਾ ਸੀ। ਆਪ ਖਦਰਾਣੇ ਦੀ ਢਾਬ ਤੋਂ ਹੋ ਕੇ ਭਗਤੇ ਪਿੰਡ ਪਹੁੰਚੇ ਤੇ ਇਕ ਬਹੁਤ ਸੋਹਣੇ ਦਰਖਤ ਦੇ ਥੱਲੇ ਗਲੀਚੇ ਵਿਛਾ ਦਿਤੇ। ਗੁਰਸਿੱਖ ਘੋੜੇ ਬੰਨ੍ਹਣ ਲਗ ਗਏ ਐਨੇ ਨੂੰ ਨੇੜੇ ਦੇਖਿਆ ਇਕ ਖੂਹ ਦੀ ਚਿਣਾਈ ਹੋ ਰਹੀ ਸੀ। ਮਹਾਰਾਜ ਜੀ ਨੇ ਕਿਹਾ, “ਇਹ ਖੂਹ ਕਿਹਦਾ ਹੈ? ਕਿਹਦਾ ਖੂਹ ਲਗ ਰਿਹਾ ਹੈ?” ਉਥੇ ਕੰਮ ਕਰਨ ਵਾਲੇ ਜੋ ਮਜ਼ਦੂਰ ਸਨ ਕਹਿਣ ਲੱਗੇ, “ਮਹਾਰਾਜ ਜੀ! ਭਾਈ ਭਗਤੇ ਦਾ ਖੂਹ ਲਗ ਰਿਹਾ ਹੈ।” ਗੁਰੂ ਮਹਾਰਾਜ ਜੀ ਕਹਿਣ ਲੱਗੇ -

ਦਮ ਲਗਣ ਪਾਤਸ਼ਾਹਾਂ ਦੇ ਨੂਣਗਰਾਂ ਦਾ ਨਾਉਂ।

ਉਸ ਵੇਲੇ ਗੁਰਸਿੱਖਾਂ ਨੇ ਕਿਹਾ ਕਿ ਸੱਚੇ ਪਾਤਸ਼ਾਹ! ਆਹ ਕੀ ਗੱਲ ਕਹਿ ਦਿਤੀ? ਮਹਾਰਾਜ ਜੀ ਕਹਿਣ ਲੱਗੇ, “ਅਸੀਂ ਠੀਕ ਹੀ ਕਿਹਾ ਹੈ।” ਸੰਗਤ ਨੇ ਜਦੋਂ ਬੇਨਤੀ ਕੀਤੀ ਤਾਂ ਮਹਾਰਾਜ ਜੀ ਫੁਰਮਾਨ ਲੱਗੇ ਕਿ ਭਾਈ ਭਗਤਾ ਜਿਹੜਾ ਹੋਇਆ ਹੈ ਨਾ, ਇਹ ਭਾਈ ਬਹਿਲੋਂ ਦੀ ਔਲਾਦ ਵਿਚੋਂ ਹੈ, ਭਾਈ ਭਗਤੇ ਦਾ ਬਾਬਾ ਭਾਈ ਬਹਿਲੋਂ ਗੁਰੂ ਪੰਜਵੇਂ ਪਾਤਸ਼ਾਹ ਜੀ ਦੇ ਪਾਸ ਸੇਵਾ ਕਰਦਾ ਸੀ। ਉਸਦੀ ਸੇਵਾ ਤੇ ਪ੍ਰਸੰਨ ਹੋ ਕੇ ਗੁਰੂ ਪੰਜਵੇਂ ਪਾਤਸ਼ਾਹ ਜੀ ਨੇ ਵਰ ਦਿਤਾ ‘ਭਾਈ ਬਹਿਲੋਂ ਸਭ ਤੋਂ ਪਹਿਲੋਂ’ ਨਾਲ ਇਹ ਵੀ ਆਪ ਜੀ ਨੇ ਕਿਹਾ ਕਿ ਭਾਈ ਬਹਿਲੋਂ! ਜਿੰਨੀਆਂ ਅਵਿਅਕਤ ਰੂਹਾਂ ਅਗਿਆਤ ਰੂਪ ਵਿਚ ਭਟਕ ਰਹੀਆਂ ਹਨ, ਸਭ ਤੇਰੇ ਹਵਾਲੇ ਕੀਤੀਆਂ। ਇਸੇ ਤਰ੍ਹਾਂ ਨਾਲ ਸਾਰੇ ਭੂਤ, ਪ੍ਰੇਤ, ਜਿੰਨ, ਖਵੀਸ ਭਾਈ ਬਹਿਲੋਂ ਜੀ ਦੇ ਹਵਾਲੇ ਕਰ ਦਿਤੇ।

ਇਕ ਵਾਰੀ ਐਸਾ ਹੋਇਆ ਕਿ ਜੋ ਲਾਹੌਰ ਦਾ ਸੂਬੇਦਾਰ ਸੀ, ਓਹਦੀ ਲੜਕੀ ਦੇ ਵਿਚ ਇਕ ਬਹੁਤ ਹੀ ਸਖਤ ਕਿਸਮ ਦਾ ਪ੍ਰੇਤ ਆਉਂਦਾ ਸੀ। ਮੁਲਾਣਿਆਂ ਨੇ ਬਹੁਤ ਜ਼ੋਰ ਲਾਇਆ ਪਰ ਉਹ ਨਿਕਲਿਆ ਹੀ ਨਾ, ਬਹੁਤ ਜਤਨ ਕੀਤੇ। ਨਵਾਬ ਨੂੰ ਪਤਾ ਲੱਗਿਆ ਕਿ ਇਕ ਬੰਦਾ ਜਿਸ ਦਾ ਨਾਮ ਭਾਈ ਭਗਤਾ ਹੈ ਉਹਨੂੰ ਗੁਰੂਆਂ ਦੀ ਬਖਸ਼ਿਸ਼ ਹੋਈ ਹੋਈ ਹੈ, ਭੂਤ ਪ੍ਰੇਤ ਸਭ ਉਨ੍ਹਾਂ ਦੇ ਵਸ ਕੀਤੇ ਹੋਏ ਹਨ। ਉਹ ਭਾਈ ਭਗਤੇ ਕੋਲ ਪਹੁੰਚਿਆ। ਬੇਨਤੀ ਕੀਤੀ ਅਤੇ ਕਹਿਣ ਲੱਗਿਆ ਕਿ ਭਾਈ ਸਾਹਿਬ! ਮੇਰੀ ਲੜਕੀ ਵਿਚੋਂ ਪ੍ਰੇਤ ਨਹੀਂ ਨਿਕਲਦਾ। ਆਪ ਕ੍ਰਿਪਾ ਕਰੋ, ਐਹੋ ਜਿਹੀ ਕ੍ਰਿਪਾ ਕਰੋ ਕਿ ਮੁੜ ਕੇ ਫੇਰ ਨਾ ਆਵੇ, ਇਹ ਕਿਸੇ ਮੁਲਾਂ-ਮੁਲਾਣਿਆਂ ਤੋਂ ਨਹੀਂ ਨਿਕਲਿਆ। ਕਈ ਐਸੇ ਵੀ ਹਨ ਕਿ ਮੰਤ੍ਰ ਦੇ ਬਲ ਨਾਲ ਕੱਚ ਦਿੰਦੇ ਸਨ ਪਰ ਉਹ ਫੇਰ ਆ ਜਾਂਦਾ ਸੀ। ਭਾਈ ਭਗਤੇ ਨੇ ਪ੍ਰੇਤ ਨੂੰ ਹੁਕਮ ਦੇ ਦਿਤਾ ਕਿ ਇਕ ਦਮ ਇਸ ਸਰੀਰ ਵਿਚੋਂ ਨਿਕਲ ਜਾਹ। ਲੜਕੀ ਰਾਜੀ ਹੋ ਗਈ ਤਾਂ ਨਵਾਬ ਨੇ ਭਾਈ ਭਗਤੇ ਨੂੰ ਕਿਹਾ ਕਿ ਮੈਨੂੰ ਕੋਈ ਸੇਵਾ ਦੱਸੋ? ਭਾਈ ਭਗਤੇ ਨੇ

ਦੇਖਿਆ ਕਿ ਨਵਾਬ ਇੱਟਾਂ ਦੇ ਕਈ ਆਵੇਂ ਲਵਾ ਰਿਹਾ ਹੈ, ਬਹੁਤ ਸਾਰੀਆਂ ਪੱਕੀਆਂ ਹੋਈਆਂ ਇੱਟਾਂ ਪਈਆਂ ਹਨ, ਭਾਈ ਭਗਤਾ ਜੀ ਨੇ ਕਿਹਾ, ਮਾਲਵੇ ਵਿਚ ਕੋਈ ਖੂਹ ਨਹੀਂ ਲਗਦਾ, ਅਸੀਂ ਖੂਹ ਲਵਾਉਣਾ ਹੈ, ਤੁਹਾਡੇ ਬਹੁਤ ਸਾਰੇ ਆਵੇਂ ਪਕਦੇ ਨੇ, ਇਕ ਵੱਡਾ ਆਵਾ ਦੇ ਦੇਵੈਂ। ਨਵਾਬ ਕਹਿਣ ਲੱਗਿਆ, “ਮੈਂ ਆਵਾ ਤਾਂ ਦੇ ਦਿੰਦਾ ਹਾਂ ਪਰ ਐਡੀ ਦੂਰ ਪਹੁੰਚੇਗਾ ਕਿਵੇਂ? ਕਿਥੇ ਮਾਲਵਾ ਹੈ, ਕਿਥੇ ਲਹੌਰ ਹੈ, ਜੇ ਮੈਂ ਉਠਾਂ ਤੇ ਭੇਜਦਾ ਹਾਂ ਤਾਂ ਹਜ਼ਾਰਾਂ ਹੀ ਉਠਾਂ ਦਾ ਇੱਤਜ਼ਾਮ ਕਰਨਾ ਪੈਣਾ ਹੈ। ਜੇ ਗੱਡਿਆਂ ਤੇ ਭੇਜਾਂ ਤਾਂ ਤੁਹਾਡੇ ਦੱਸ ਵਿਚ ਟਿੱਬੇ ਬਹੁਤ ਹਨ, ਗੱਡੇ ਫਸਦੇ ਜਾਣਗੇ। ਉਸ ਵੇਲੇ ਭਾਈ ਭਗਤੇ ਨੇ ਕਿਹਾ, ਨਵਾਬ ਜੀ ਇਹ ਗੱਲ ਤੁਸੀਂ ਮੇਰੇ ਉਤੇ ਹੀ ਰਹਿਣ ਦਿਓ। ਤੁਸੀਂ ਸਿਰਫ ਇਹ ਦੱਸ ਦਿਓ ਕਿ ਕਿਹੜਾ ਆਵਾ ਦਿੰਦੇ ਹੋ। ਨਵਾਬ ਬਹੁਤ ਖੁਸ਼ ਹੋਇਆ ਕਿ ਇੱਟਾਂ ਢੋਣ ਤੋਂ ਤਾਂ ਬਚੇ। ਉਸਨੇ ਆਵੇਂ ਵਲ ਇਸ਼ਾਰਾ ਕਰ ਦਿਤਾ ਤਾਂ ਭਾਈ ਭਗਤੇ ਨੇ ਸਾਰੇ ਖੂਤਾਂ, ਪ੍ਰੇਤਾਂ ਨੂੰ ਹੁਕਮ ਕਰ ਦਿਤਾ। ਇਕ ਰਾਤ ਵਿਚ ਸਾਰਾ ਆਵਾ ਢੋਆ ਲਿਆ। ਉਸ ਵੇਲੇ ਬੰਦਾ ਕਹਿਣ ਲੱਗਿਆ ਕਿ ਮਹਾਰਾਜ ਜੀ! ਚਿਣਾਈ ਵੀ ਓਹੀ ਕਰ ਰਹੇ ਹਨ, ਚੂਨਾ ਵੀ ਓਹੀ ਲਾ ਰਹੇ ਨੇ, ਦਿਸਦੇ ਹੈ ਨਹੀਂ, ਚੀਜ਼ ਆਈ ਜਾਂਦੀ ਹੈ ਸਾਰੀ, ਚੂਨਾ ਰਾਜ ਕੋਲ ਆਈ ਜਾਂਦਾ ਹੈ। ਤਾਂ ਇਸ ਕਰਕੇ ਇਹ ਬਚਨ ਕਿਹਾ ਹੈ ਕਿ -

ਦਮ ਲਗਣ ਪਾਤਸ਼ਾਹਾਂ ਦੇ ਨੁਣਗਰਾਂ ਦਾ ਨਾਉਂ।

ਮਹਾਰਾਜ ਜੀ ਕਹਿਣ ਲੱਗੇ, “ਇਹ ਬਖਸ਼ਿਸ਼ ਤਾਂ ਗੁਰੂ ਪੰਜਵੇਂ ਪਾਤਸ਼ਾਹ ਦੀ ਹੈ, ਭਾਈ ਭਗਤੇ ਦਾ ਖੂਹ ਲਗ ਰਿਹਾ ਹੈ ਜਿਹੜੇ ਲਵਾਉਣ ਵਾਲੇ ਨੇ, ਜਿਨ੍ਹਾਂ ਦੀ ਦਿਤੀ ਹੋਈ ਸ਼ਕਤੀ ਦੀ ਵਰਤੋਂ ਕਰਕੇ ਖੂਹ ਲਵਾ ਰਹੇ ਨੇ ਉਨ੍ਹਾਂ ਦਾ ਨਾਉਂ ਹੀ ਨਹੀਂ। ਐਨੀ ਗੱਲ ਜਦੋਂ ਸੁਣੀ, ਤਾਂ ਇਕ ਬੰਦੇ ਨੇ ਜਾ ਕੇ ਭਾਈ ਭਗਤੇ ਨੂੰ ਦੱਸ ਦਿਤਾ ਕਿ ਗੁਰੂ ਦਸਵੇਂ ਪਾਤਸ਼ਾਹ ਜੀ ਖੂਹ ਕੋਲ ਆ ਕੇ ਉਤਾਰਾ ਕਰਕੇ ਬੈਠੇ ਨੇ, ਉਨ੍ਹਾਂ ਨੇ ਖੂਹ ਬਾਰੇ ਇਹ ਗੱਲ ਦੱਸੀ ਹੈ।

ਉਸ ਵੇਲੇ ਭਾਈ ਭਗਤਾ ਕਹਿਣ ਲੱਗਿਆ ਕਿ ਆਪਾਂ ਤੋਂ ਬੜੀ ਭਾਰੀ ਭੁੱਲ ਹੋ ਗਈ, ਉਹ ਆਪਣੇ ਪੰਜਾਂ ਪੁਤਰਾਂ ਸਮੇਤ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਆ ਕੇ ਬਹੁਤ ਸ਼ਰਧਾ ਨਾਲ ਨਮਸਕਾਰਾਂ ਕਰਨ ਲੱਗਿਆ ਤੇ ਲੰਗਰ ਲਈ ਰਾਸ਼ਨ, ਬਹੁਤ ਸਾਰਾ ਦੁਧ ਲੈ ਕੇ ਆਇਆ। ਉਸ ਦੇ ਨਾਲ ਉਸਦੇ ਪੰਜੇ ਪੁੱਤਰ ਜਿਨ੍ਹਾਂ ਦੇ ਨਾਮ ਗੁਰਦਾਸ, ਤਾਰਾ, ਭਾਰਾ, ਮੇਹਰਾ, ਬਕਤਾ ਸੀ, ਪਹਿਲਾਂ ਐਸੇ ਹੀ ਨਾਮ ਹੋਇਆ ਕਰਦੇ ਸੀ, ਉਨ੍ਹਾਂ ਨੇ ਆ ਕੇ ਮਹਾਰਾਜ ਜੀ ਦੇ ਚਰਨ ਫੜ ਲਏ ਅਤੇ ਬੇਨਤੀ ਕੀਤੀ ਕਿ ਅਸੀਂ ਤਾਂ ਤੁਹਾਡੇ ਹੀ ਹਾਂ। ਅਸਾਡੇ ਬਜ਼ੁਰਗਾਂ ਉਪਰ ਤੁਸੀਂ ਹੀ ਬਖਸ਼ਿਸ਼ ਕੀਤੀ ਹੈ। ਸੱਚੇ ਪਾਤਸ਼ਾਹ! ਸਾਡੇ ਪਰਿਵਾਰ ਉਪਰ ਕ੍ਰਿਪਾ ਕਰੋ। ਗੁਰੂ ਮਹਾਰਾਜ ਜੀ ਨੇ ਪੁਛਿਆ, “ਤੁਹਾਡੀ ਕਿਹੜੀ ਕੁਲ ਹੈ?” ਉਹ ਕਹਿਣ ਲੱਗੇ ਕਿ ਸਾਡੀ ਭਾਈ ਬਹਿਲੋ ਵਾਲੀ ਕੁਲ ਹੈ। ਗੁਰੂ ਪੰਜਵੇਂ ਪਾਤਸ਼ਾਹ ਜੀ ਨੇ ਫੁਰਮਾਇਆ ਸੀ ਕਿ ‘ਭਾਈ ਬਹਿਲੋ ਸਭ ਤੋਂ ਪਹਿਲੋ’। ਭਾਈ ਭਗਤੇ ਦੇ ਪੁੱਤਰ ਕਹਿਣ ਲੱਗੇ ਮਹਾਰਾਜ ਜੀ! ਜਦੋਂ ਗੁਰੂ ਮਹਾਰਾਜ ਜੀ ਨੇ ਉਨ੍ਹਾਂ ਨੂੰ ਪੂਰਨ ਕਰ

ਦਿਤਾ ਤਾਂ ਉਹ ਪਿੰਡ ਭੇਜ ਦਿਤੇ ਕਿ ਜਾਓ, ਭਾਈ ਬਹਿਲੋਂ! ਤੁਸੀਂ ਉਥੇ ਸਿੱਖੀ ਦਾ ਪ੍ਰਚਾਰ ਕਰੋ। ਇਹ ਪਿੰਡ ‘ਭਾਈ ਕੇ ਫਢੜੇ’ ਮਾਨਸਾ ਤੋਂ ਕੋਈ ਤਿੰਨ ਮੀਲ ਤੇ ਹੈ, ਉਥੇ ਦੇ ਰਹਿਣ ਵਾਲੇ ਸੀ। ਸੋ ਉਹ ਇਥੇ ਆ ਗਏ। ਇਥੇ ਆ ਕੇ ਮਸਤ ਅਵਸਥਾ ਵਿਚ ਰਹਿੰਦੇ, ਇਕ ਵਕਤ ਭੋਜਨ ਛਕਣਾ, ਬਾਕੀ ਹਰ ਸਮੇਂ ਸਿਮਰਨ ਕਰਨਾ। ਸੱਚੇ ਪਾਤਸ਼ਾਹ! ਇਕ ਦਿਨ ਐਸੀ ਗੱਲ ਹੋਈ ਕਿ ਗੁਰੂ ਦੀ ਸੰਗਤ ਆ ਗਈ। ਜਦੋਂ ਦੂਰੋਂ ਹੀ ਸੰਗਤ ਆਉਂਦੀ ਦੇਖੀ ਤਾਂ ਭਾਈ ਬਹਿਲੋਂ ਜੀ ਨੇ ਕਿਹਾ ਕਿ ਭਾਈ! ਸੰਗਤ ਧੂੜ ਵਿਚੋਂ ਆ ਰਹੀ ਹੈ, ਘਰ ਵਿਚ ਜੋ ਵੱਡੀ ਪਰਾਤ ਹੈ, ਲੈ ਆਓ, ਜਲ ਦੀ ਭਰੋ ਤੇ ਆਪਾਂ ਸੰਗਤ ਦੇ ਚਰਨ ਧੋਈਏ। ਜਦੋਂ ਪਰਾਤ ਲੈਣ ਲਈ ਸੇਵਾਦਾਰ ਨੂੰ ਭੇਜਿਆ ਤਾਂ ਇਨ੍ਹਾਂ ਦੀ ਨੂੰਹ ਨੇ ਪਾਣੀ ਦੀ ਪਰਾਤ ਭਰ ਕੇ ਆਪਣੇ ਛੋਟੇ-ਛੋਟੇ ਪੁਤਰ ਪਾਣੀ ਵਿਚ ਬਿਠਾਏ ਹੋਏ ਸਨ ਅਤੇ ਇਸ਼ਨਾਨ ਕਰਾ ਰਹੀ ਸੀ, ਉਹਦੇ ਤਿੰਨ ਬੱਚੇ ਸਨ, ਗਰਮੀ ਬਹੁਤ ਸੀ, ਗਰਮੀ ਤੋਂ ਬਚਾਉਣ ਵਾਸਤੇ ਉਸ ਨੇ ਵਿਚ ਬਿਠਾਏ ਹੋਏ ਸੀ। ਜਦੋਂ ਸੇਵਾਦਾਰ ਨੇ ਕਿਹਾ ਕਿ ਬੀਬੀ ਜੀ! ਮਹਾਂਪੁਰਸ਼ ਪਰਾਤ ਮੰਗਾਉਂਦੇ ਨੇ, ਸੰਗਤ ਆਈ ਹੈ, ਉਨ੍ਹਾਂ ਨੇ ਪਾਣੀ ਭਰ ਕੇ ਸੰਗਤ ਦੇ ਚਰਨ ਧੋਣੇ ਹਨ ਤਾਂ ਉਨ੍ਹਾਂ ਦੀ ਨੂੰਹ ਨੇ ਕਿਹਾ ਕਿ ਭਾਈ! ਗਰਮੀ ਐਨੀ ਹੈ, ਮੈਂ ਬੱਚਿਆਂ ਨੂੰ ਪਾਣੀ ਚੌਂ ਬਾਹਰ ਕੱਢ ਕੇ ਕਿਥੇ ਬਿਠਾਵਾਂ, ਜੇ ਖਾਲੀ ਹੁੰਦੀ ਤਾਂ ਲੈ ਜਾਂਦਾ। ਹੁਣ ਤਾਂ ਬੱਚੇ ਆਰਾਮ ਨਾਲ ਬੈਠੇ ਨੇ। ਉਸਨੇ ਫੇਰ ਕਿਹਾ ਕਿ ਸੰਗਤ ਆਈ ਹੈ ਉਨ੍ਹਾਂ ਨੇ ਮੈਨੂੰ ਤਾਕੀਦ ਨਾਲ ਕਿਹਾ ਹੈ। ਦੂਜੀ ਵਾਗੀ ਸੇਵਾਦਾਰ ਆਇਆ ਫੇਰ ਮੌਜ ਦਿਤਾ ਕਿ ਹੋਰ ਲੈ ਜਾ ਕੋਈ ਬਰਤਨ ਚੁਕ ਕੇ, ਪਰ ਪਰਾਤ ਨਾ ਦਿਤੀ। ਜਦੋਂ ਉਹ ਸੇਵਾਦਾਰ ਗਿਆ ਤਾਂ ਭਾਈ ਬਹਿਲੋਂ ਜੀ ਕਹਿਣ ਲੱਗੇ ਕਿ ਕੀ ਗੱਲ ਤੂੰ ਪਰਾਤ ਨਹੀਂ ਲਿਆਇਆ? ਤਾਂ ਉਸਨੇ ਕਿਹਾ ਕਿ ਮਹਾਰਾਜਾ! ਪਰਾਤ ਵਿਚ ਬੱਚੇ ਪਾਣੀ ਵਿਚ ਬਿਠਾਏ ਹੋਏ ਸਨ, ਬੀਬੀ ਜੀ ਨੇ ਦਿਤੀ ਨਹੀਂ। ਕਹਿਣ ਲੱਗੇ, “ਬੱਚਿਆਂ ਨੂੰ ਕਿਥੇ ਬਿਠਾਵਾਂ?” ਉਸ ਵੇਲੇ ਆਪ ਨੇ ਸਹਿਜ ਸੁਭਾਅ ਹੀ ਕਹਿ ਦਿਤਾ ਕਿ ਬੱਚਿਆਂ ਨੇ ਕਿਤੇ ਰਹਿਣਾ ਹੈ, ਇਥੇ ਪਰਾਤ ਨੇ ਹੀ ਰਹਿਣਾ ਹੈ। ਮਹਾਂਪੁਰਸ਼ਾਂ ਦਾ ਬਚਨ ਅਮੱਘ ਬਾਣੀ ਹੋਇਆ ਕਰਦਾ ਹੈ ਇਹ ਚਲ ਗਿਆ ਤਾਂ ਫੇਰ ਜਾ ਕੇ ਮਾਰ ਕਰਿਆ ਹੀ ਕਰਦਾ ਹੈ। ਬੋੜ੍ਹੇ ਦਿਨਾਂ ਵਿਚ ਤਿੰਨੇ ਬੱਚੇ ਮਰ ਗਏ, ਪਰਾਤ ਖਾਲੀ ਹੋ ਗਈ। ਉਨ੍ਹਾਂ ਦਾ ਜਿਹੜਾ ਲੜਕਾ ਸੀ, ਉਹ ਆਪਣੇ ਪਿਤਾ ਉਪਰ ਬਹੁਤ ਹੀ ਸ਼ਰਧਾ ਭਾਵਨਾ ਰਖਿਆ ਕਰਦਾ ਸੀ। ਉਸਦਾ ਨਾਮ ਨਾਨੂੰ ਸੀ, ਸੋਝੀ ਵਾਲਾ ਸੀ। ਹਰੇਕ ਮਹਾਂਪੁਰਸ਼ਾਂ ਦੇ ਬੱਚੇ ਸੋਝੀ ਵਾਲੇ ਨਹੀਂ ਹੋਇਆ ਕਰਦੇ, ਆਮ ਤੌਰ ਤੇ ਮੁਰਖ ਹੀ ਹੋਇਆ ਕਰਦੇ ਹਨ। ਆਪਣੇ ਪਿਤਾ ਪਿਤਾਮਾ ਤੋਂ ਉਲਟੀਆਂ ਗੱਲਾਂ ਹੀ ਕਰਿਆ ਕਰਦੇ ਹਨ ਪਰ ਭਾਈ ਨਾਨੂੰ ਜੀ ਨੇ ਭਾਣਾ ਮੰਨਿਆਂ, ਆਪਣੇ ਪਿਤਾ ਦੀ ਸੇਵਾ ਪਹਿਲਾਂ ਨਾਲੋਂ ਵੀ ਜ਼ਿਆਦਾ ਕਰਨ ਲਗ ਗਿਆ। ਉਸਨੂੰ ਨਿਸ਼ਚਾ ਆ ਗਿਆ ਕਿ ਮੇਰੇ ਪਿਤਾ ਜੀ ਪੂਰਨ ਸੰਤ ਹਨ। ਜੋ ਮੈਂ ਮੰਗਾਗਾਂ ਉਹ ਮੈਨੂੰ ਮਿਲ ਜਾਵੇਗਾ ਕਿਉਂਕਿ ਸੁਖਮਨੀ ਸਾਹਿਬ ਦੀ ਬਾਣੀ ਉਪਰ ਪੂਰਾ ਵਿਸ਼ਵਾਸ ਸੀ ਜਿਸ ਦਾ ਇਸ ਤਰ੍ਹਾਂ ਵਰਣਨ ਕੀਤਾ ਹੋਇਆ ਹੈ -

**ਧਾਰਨਾ - ਜੇ ਤੈਂ ਚਾਰ ਪਦਾਰਥ ਲੈਣੇ,
ਸੇਵਾ ਕਰ ਲੈ ਸਾਧੂਆਂ ਦੀ - 2, 2.**

ਮੇਰੇ ਪਿਆਰੇ, ਸੇਵਾ ਕਰ ਲੈ ਸਾਧੂਆਂ ਦੀ-

2,2

ਜੇ ਤੈਂ ਚਾਰ ਪਦਾਰਥ ਲੈਣੇ,.....-2

ਚਾਰਿ ਪਦਾਰਥ ਜੇ ਕੌ ਮਾਰੈ॥

ਸਾਧ ਜਨਾ ਕੀ ਸੇਵਾ ਲਾਗੈ॥

ਪੰਨਾ - 266

ਮਨ ਵਿਚ ਵਿਚਾਰ ਕਰੀ ਕਿ ਇਨ੍ਹਾਂ ਨੂੰ ਮੈਂ ਆਪਣੇ ਪਿਤਾ ਨਾ ਜਾਣਾ, ਇਹ ਤਾਂ ਪੂਰਨ ਮਹਾਤਮਾ ਹਨ, ਪ੍ਰਵਾਨ ਹੋਏ ਹੋਏ ਗੁਰਸਿੱਖ ਹਨ। ਭਾਈ ਨਾਨੂੰ ਨੇ ਆਪਣੇ ਪਿਤਾ ਦੀ ਸੇਵਾ ਕਰਨੀ ਸ਼ੁਰੂ ਕਰ ਦਿਤੀ। ਪਿਤਾ ਭਾਵਨਾ ਛੱਡ ਕੇ, ਮਹਾਂਪੁਰਸ਼ਾਂ ਵਾਲੀ ਭਾਵਨਾ ਧਾਰਨ ਕਰ ਲਈ, ਪ੍ਰਸ਼ਾਦੇ ਵੀ ਆਪ ਛਕਾਉਂਦਾ ਹੈ, ਬਰਤਨ ਵੀ ਆਪ ਮਾਂਜਦਾ ਹੈ, ਕੱਪੜੇ ਵੀ ਆਪ ਧੋਂਦਾ ਹੈ। ਜਿਨ੍ਹਾਂ ਚਿਰ ਭਾਈ ਬਹਿਲੋਂ ਜੀ ਪ੍ਰਸ਼ਾਦਾ ਛੱਕਦੇ ਹੁੰਦੇ ਸਨ ਉਨ੍ਹਾਂ ਚਿਰ ਆਪ ਦੋਵੇਂ ਹੱਥ ਜੋੜ ਕੇ ਪਾਸ ਬੈਠਾ ਰਹਿੰਦਾ। ਇਕ ਦਿਨ ਭਾਈ ਬਹਿਲੋਂ ਜੀ ਕਹਿਣ ਲੱਗੇ, “ਭਾਈ ਨਾਨੂੰ! ਕਿਹੜੇ ਮਨੋਰਥ ਨੂੰ ਸਾਮੁਣੇ ਰਖ ਕੇ ਤੂੰ ਸੇਵਾ ਕਰ ਰਿਹਾ ਹੈਂ?” ਉਸਨੇ ਬਹੁਤ ਹੀ ਅਧੀਨਗੈ ਨਾਲ ਕਿਹਾ ਕਿ ਪਿਤਾ ਜੀ! ਆਪਣਾ ਵੰਸ ਅਗਹਾਂ ਨਹੀਂ ਚਲ ਰਿਹਾ, ਤੁਹਾਡਾ ਸਹਿਜ ਸੁਭਾਅ ਬਚਨ ਹੋ ਗਿਆ ਸੀ, ਤੁਹਾਡੇ ਤਿੰਨੇ ਪੜੋਤੇ ਚੜ੍ਹਾਈ ਕਰ ਗਏ ਸਨ। ਆਪ ਕ੍ਰਿਪਾ ਕਰੋ ਵੇਲ ਵਧੇ ਤੇ ਪੀੜ੍ਹੀ ਚਲ ਪਵੇ। ਭਾਈ ਬਹਿਲੋਂ ਜੀ ਕਹਿਣ ਲੱਗੇ ਕਿ ਜਾਹ ਤੇਰੇ ਇਕ ਪੁਤਰ ਹੋਵੇਗਾ, ਉਸਦੇ ਬਹੁਤ ਸਾਰੇ ਪੁਤਰ ਹੋਣਗੇ ਜਿਨ੍ਹਾਂ ਤੋਂ ਪਿੰਡ ਵਸਣਗੇ। ਗੁਰੂ ਦਸ਼ਮੇਸ਼ ਪਿਤਾ ਜੀ ਪਾਸ ਭਾਈ ਬਹਿਲੋਂ ਦੇ ਪੜੋਤੇ ਨੇ ਬੇਨਤੀ ਕੀਤੀ ਕਿ ਸੱਚੇ ਪਾਤਸ਼ਾਹ! ਸਾਡੇ ਪੜਦਾਦਾ ਜੀ ਭਾਈ ਬਹਿਲੋਂ ਜੀ ਨੂੰ ਆਪ ਦੀ ਕ੍ਰਿਪਾ ਨਾਲ ਬਚਨ ਹੋਇਆ ਤਾਂ ਭਾਈ ਭਗਤਾ ਜੀ ਹੋਏ। ਉਨ੍ਹਾਂ ਦੇ ਪੋਤੇ, ਉਨ੍ਹਾਂ ਦੇ ਨਾਮ ਤੇ ਇਹ ਪਿੰਡ ਬੰਨ੍ਹਿਆ ਹੋਇਆ ਹੈ। ਉਸ ਤੋਂ ਫੇਰ ਪੰਜ ਪੁੱਤਰ ਹੋਏ। ਮਹਾਰਾਜ ਜੀ ਇਹ ਖੂਹ ਲਗਣਾ ਤਾਂ ਆਪ ਦੀ ਬਖਸ਼ਿਸ਼ ਹੀ ਹੈ ਅਸੀਂ ਤਾਂ ਆਪ ਦੇ ਅਨੁਸਾਰੀ ਹਾਂ।

ਸਾਧੂ ਦੇ ਬਚਨ ਦਾ ਜਿਕਰ ਹੋ ਰਿਹਾ ਹੈ। ਸਾਧੰਸੰਗਤ ਜੀ ਆਪਾਂ ਜ਼ਿਨ੍ਹਾਂ ਦੀ ਗੱਲ ਕਰ ਰਹੇ ਸੀ। ਗੁਰੂ ਦਸ਼ਮੇਸ਼ ਪਿਤਾ ਜੀ ਮਾਲਵੇ ਦੇ ਕਈ ਪਿੰਡਾਂ ਵਿਚ ਚਰਨ ਪਾ ਰਹੇ ਹਨ। ਇਕ ਥਾਂ ਤੇ ਆਪ ਗਏ ਉਥੇ ਆਪ ਸਿੱਖਾਂ ਸਮੇਤ ਜਾ ਰਹੇ ਹਨ। ਅਚਾਨਕ ਆਪ ਦੇ ਮੁਖ ਤੋਂ ਇਸ ਤਰ੍ਹਾਂ ਦਾ ਬਚਨ ਹੋ ਗਿਆ-

ਧਾਰਨਾ - ਤ੍ਰਿਸ਼ਨਾ ਬੁਝੀ ਨਾ, ਸੰਸਾਰ ਭਾਵੇਂ ਛੱਡ 'ਤਾ,
ਤਿੱਤਰ ਹੋ ਕੇ ਕਾਹਨੂੰ ਬੋਲਦੈਂ - 2, 2.
ਗਾਫਲਾ, ਤਿੱਤਰ ਹੋ ਕੇ ਕਾਹਨੂੰ ਬੋਲਦੈਂ-2,

2

ਤ੍ਰਿਸ਼ਨਾ ਬੁਝੀ ਨਾ ਸੰਸਾਰ ਭਾਵੇਂ ਛੱਡ ਤਾ.-
2.

**ਭੁਮੀਆ ਭੁਮਿ ਉਪਰਿ ਨਿਤ ਲੂਝੈ॥
ਛੋਡਿ ਚਲੈ ਤ੍ਰਿਸਨਾ ਨਹੀ ਬੁਝੈ॥**

ਪੰਨਾ - 188

ਸਿੰਘਾਂ ਨੇ ਕਿਹਾ, “ਸੱਚੇ ਪਾਤਸ਼ਾਹ! ਐਹ ਤਿਤਰ ਬੋਲਦੇ ਨੂੰ ਸੁਣ ਕੇ ਆਪ ਨੇ ਗੁਰ ਸ਼ਬਦ ਦਾ ਉਚਾਰਨ ਕੀਤਾ ਹੈ।” ਗੁਰੂ ਮਹਾਰਾਜ ਜੀ ਨੇ ਕਿਹਾ, “ਹਾਂ ਭਾਈ।” ਸਿੰਘਾਂ ਨੇ ਕਿਹਾ, “ਮਹਾਰਾਜ ਜੀ ਸਾਨੂੰ ਵੀ ਕੁਛ ਪਤਾ ਲੱਗੇ।” ਮਹਾਰਾਜ ਜੀ ਕਹਿਣ ਲੱਗੇ ਕਿ ਇਹ ਜਿਹੜਾ ਤਿਤਰ ਬੋਲਦਾ ਹੈ, ਖੱਬੀ ਅੱਖ ਤੋਂ ਕਾਣਾ ਹੈ, ਇਹ ਬਹੁਤ ਜਨਮ ਪਹਿਲਾਂ ਇਥੋਂ ਦਾ ਰਾਜਾ ਸੀ। ਦੇਖੋ ਨਾ, ਪਿੰਡ ਬੇਹ ਹੋ ਗਿਆ, ਪਿੰਡ ਦਾ ਨਾਉਂ ਗੰਢ ਬੇਹ ਸੀਗਾ। ਇਹ ਇਥੋਂ ਦਾ ਰਾਜਾ ਸੀ ਜਿਸ ਜ਼ਮੀਨ ਵਿਚੀਂ ਅਸੀਂ ਜਾ ਰਹੇ ਹਾਂ ਇਹ ਇਸਦੀ ਮਲਕੀਅਤ ਸੀ ਇਹ ਵਾਸ਼ਨਾ ਦਾ ਬੰਨ੍ਹਿਆ ਹੋਇਆ ਮੁੜ-ਮੁੜ ਕੇ ਇਥੋਂ ਜਨਮ ਲੈਂਦਾ ਹੈ। ਵਾਸ਼ਨਾ ਦਾ ਬੰਨ੍ਹਿਆ ਹੋਇਆ ਬਹੁਤ ਜਨਮ ਲਿਆ ਕਰਦਾ ਹੈ -

ਵਾਸ਼ਨਾ ਬਧਾ ਆਵੈ ਜਾਇ॥

ਵਾਸ਼ਨਾ ਦਾ ਬੰਨ੍ਹਿਆ ਹੋਇਆ ਜੰਮ ਪੈਂਦਾ ਹੈ, ਮਰ ਜਾਂਦਾ ਹੈ। ਜ਼ਿਕਾਰੀ ਆ ਕੇ ਮਾਰ ਲੈਂਦੇ ਨੇ, ਫੇਰ ਤਿੱਤਰ ਬਣ ਜਾਂਦਾ ਹੈ। ਇਹਦੀ ਸਿਮਤੀ ਨਹੀਂ ਨਸ਼ਟ ਹੋ ਰਹੀ, ਇਹਨੂੰ ਇਹ ਪਤਾ ਰਿਹਾ ਹੈ ਕਿ ਇਹ ਰਾਜਧਾਨੀ ਮੌਰੀ ਸੀ, ਇਥੇ ਮੌਰੀਆਂ ਜ਼ਮੀਨਾਂ ਸਨ। ਛੱਡ ਤਾਂ ਗਿਆ ਪਰ ਤ੍ਰਿਸਨਾ ਨਹੀਂ ਬੁਝਦੀ। ਜਾਓ ਇਸਨੂੰ ਫੜ ਕੇ ਲਿਆਓ। ਸਿੰਘਾਂ ਨੇ ਘੇਰ ਕੇ ਫੜ ਲਿਆ। ਕਹਿਣ ਲੱਗੇ, “ਸੱਚੇ ਪਾਤਸ਼ਾਹ! ਇਹ ਤਾਂ ਸਚਮੁਚ ਹੀ ਖੱਬੀ ਅੱਖ ਤੋਂ ਕਾਣਾ ਹੈ।” ਸਿੰਘਾਂ ਨੇ ਕਿਹਾ, “ਮਹਾਰਾਜ! ਇਹਦਾ ਵੀ ਕਦੇ ਉਧਾਰ ਹੋਵੇਗਾ?” ਮਹਾਰਾਜ ਜੀ ਨੇ ਫੁਰਮਾਇਆ ਕਿ ਇਹਨੇ ਦਰਸ਼ਨ ਕਰ ਲਈ ਹਨ, ਹੁਣ ਇਹਦਾ ਉਧਾਰ ਹੋ ਜਾਵੇਗਾ।

ਸੋ ਇਸ ਤਰ੍ਹਾਂ ਗੁਰੂ ਮਹਾਰਾਜ ਜੀ ਨੇ ਉਸ ਤਿੱਤਰ ਦੀ ਰੂਹ ਦਾ ਉਧਾਰ ਕਰਿਆ। ਆਪ ਅੈਸੇ ਕੌਤਕ ਕਰਦੇ ਹੀ ਰਹਿੰਦੇ ਸਨ। ਆਪ ਇਸ ਪਿੰਡ ਵਿਚ ਹੀ ਠਹਿਰੇ ਹੋਏ ਸਨ ਅਤੇ ਪਲੰਘ ਤੇ ਬਿਗਾਜ ਰਹੇ ਸਨ। ਐਨੇ ਨੂੰ ਰੌਲਾ-ਘਰੌਲਾ ਮਚ ਗਿਆ, “ਮਹਾਰਾਜ ਬਖਸ਼ ਲਓ, ਮਹਾਰਾਜ ਬਖਸ਼ ਲਓ, ਮਹਾਰਾਜ ਬਖਸ਼ ਲਓ, ਮਹਾਰਾਜ ਬਖਸ਼ ਲਓ - ਕ੍ਰਿਪਾ ਕਰੋ, ਕ੍ਰਿਪਾ ਕਰੋ।” ਮਹਾਰਾਜ ਜੀ ਨੇ ਚਾਦਰਾ ਮੁਖ ਤੋਂ ਲਾਹਿਆ, ਕੀ ਦੇਖਦੇ ਨੇ, ਪ੍ਰੇਤ ਹੀ ਪ੍ਰੇਤ ਖੜ੍ਹੇ ਨੇ। ਗੁਰੂ ਮਹਾਰਾਜ ਜੀ ਨੇ ਕਿਹਾ, “ਤੁਸੀਂ ਕਿਉਂ ਖੜ੍ਹੇ ਹੋ?” ਕਹਿਣ ਲੱਗੇ, “ਸੱਚੇ ਪਾਤਸ਼ਾਹ! ਅਸੀਂ ਬਹੁਤ ਦੁਖੀ ਹਾਂ, ਸਾਨੂੰ ਸਿਰਫ ਪੰਜ ਮਣ ਛੋਲੇ ਦਿੰਦੇ ਨੇ, ਜਿਸ ਨਾਲ ਸਾਡੀ ਭੁੱਖ ਨਹੀਂ ਪੂਰੀ ਹੁੰਦੀ। ਗੁਰੂ ਪੰਜਵੇਂ ਪਾਤਸ਼ਾਹ ਨੇ ਸਾਰੀਆਂ ਅਵਿਅਕਤ ਰੂਹਾਂ ਨੂੰ ਇਸ ਖਾਨਦਾਨ ਦੇ ਵਸ ਕਰ ਦਿਤਾ, ਇਨ੍ਹਾਂ ਨੇ ਸਾਨੂੰ ਥਾਂ-ਥਾਂ ਤੇ ਕੈਦ ਰੱਖਿਆ ਹੋਇਆ ਹੈ। ਆਪ ਕ੍ਰਿਪਾ ਕਰੋ, ਸਾਡੀ ਖਲਾਸੀ ਕਰੋ।” ਗੁਰੂ ਮਹਾਰਾਜ ਜੀ ਨੇ ਕਿਹਾ ਕਿ ਹੁਣ ਤਾਂ ਤੁਸੀਂ ਜਾਓ, ਦੀਵਾਨ ਤੋਂ ਪਿਛੋਂ ਫੌਰ ਆਇਓ। ਇਨ੍ਹੇ ਨੂੰ ਪੰਜੇ ਪੁੱਤਰ ਭਾਈ ਭਗਤੇ ਦੇ ਆ ਗਏ। ਉਨ੍ਹਾਂ ਨੇ ਕਿਹਾ ਕਿ ਸੱਚੇ ਪਾਤਸ਼ਾਹ!

ਸਾਨੂੰ ਸੇਵਾ ਦੱਸੋ। ਮਹਾਰਾਜ ਜੀ ਨੇ ਕਿਹਾ ਕਿ ਪਹਿਲੀ ਸੇਵਾ ਤਾਂ, ਇਹ ਜੈ ਭੂਤ ਪ੍ਰੇਤ ਗੁਰੂ ਮਹਾਰਾਜ ਨੇ ਤੁਹਾਡੇ ਵਸ ਕੀਤੇ ਹਨ ਇਨ੍ਹਾਂ ਨੂੰ ਛੱਡ ਦਿਓ, ਇਨ੍ਹਾਂ ਨੂੰ ਇਸ ਤਰ੍ਹਾਂ ਕੈਦ ਕਰਕੇ ਨਾ ਰੱਖੋ। ਕਹਿਣ ਲੱਗੇ, “ਮਹਾਰਾਜ ਜੀ ਇਹ ਫੇਰ ਲੋਕਾਂ ਨੂੰ ਤੰਗ ਕਰਨਗੇ ?”

ਉਸ ਵੇਲੇ ਮਹਾਰਾਜ ਜੀ ਨੇ ਕਿਹਾ ਕਿ ਜਿਹੜੇ ਤੁਹਾਡੇ ਕੌਲ ਆ ਜਾਇਆ ਕਰਨਗੇ ਉਨ੍ਹਾਂ ਨੂੰ ਤੰਗ ਨਹੀਂ ਕਰਨਗੇ ਅਤੇ ਉਨ੍ਹਾਂ ਪ੍ਰੇਤਾਂ ਨੂੰ ਹੁਕਮ ਦਿਤਾ ਕਿ ਜਾਓ ਕਿਸੇ ਨੂੰ ਤੰਗ ਨਹੀਂ ਕਰਨਾ, ਖੁਲ੍ਹੇ ਫਿਰੋ। ਸੋ ਕਿਥੇ-ਕਿਥੇ ਗਿਣਿਆ ਜਾਵੇ ਕਿ ਜੀਵ ਕਿਥੇ-ਕਿਥੇ ਜਾਂਦੇ ਨੇ। ਇਹਦੇ ਬਾਰੇ ਕੋਈ ਕਹਿ ਨਹੀਂ ਸਕਦਾ ਕਿ ਕਿਥੇ-ਕਿਥੇ ਜਾਣਾ ਹੈ, ਜਾਣਾ ਜ਼ਰੂਰ ਹੈ, ਕਿਉਂਕਿ ਦੁਖ ਬਹੁਤ ਮਿਲਦਾ ਹੈ ਸਾਧਸੰਗਤ ਜੀ, ਭੂਤ ਬਣ ਕੇ ਕਿਨ੍ਹੇ ਦੁਖੀ ਹੁੰਦੇ ਨੇ।

ਧਾਰਨਾ - ਦੁਖ ਘਨੇਰੇ, ਪ੍ਰੇਤ ਪਿੰਜਰ ਮਹਿ -2, 2.
ਦੁਖ ਘਨੇਰੇ ਦੁਖ ਘਨੇਰੇ - 2, 2.
ਦੁਖ ਘਨੇਰੇ ਪ੍ਰੇਤ ਪਿੰਜਰ ਮਹਿ.....-2

**ਪ੍ਰੇਤ ਪਿੰਜਰ ਮਹਿ ਦੁਖ ਘਨੇਰੇ॥ ਨਰਕਿ ਪਚਹਿ
ਅਗਿਆਨ ਅੰਧੇਰੇ॥**

**ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ
ਵਿਸਾਰਾ ਹੋ॥** ਪੰਨਾ - 1029

ਸੋ ਇਸ ਤਰ੍ਹਾਂ ਬਹੁਤ ਦੁੱਖੀ ਹੋਣਾ ਪੈਂਦਾ ਹੈ - ਇਨ੍ਹਾਂ ਪਿੰਜਰਾਂ 'ਚ ਜਾ ਕੇ। ਆਹ ਤਾਂ ਮਨੁੱਖ ਦਾ ਸਰੀਰ ਜਿਹਨੂੰ ਮਿਲ ਗਿਆ, ਉਹ ਗਾਫਲ ਹੋ ਕੇ ਨਾ ਗਵਾਵੇ। ਇਸ ਤੋਂ ਪੂਰਾ-ਪੂਰਾ ਕੰਮ ਲਵੇ। ਜਿਸ ਕੰਮ ਨੂੰ ਕਰਨ ਵਾਸਤੇ ਮਨੁੱਖ ਦਾ ਸਰੀਰ ਪ੍ਰਾਪਤ ਹੋਇਆ ਹੈ, ਉਹ ਕੰਮ ਕਰੋ -

**ਧਾਰਨਾ - ਇਹੋ ਤੇਰੀ ਵਾਰੀ ਹੈ,
ਗੋਬਿੰਦ ਮਿਲਣੇ ਦੀ - 2, 2.
ਗੋਬਿੰਦ ਮਿਲਣੇ ਦੀ ਇਹੋ ਤੇਰੀ ਵਾਰੀ ਐ-
2, 2
ਇਹੋ ਤੇਰੀ ਵਾਰੀ ਹੈ, ਗੋਬਿੰਦ ਮਿਲਣੇ
ਦੀ-2,2**

**ਭਈ ਪਰਾਪਤਿ ਮਾਨੁਖ ਦੇਹਰੀਆ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ॥
ਅਵਰਿ ਕਾਜ ਤੇਰੈ ਕਿਤੈ ਨ ਕਾਮ॥
ਮਿਲ ਸਾਧ ਸੰਗਤਿ ਭਜੁ ਕੇਵਲ ਨਾਮ॥
ਸਰੰਜਾਮਿ ਲਾਗੁ ਭਵਜਲ ਤਰਨ ਕੈ॥
ਜਨਮੁ ਬਿਖਾ ਜਾਤ ਰੰਗਿ ਮਾਇਆ ਕੈ॥** ਪੰਨਾ
- 12

ਇਸ ਤਰ੍ਹਾਂ ਇਹ ਜੀਵ ਵਾਸ਼ਨਾਂ ਬੱਧਾ ਪਤਾ ਨਹੀਂ ਕਿਸ-ਕਿਸ ਜੂਨ ਵਿਚ
ਭਟਕਦਾ ਹੈ।

**ਕਿਥੁਣੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ॥
ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ॥**
ਪੰਨਾ - 1193

ਸੋ ਇਸ ਤਰ੍ਹਾਂ ਪ੍ਰਾਣਾਂ ਦਾ ਵਿਯੋਗ ਹੋ ਕੇ ਇਹ ਜੀਵ ਕਿਥੇ ਜਾਂਦਾ ਹੈ? ਗੁਰੂ ਮਹਾਰਾਜ਼ ਨੇ ਇਸ ਬਾਰੇ ਫੁਰਮਾਨ ਕੀਤਾ ਹੈ ਕਿ ਜੀਅ ਜੰਤ ਸਭ ਵਾਹਿਗੁਰ ਜੀ ਦੇ ਹਨ ਜਿਨ੍ਹਾਂ ਦੀ ਕੋਈ ਗਿਣਤੀ ਨਹੀਂ ਕਰ ਸਕਦਾ। ਇਹ ਐਨਾ ਲੰਮਾ ਚੌੜਾ ਸਵਾਲ ਹੈ ਕਿ ਇਸ ਦੇ ਬਾਰੇ ਭੇਤ ਦੇਣਾ ਬਹੁਤ ਹੀ ਅੰਖਾਂ ਹੈ ਜਿਵੇਂ ਕਿ ਉਪਰ ਪਾੜ੍ਹਿਆ ਹੀ ਹੈ -

ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ॥
ਪੰਨਾ - 1193

ਜਿਸ ਵਿਚ ਕੁਝ ਐਸੀਆਂ ਵਾਰਤਾਵਾਂ ਹਨ ਜਿਨ੍ਹਾਂ ਤੋਂ ਸਾਨੂੰ ਵਿਸ਼ਵਾਸ ਹੁੰਦਾ ਹੈ ਕਿ ਜੀਵ ਕਰਮਾਂ ਦੇ ਹਿਸਾਬ ਨਾਲ ਜੂਨਾਂ ਵਿਚ ਜਾਂਦਾ ਹੈ। ਗੁਰੂ ਦਸਵੇਂ ਪਾਤਸ਼ਾਹ ਮਹਾਰਾਜ਼ ਜੀ ਸਿੰਘਾਂ ਦੇ ਨਾਲ ਜਾ ਰਹੇ ਹਨ। ਜਦੋਂ ਇਕ ਪਿੰਡ ਵਿਚ ਪ੍ਰਾਨੇ ਤਾਂ ਗੁਰੂ ਮਹਾਰਾਜ਼ ਜੀ ਦੀ ਦਿਸ਼ਟੀ ਇਕ ਦਰੱਖਤ ਦੇ ਮੁੱਢ ਤੇ ਪਈ, ਉਥੇ ਇਕ ਘੰਗੜ ਬੈਠਾ ਦਿਸਿਆ। ਦਸ਼ਮੇਸ਼ ਪਿਤਾ ਜੀ ਨੇ ਆਪਣੀ ਕਮਾਣ ਤੇ ਤੀਰ ਚਾੜ੍ਹਿਆ ਅਤੇ ਘੰਗੜ ਦੇ ਮਾਰਿਆ। ਇਕ ਵਿਸ਼ੇਸ਼ ਗੱਲ ਇਹ ਹੈ ਕਿ ਗੁਰੂ ਦਸ਼ਮੇਸ਼ ਪਿਤਾ ਜੀ ਦੇ ਹਰ ਤੀਰ ਨਾਲ ਸਵਾ ਤੋਲੇ ਸੋਨਾ ਲੱਗਿਆ ਹੁੰਦਾ। ਜਦੋਂ ਆਪ ਜੁੱਧ ਕਰਦੇ ਸਨ ਤਾਂ ਜਿਸਦੇ ਵੀ ਇਹ ਬਾਣ ਲਗਦੇ, ਸਵਾ ਤੋਲਾ ਸੋਨਾ ਤੀਰ ਦੇ ਨਾਲ ਹੀ ਜਾਂਦਾ। ਗੁਰੂ ਮਹਾਰਾਜ਼ ਜੀ ਨੇ ਪੁੱਛਣ ਤੇ ਦਸਿਆ ਕਿ ਭਾਈ, ਸਾਡਾ ਕਿਸੇ ਨਾਲ ਕੋਈ ਵੈਰ ਨਹੀਂ ਹੈ। ਅਸੀਂ ਸਰਬੱਤ ਦਾ ਭਲਾ ਚਾਹੁੰਦੇ ਹਾਂ। ਸੰਸਾਰ ਵਿਚ ਕਿਸੇ ਨੂੰ ਵੀ ਦੁਖੀ ਦੇਖਣਾ ਨਹੀਂ ਚਾਹੁੰਦੇ। ਇਹ ਜਿਹੜੀਆਂ ਫੌਜਾਂ ਅਸਾਡੇ ਉਤੇ ਚੜ੍ਹ-ਚੜ੍ਹ ਕੇ ਆਉਂਦੀਆਂ ਹਨ, ਇਹ ਮੂੜ੍ਹ ਰਾਜਿਆਂ ਦੀਆਂ ਫੌਜਾਂ ਹਨ ਜਿਨ੍ਹਾਂ ਨਾਲ ਸਾਡਾ ਕੋਈ ਵੈਰ ਨਹੀਂ ਹੈ ਜਿਵੇਂ ਕਿ ਅਸੀਂ ਫਤਹਿ ਚੰਦ ਦੀ ਲੜਕੀ ਦੀ ਸ਼ਾਦੀ ਤੇ ਸਵਾ ਲੱਖ ਰੁਪਈਏ ਦਾ ਤੰਬੋਲ ਭੇਜਿਆ। ਸਾਧਸੰਗਤ ਜੀ! ਅੰਦਾਜ਼ਾ ਲਾਓ ਕਿ ਉਸ ਵੇਲੇ ਦਾ ਸਵਾ ਲੱਖ ਰੁਪਿਆ ਅੱਜ ਦੇ ਕਿੰਨੇ ਕ੍ਰੋੜਾਂ ਦੇ ਬਰਾਬਰ ਹੈ।

ਪੰਜ ਸੋ ਸਿੰਘਾਂ ਦੇ ਕਰੀਬ ਉਹ gift (ਸੁਗਾਤ) ਲੈ ਕੇ ਗਏ ਪਰ ਉਥੇ ਇਕੱਠੇ ਹੋਏ ਰਾਜਿਆਂ ਦੀ ਬਦਨੀਤੀ ਦੇਖ ਕੇ ਤੰਬੋਲ ਸਹੀ ਸਲਾਮਤ ਵਾਧਸ ਲੈ ਆਏ। ਇਸੇ ਫਤਹਿਚੰਦ ਦੀ ਰਾਜਾ ਮੇਦਨੀ ਚੰਦ ਨਾਹਨ ਵਾਲਿਆਂ ਨਾਲ ਸੁਲੂਾ ਕਰਾਈ ਸੀ। ਦੋਹਾਂ ਨੂੰ ਸਮਝਾ ਕੇ ਸਮਝੌਤਾ ਕਰਾਇਆ ਪਰ ਫਤਹਿਚੰਦ ਦਾ ਵਰਤਾਰਾ ਕਿਹੋ ਜਿਹਾ ਨੀਵਾਂ ਸੀ। ਗੁਰੂ ਦਸ਼ਮੇਸ਼ ਪਿਤਾ ਜੀ ਫੁਰਮਾਨ ਕਰਦੇ ਹਨ -

**ਫਤਹਿ ਚੰਦ ਕੌਪਾ ਤਬ ਰਾਜਾ
ਲੋਹ ਪਰਾ ਹਮ ਸਿਉ ਬਿਨ ਕਾਜਾ।**

ਬਚਿੜ੍ਹ ਨਾਟਕ

ਮਹਾਰਾਜ ਕਹਿਣ ਲੱਗੇ, ਜਦੋਂ ਇਕ ਪਾਸੇ ਉਸਦੀ ਲੜਕੀ ਲਈ ਐਨਾ ਕੀਮਤੀ ਤੰਬੋਲ ਭੇਜਦੇ ਹਾਂ ਪਰ ਉਸਨੇ ਸਾਡੀ ਭਾਵਨਾ ਦੀ ਐਸੀ ਕੀਮਤ ਪਾਈ ਕਿ ਪਹਾੜੀ ਰਾਜੇ ਭੰਗਾਣੀ ਦੇ ਮੈਦਾਨ ਵਿਚ ਅਸਾਡੇ ਉਤੇ ਬਿਨਾਂ ਕਿਸੇ ਕਾਰਨ ਤੋਂ ਚੜ੍ਹਾਈ ਕਰਕੇ ਆ ਗਏ। ਸਾਡਾ ਕਿਸੇ ਸਲਤਨਤ ਨਾਲ ਕੋਈ ਵੀ ਵੈਰ ਨਹੀਂ ਸੀ, ਅਸੀਂ ਚਾਹੁੰਦੇ ਹਾਂ ਕਿ ਸਾਰਾ ਸੰਸਾਰ ਸੁਖੀ ਵਸੇ। ਅਸੀਂ ਆਪਣੇ ਗੁਰਸਿੱਖਾਂ ਨੂੰ ਸਿਖਾਇਆ ਹੈ ਕਿ ਪ੍ਰੇਮੀਓਂ ਦਿਲੋਂ ਕਹੋ -

ਜਗੜ੍ਹ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ॥

ਜਿੜ੍ਹ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ॥

ਪੰਨਾ - 953

ਅਤੇ -

ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਕਾ ਭਲਾ।

ਅਸਾਡਾ ਆਦਰਸ਼ ਹੈ। ਇਹ ਜਿਹੜੇ ਫੌਜਾਂ ਦੇ ਸਿਪਾਹੀ ਹੁਕਮ ਦੇ ਬੰਨ੍ਹੇ ਹੋਏ ਅਸਾਡੇ ਉਤੇ ਹਮਲੇ ਕਰਦੇ ਹਨ ਉਹ ਆਪਣੇ ਮਾਲਕ ਦਾ ਨਮਕ ਹਲਾਲ ਕਰਦੇ ਹਨ। ਅਸਾਡੇ ਨਾਲ ਉਨ੍ਹਾਂ ਦਾ ਵੀ ਕੋਈ ਵੈਰ ਨਹੀਂ ਹੈ। ਅਸੀਂ ਜੋ ਸਵਾ ਤੇਲਾ ਸੋਨਾ ਆਪਣੇ ਬਾਣ ਨਾਲ ਭੇਜਦੇ ਹਾਂ, ਇਹ ਮਰਨ ਵਾਲੇ ਦੇ ਵਾਰਸਾਂ ਦੇ ਖਰਚਾਂ ਲਈ ਕ੍ਰਿਆ ਕਰਮ ਵਾਸਤੇ ਹੈ। ਅਜਕਲੁ ਦੇ ਹਿਸਾਬ ਨਾਲ ਇਕ ਤੌਲੇ ਦਾ ਮੁੱਲ 5000 ਤੋਂ ਕਿਤੇ ਵੱਧ ਹੈ।

ਆਪ ਨੇ ਆਪਣੀ ਕਮਾਨ ਉਪਰ ਬਾਣ ਚਲਾਇਆ, ਉਹ ਜਾ ਕੇ ਸੁਕੇ ਰੁਖ ਉਪਰ ਬੈਠੇ ਘੋਗੜ ਦੇ ਲੱਗਿਆ, ਉਹ ਉਸੇ ਥਾਂ ਮਰ ਗਿਆ। ਨਾਲ ਦੇ ਸਿੰਘਾਂ ਨੇ ਵੀ ਦੇਖਿਆ, ਇਸ ਲੀਲ੍ਹਾ ਨੂੰ ਦੇਖ ਕੇ ਇਕ ਗੁਰਸਿੱਖ ਜੋ ਮਾਲਵੇ ਦਾ ਨਵਾਂ-ਨਵਾਂ ਹੀ ਗੁਰੂ ਮਹਾਰਾਜ ਜੀ ਦੇ ਚਰਨ ਸ਼ਰਨ ਆਇਆ ਸੀ, ਕਹਿਣ ਲੱਗਿਆ ਕਿ ਸੱਚੇ ਪਾਤਸ਼ਾਹ! ਆਹ ਤਾਂ ਤੁਸੀਂ ਘੋਗੜ ਐਵੇਂ ਹੀ ਮਾਰ ਦਿਤਾ। ਇਹ ਘੋਗੜ ਕਿਸੇ ਵੀ ਕੰਮ ਨਹੀਂ ਆਇਆ ਕਰਦਾ। ਗੰਦਰੀ ਖਾਂਦਾ ਹੈ, ਇਸਨੂੰ ਕੋਈ ਹੱਥ ਵੀ ਨਹੀਂ ਲਾਉਂਦਾ, ਗੰਦਾ ਜਾਨਵਰ ਹੈ। ਅਸਾਨੂੰ ਪਤਾ ਹੈ ਕਿ ਜਿਸ ਦਰੱਖਤ ਉਪਰ ਅਜਿਹਾ ਭ੍ਰਿਸ਼ਟ ਪੰਛੀ ਘੋਗੜ, ਬਗਲਾ, ਗਿਰਝ ਆਦਿ ਬੈਠ ਜਾਣ ਉਹ ਦਰੱਖਤ ਹੀ ਸੁਕ ਜਾਇਆ ਕਰਦਾ ਹੈ। ਪਤਾ ਨਹੀਂ ਇਨ੍ਹਾਂ ਦੇ ਸਰੀਰ ਵਿਚ ਕੀ ਦੋਸ਼ ਹੈ। ਆਪ ਜੀ ਨੇ ਸੋਨੇ ਵਾਲਾ ਤੀਰ ਇਸ ਦੇ ਮਾਰਿਆ ਹੈ। ਸਾਧ ਸੰਗਤ ਜੀ! ਆਪ ਜੀ ਦੀ ਲੀਲ੍ਹਾ ਵਿਚ ਕੋਈ ਵੀ ਕੌਤਕ ਅਜਿਹਾ ਨਹੀਂ ਹੁੰਦਾ ਸੀ ਜਿਸ ਵਿਚ ਕੋਈ ਪਿਛੋਕੜ ਨਾ ਹੋਵੇ। ਆਪ ਜੀ ਨੇ ਇਕ ਕਾਂ ਦਾ ਬੱਚਾ ਆਲੂਣੇ ਵਿਚੋਂ ਕੱਢਵਾ ਕੇ ਭਾਈ ਧਰਮ ਸਿੰਘ ਜੀ ਤੋਂ ਮਰਵਾਇਆ ਸੀ। ਸਾਰੀ ਸੰਗਤ ਹੈਰਾਨ ਹੋ ਗਈ, ਜਦੋਂ ਉਸਦੀ ਰੂਹ ਨੇ ਦਸਿਆ ਕਿ ਮੈਂ ਗੁਰੂ ਦਾ ਸਿੱਖ ਸਾਂ। ਇਕ ਗੁਰਸਿੱਖ ਨੂੰ ਮੈਂ ਬਹੁਤ ਫਿਕਾ ਬੋਲਿਆ ਤੇ ਇਹ ਕਿਹਾ ਕਿ ਕਿਉਂ ਕਾਂ-ਕਾਂ ਕਰਦਾ ਹੈ। ਤਾਂ ਉਹ ਗੁਰਸਿੱਖ ਧਿਆਨ ਸਿੱਧ ਗੁਰੂ ਨਾਲ ਅਭੇਦ ਅਵਸਥਾ ਵਿਚ ਰਹਿਣ ਵਾਲਾ ਸੀ ਉਸ ਨੇ ਕਿਹਾ ਕਿ ਕਾਂ ਤੂੰ ਹੀ ਬਣੇਗਾ,

ਮੈਂ ਤਾਂ ਨਹੀਂ ਬਣਦਾ। ਤੁੰ ਆਪ ਹੀ ਕਾਂ-ਕਾਂ ਕਰਦਾ ਹੈਂ। ਸੱਚੇ ਪਾਤਸ਼ਾਹ! ਆਪ ਨੇ ਆਪਣੇ ਬਿਰਦ ਦੀ ਲਾਜ ਰੱਖੀ, ਉਸਨੂੰ ਕਾਂ ਦੀ ਜੂਨੀ ਵਿਚੋਂ ਛਡਾਇਆ। ਅੱਜ ਆਪ ਨੇ ਇਸ ਘੋਗੜ ਨੂੰ ਮਾਰਿਆ ਹੈ ਇਸ ਵਿਚ ਜ਼ਰੂਰ ਕੋਈ ਭੇਤ ਹੈ। ਆਪ ਕ੍ਰਿਪਾ ਕਰਕੇ ਸੰਗਤ ਦੀ ਗਿਆਤ ਲਈ ਪ੍ਰਗਟ ਕਰੋ। ਗੁਰੂ ਦਸ਼ਮੇਸ਼ ਪਿਤਾ ਜੀ ਨੇ ਫੁਰਮਾਇਆ ਇਹ ਘੋਗੜ ਅੱਜ ਤੋਂ ਸੌ ਜਨਮ ਪਹਿਲਾਂ ਏਸ ਇਲਾਕੇ ਦਾ ਰਾਜਾ ਹੋਇਆ ਕਰਦਾ ਸੀ। ਆਹ ਜਿਹੜਾ ਥਾਹ ਹੈ ਨਾ, ਇਹੋ ਇਸਦੀ ਰਾਜਧਾਨੀ ਸੀ। ਜਿਥੇ ਸੁਕਿਆ ਹੋਇਆ ਦਰੱਖਤ ਹੈ ਉਥੇ ਹੀ ਇਸਦੀ ਰਿਹਾਇਸ਼ ਸੀ। ਸੰਸਕਾਰਾਂ ਦੇ ਵਸ ਹੋ ਕੇ ਇਸਨੂੰ ਯਾਦਦਾਸ਼ਤ ਨਹੀਂ ਭੁੱਲੀ।

ਇਸ ਕਰਕੇ ਇਥੇ ਹੀ ਰਹਿੰਦਾ ਹੈ। ਇਹ ਸ਼ਹਿਰ ਜਿਥੇ ਇਹ ਰਾਜ ਕਰਦਾ ਸੀ ਇਹ ਸਾਰਾ ਹੀ ਗੁਰੂ ਨੂੰ ਮੰਨਣ ਵਾਲਾ ਸੀ। ਇਸ ਥਾਂ ਉਤੇ ਸਤਿਸੰਗੀ ਪੁਰਸ਼ ਰਹਿੰਦੇ ਸਨ ਅਤੇ ਉਹ ਇਕੱਠੇ ਹੋ ਕੇ ਬਹੁਤ ਹੀ ਭਗਤੀ ਭਾਵਨਾ ਨਾਲ ਪ੍ਰਭੂ ਦਾ ਸਿਮਰਨ ਕਰਿਆ ਕਰਦੇ ਸਨ। ਇਕ ਵਾਰੀ ਇਕ ਗੁਰਸਿੱਖ ਦੇ ਮਨ ਵਿਚ ਫੁਰਨਾ ਹੋਇਆ ਕਿ ਮੈਂ ਸਾਰੇ ਗੁਰਸਿੱਖਾਂ ਨੂੰ ਬੁਲਾ ਕੇ ਆਪਣੇ ਘਰ ਚਰਨ ਪੁਆਵਾਂ। ਇਸ ਆਸੇ ਨੂੰ ਪੂਰਨ ਕਰਨ ਲਈ ਉਸਨੇ ਸਾਰੇ ਗੁਰਸਿੱਖਾਂ ਨੂੰ ਨਿਉਂਦਾ ਦੇ ਦਿਤਾ। ਇਹ ਰਾਜਾ ਵੀ ਸਤਿਸੰਗ ਵਿਚ ਆਇਆ ਕਰਦਾ ਸੀ। ਸੋ ਇਸਨੂੰ ਵੀ invite ਕਰ ਲਿਆ (ਸੱਦਾ ਦਿਤਾ ਗਿਆ)। ਜਦੋਂ ਗੁਰਸਿੱਖਾਂ ਦਾ ਸੁਮੇਲ ਉਸ ਦੇ ਘਰ ਹੋ ਗਿਆ, ਉਸ ਵੇਲੇ ਉਸ ਗੁਰਸਿੱਖ ਦੀ ਪਤਨੀ, ਲੜਕੀ ਤੇ ਉਹ ਆਪ ਸੇਵਾ ਵਿਚ ਜੁਟੇ ਹੋਏ ਸਨ। ਕੋਈ ਪਾਣੀ ਲਿਆ ਰਿਹਾ ਹੈ, ਕੋਈ ਕਪੜੇ ਦੇ ਨਾਲ ਚਰਨ ਧੋ ਕੇ ਸੁਕਾ ਰਿਹਾ ਹੈ। ਗੁਰਸਿੱਖ ਚਰਨ ਧੋ ਰਿਹਾ ਸੀ ਉਹ ਲੜਕੀ ਬਰਤਨ ਨਾਲ ਪਾਣੀ ਪਾ ਰਹੀ ਸੀ। ਉਸ ਰਾਜੇ ਨੇ ਲੜਕੀ ਵਲ ਜਦੋਂ ਦੇਖਿਆ ਤਾਂ ਉਸਦੇ ਮਨ ਵਿਚ ਇਕ ਦਮ ਵਿਕਾਰ ਜਾਗ ਗਿਆ ਤੇ ਲੜਕੀ ਦੀ ਸੁੰਦਰਤਾ ਉਪਰ ਮੌਹਿਤ ਹੋ ਗਿਆ। ਗੁਰਸਿੱਖਾਂ ਵਾਲੇ ਜੋ ਫਰਜ਼ ਸੀ ਸਾਰੇ ਛੱਡ ਦਿਤੇ। ਸਤਿਸੰਗ ਹੋਣਾ ਸ਼ੁਰੂ ਹੋ ਗਿਆ ਪਰ ਇਸ ਰਾਜੇ ਦੀ ਮਾੜੀ ਨਿਗ੍ਰਾ ਮੁੜ-ਮੁੜ ਕੇ ਉਸ ਲੜਕੀ ਵਲ ਜਾਵੇ। ਪ੍ਰਸ਼ਾਦਾ ਛਕਿਆ ਤੇ ਉਥੇ ਗੁਰਸਿੱਖਾਂ ਨੇ ਅਰਦਾਸ ਕੀਤੀ। ਜਦੋਂ ਸਾਰੇ ਚਲੇ ਗਏ ਤਾਂ ਇਸ ਰਾਜੇ ਨੇ ਗੁਰਸਿੱਖ ਨੂੰ ਬੁਲਾਇਆ, ਕਹਿਣ ਲੱਗਿਆ, “ਤੇਰੀ ਲੜਕੀ ਬਹੁਤ ਸੁੰਦਰ ਹੈ, ਇਹ ਤਾਂ ਮੇਰੇ ਪਾਸ ਚਾਹੀਦੀ ਸੀ। ਮੈਂ ਇਸਨੂੰ ਦਾਸੀ ਰਖ ਲੈਂਦਾ ਹਾਂ।” ਇਹ ਗੁਰਮੁਖ ਪਿਆਰਾ ਪ੍ਰਭੂ ਦੇ ਪ੍ਰੇਮ ਵਾਲਾ ਸੀ ਉਸਨੇ ਰਾਜੇ ਦੀ ਮੰਦ ਭਾਵਨਾ ਨੂੰ ਭਾਂਪ ਲਿਆ ਅਤੇ ਚੁਪ ਕਰ ਰਿਹਾ, ਰਾਜੇ ਦੀ ਪੁਛ ਦਾ ਕੋਈ ਉਤਰ ਨਾ ਦਿਤਾ। ਰਾਜਾ ਗੁਰਸਿੱਖ ਨੂੰ ਕਹਿਣ ਲੱਗਿਆ, “ਦੇਖ! ਤੇਰੇ ਚੁਪ ਕਰਿਆਂ ਤੇ ਖਹਿੜਾ ਨਹੀਂ ਛੁਟਣਾ। ਇਹ ਲੜਕੀ ਅੱਜ ਹਰ ਹਾਲਤ ਵਿਚ ਮੇਰੇ ਘਰ ਪਹੁੰਚਣੀ ਚਾਹੀਦੀ ਹੈ। ਨਹੀਂ ਮੈਂ ਖੁਦ ਇਸਨੂੰ ਲਿਜਾਣ ਦਾ ਬੰਦੋਬਸਤ ਕਰਨ ਜਾਣਦਾ ਹਾਂ।” ਅਜਿਹੀ ਧਮਕੀ ਰਾਜੇ ਦੀ ਸੁਣ ਕੇ ਗੁਰਮੁਖ ਦਾ ਮਨ ਉਦਾਸ ਹੋ ਗਿਆ। ਚਾਹੀਦਾ ਤਾਂ ਇਹ ਸੀ ਕਿ ਗੁਰਸਿੱਖਾਂ ਦੀ ਸੇਵਾ ਕਰਕੇ ਮਨ ਖਿੜਿਆ ਹੋਇਆ ਹੁੰਦਾ ਅਤੇ ਸਾਰਾ ਪਰਿਵਾਰ ਰਲ ਕੇ ਸਤਿਸੰਗ ਤੇ ਸੇਵਾ ਦੀਆਂ ਗੱਲਾਂ ਕਰਦੇ। ਪਰ ਇਹ ਗੁਰਸਿੱਖ ਚੁਪ ਕਰਿਆ ਬੈਠਾ ਹੈ। ਪਿਤਾ ਨੂੰ ਚੁਪ ਦੇਖ ਕੇ ਲੜਕੀ ਕਹਿਣ ਲੱਗੀ, “ਪਿਤਾ ਜੀ! ਅੱਜ ਤਾਂ ਆਪ ਨੂੰ

ਬਹੁਤ ਖੁਸ਼ ਹੋਣਾ ਚਾਹੀਦਾ ਹੈ, ਸੰਗਤ ਗੁਰੂ ਦਾ ਰੂਪ ਹੀ ਹੁੰਦੀ ਹੈ, ਸੰਗਤ ਦੇ ਰੂਪ ਵਿਚ ਗੁਰੂ ਆਪਣੇ ਘਰ ਚਰਨ ਪਾ ਕੇ ਗਏ ਹਨ ਪਰ ਮੈਂ ਹੈਰਾਨ ਹਾਂ ਤੁਸੀਂ ਕਿਸ ਗਲ ਦੀ ਉਲੜਣ ਵਿਚ ਪੈ ਗਏ? ਤੁਹਾਡੇ ਚਿਹਰੇ ਉਪਰ ਬਹੁਤ ਉਦਾਸੀ ਹੈ।” ਲੜਕੀ ਸਿਆਣੀ ਸੀ, ਗੁਰਸਿੱਖ ਨੇ ਉਸਨੂੰ ਸਾਰੀ ਗੱਲ ਦਸ ਦਿਤੀ। ਕਹਿਣ ਲੱਗਿਆ, “ਆਪਣੀ ਇਜ਼ਤ ਤਾਂ ਬਚ ਸਕਦੀ ਹੈ ਜੇ ਆਪਾਂ ਇਸ ਪਿੰਡ ਵਿਚੋਂ ਹੁਣੇ ਹੀ ਨਿਕਲ ਚੱਲੀਏ।” ਉਸ ਲੜਕੀ ਨੇ ਕਿਹਾ ਕਿ ਪਿਤਾ ਜੀ! ਇਹ ਗੱਲ ਬਿਲਕੁਲ ਨਹੀਂ ਕਰਨੀ, ਮੈਨੂੰ ਆਪਣੇ ਗੁਰੂ ਉਪਰ ਪੂਰਾ ਭਰੋਸਾ ਹੈ ਮੈਂ ਇਸ ਰਾਜੇ ਦੇ ਘਰ ਜ਼ਰੂਰ ਜਾਵਾਂਗੀ। ਤੁਸੀਂ ਕੋਈ ਫਿਕਰ ਨਾ ਕਰਨਾ। ਮੈਨੂੰ ਪਤਾ ਹੈ ਕਿ ਆਪਣੀ ਇਜ਼ਤ ਕਿਵੇਂ ਬਚਾਈਦੀ ਹੈ ਮੈਂ ਉਸ ਰਾਜੇ ਨਾਲ ਗੱਲ ਕਰਾਂਗੀ। ਪਿਤਾ ਨੂੰ ਕੁਝ ਧਰਵਾਸ ਹੋਇਆ। ਪਿਤਾ ਨੂੰ ਨਾਲ ਲੈ ਕੇ ਉਸ ਰਾਜੇ ਦੇ ਮਹੱਲ ਵਿਚ ਚਲੀ ਗਈ। ਕਹਿਣ ਲੱਗੀ, “ਰਾਜਨ! ਮੈਂ ਆ ਗਈ ਹਾਂ, ਪਰ ਤੇਰੇ ਪਾਸ ਮੈਂ ਕਲ੍ਹ ਨੂੰ ਆਵਾਂਗੀ, ਫੇਰ ਪੱਕੀ ਤਰ੍ਹਾਂ ਆਵਾਂਗੀ, ਕੱਚੀ ਤਰ੍ਹਾਂ ਨਹੀਂ ਆਉਣਾ। ਫੇਰ ਆ ਕੇ ਮੈਂ ਜਾਣਾ ਵੀ ਨਹੀਂ।” ਰਾਜਾ ਕਹਿਣ ਲੱਗਿਆ ਕਿ ਐ ਲੜਕੀ! ਤੂੰ ਮੇਰੇ ਨਾਲ ਕੋਈ ਛਲ ਤਾਂ ਨਹੀਂ ਖੇਡਦੀ? ਸਮਾਂ ਲੈ ਕੇ ਕਿਤੇ ਨੱਠ ਜਾਵੇਂ? ਲੜਕੀ ਕਹਿਣ ਲੱਗੀ, “ਤੂੰ ਗੁਰੂ ਦਾ ਸਿੱਖ ਹੈ, ਮੈਂ ਵੀ ਗੁਰੂ ਦੀ ਸਿੱਖ ਹਾਂ, ਮੈਂ ਛਲ ਨਹੀਂ ਕਰਦੀ।” ਦੋਵੇਂ ਘਰ ਨੂੰ ਮੁੜ ਆਏ। ਦੁਸਰੇ ਦਿਨ ਉਠ ਕੇ ਉਸਨੇ ਇਸ਼ਨਾਨ ਕਰਿਆ। ਵਾਹਿਗੁਰੂ ਜੀ ਦਾ ਸਿਮਰਨ ਕਰਿਆ ਅਤੇ ਪਾਠ ਕਰਿਆ, ਉਸ ਤੋਂ ਪਿਛੋਂ ਅਰਦਾਸ ਕੀਤੀ ਕਿ ਹੇ ਸੱਚੇ ਪਾਤਸ਼ਾਹ! ਮੇਰੇ ਉਪਰ ਤੇ ਮੇਰੇ ਪਿਤਾ ਉਪਰ, ਪਰਿਵਾਰ ਉਪਰ ਬੜਾ ਭਾਰਾ ਸੰਕਟ ਆ ਗਿਆ ਹੈ, ਮੈਂ ਤੇਰੇ ਉਤੇ ਵਿਸ਼ਵਾਸ ਰੱਖ ਕੇ ਜਿਉਣ ਵਾਲੀ ਹਾਂ, ਮੇਰੀ ਇਜ਼ਤ ਦਾ ਸਵਾਲ ਹੈ। ਇਹ ਰਾਜਾ ਤੇਰਾ ਹੀ ਸਿੱਖ ਹੈ, ਪਤਾ ਨਹੀਂ ਇਸ ਦਾ ਮਨ ਕਿਉਂ ਭ੍ਰਿਸ਼ਟਿਆ ਗਿਆ। ਉਸ ਵੇਲੇ ਅਰਦਾਸ ਕਰਕੇ ਉਹ ਲੜਕੀ ਰਾਜੇ ਦੇ ਮਹਿਲਾਂ ਵਿਚ ਪਹੁੰਚ ਗਈ। ਉਸ ਨੇ ਰਾਜੇ ਨੂੰ ਸਮਝਾਉਣ ਦਾ ਜਤਨ ਕੀਤਾ ਕਿ ਰਾਜਨ! ਮੈਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਤੇਰੇ ਮਨ ਵਿਚ ਕੀ ਗੱਲ ਹੈ। ਤੂੰ ਸਤਿਸੰਗੀ ਹੈਂ ਆਪਾਂ ਦੋਵੇਂ ਗੁਰਬਾਈ, ਭੈਣ-ਭਰਾ ਹਾਂ। ਇਹ ਜੋ ਮੰਦ ਬਿਰਤੀ ਕਾਮ ਦੀ ਤੇਰੇ ਅੰਦਰ ਜਾਗੀ ਹੈ, ਇਹ ਤੈਨੂੰ ਨਰਕਾਂ ਵਿਚ ਲੈ ਜਾਵੇਗੀ ਤੇ ਮੈਂ ਵੀ ਨਰਕਾਂ ਵਿਚ ਗੇੜੇ ਖਾਂਦੀ ਫਿਰਾਂਗੀ। ਤੂੰ ਮੇਰਾ ਕੀ ਦੇਖਿਆ ਹੈ? ਸੋਣੀ ਚਮੜੀ ਹੀ ਦੇਖੀ ਹੈ ਨਾ। ਮਹਾਂਪੁਰਸ਼ਾਂ ਦਾ ਫੁਰਮਾਨ ਹੈ -

**ਬਿਸਟਾ ਅਸਤ ਰਕਤੁ ਪਰੇਟੇ ਚਾਮ॥
ਇਸੁ ਉਪਰਿ ਲੇ ਰਾਖਿਓ ਗੁਮਾਨ॥
ਪੰਨਾ - 374**

ਇਹ ਸਰੀਰ ਕੀ ਹੈ? ਇਹਦੇ ਸਾਰਿਆਂ ਇੰਦਿਆਂ ਵਿਚ ਮੈਲ ਹੈ, ਹਰ ਵਕਤ ਇਹਦੇ ਵਿਚੋਂ ਮੈਲ ਨਿਕਲਦੀ ਹੈ - ਅੱਖਾਂ ਵਿਚੋਂ, ਨੱਕ ਵਿਚੋਂ, ਕੰਨਾਂ ਵਿਚੋਂ; ਸਭ ਮੈਲ ਨਾਲ ਭਰੇ ਹੋਏ, ਮਲਮੂਤਰ ਦੇ ਇੱਦੇ ਉਹ ਬਿਲਕੁਲ ਹੀ ਮੈਲੇ ਹਨ। ਕਿਹੜੀ ਚੀਜ਼ ਇਸ ਸਰੀਰ ਵਿਚ ਅੱਛੀ ਹੈ, ਖੂਨ ਹੈ, ਮਾਸ ਹੈ ਹੱਡੀਆਂ ਹਨ, ਤੈਨੂੰ ਇਹ ਦ੍ਰਿਸ਼ਟੀ ਸਤਿਸੰਗੀ ਹੁੰਦੇ ਹੋਏ ਜਾਗਣੀ ਨਹੀਂ ਸੀ ਚਾਹੀਦੀ। ਤੂੰ ਗੁਰੂ ਦਾ ਸਿੱਖ ਸੀ, ਤੂੰ ਸਿੱਖਾਂ ਵਾਲਾ ਕੰਮ ਨਹੀਂ ਕਰਿਆ। ਰਾਜੇ ਨੇ ਉਸਦੀ ਕੋਈ

ਗੱਲ ਨਾ ਸੁਣੀ ਅਤੇ ਉਸਦੀ ਜ਼ਬਰਦਸਤੀ ਬਾਂਹ ਫੜਨ ਲਗਿਆ। ਲੜਕੀ ਕਹਿਣ ਲੱਗੀ ਜ਼ਰਾ ਠਹਿਰ ਜਾ, ਉਸ ਦੀ ਜੇਬ ਵਿਚ ਬਹੁਤ ਤੇਜ਼ ਕਿਸਮ ਦੀ ਜ਼ਹਿਰ ਸੀ। ਕਹਿਣ ਲੱਗੀ, “ਰਾਜਨ! ਮੇਰੀ ਮੌਤ ਦਾ ਦੋਸ਼ ਤੈਨੂੰ ਲੱਗੇਗਾ, ਇਹ ਕਹਿ ਕੇ ਜ਼ਹਿਰ ਖਾ ਲਈ। ਉਸ ਵੇਲੇ ਉਸਨੇ ਪੂਰੇ ਜਲਾਲ ਵਿਚ ਆ ਕੇ ਕਿਹਾ, “ਰਾਜਨ! ਤੂੰ ਗੰਦ ਖਾਣ ਲਗਿਆ ਸੀ, ਗੰਦ ਖਾਣਾ ਘੋਗੜ ਦਾ ਕੰਮ ਹੋਇਆ ਕਰਦਾ ਹੈ। ਮੈਂ ਗੁਰੂ ਨੂੰ ਹਾਜ਼ਰ ਜਾਣ ਕੇ ਕਹਿੰਦੀ ਹਾਂ ਕਿ ਜਿੰਨੀ ਦੇਰ ਤਕ ਸੰਸਾਰ ਤੇ ਰਹੇਂਗਾ ਘੋਗੜ ਬਣਦਾ ਰਹੇਂਗਾ।” ਐਨਾ ਕਹਿ ਕੇ ਉਹ ਧਰਤੀ ਉਪਰ ਗਿਰ ਗਈ ਤੇ ਉਸਦਾ ਸਰੀਰ ਸ਼ਾਂਤ ਹੋ ਗਿਆ।

ਗੁਰੂ ਦਸ਼ਮੇਸ਼ ਪਿਤਾ ਜੀ ਕਹਿਣ ਲੱਗੇ, “ਗੁਰਸਿੱਖ! ਉਹ ਬੀਬੀ ਧਿਆਨ ਸਿੱਧ ਸੀ, ਉਸਦੀ ਰਸਨਾ ਦੇ ਉਤੇ ਪ੍ਰਭੂ ਦਾ ਵਾਸਾ ਸੀ, ਉਸਨੇ ਗੁਰੂ ਦਾ ਧਿਆਨ ਧਰ ਕੇ ਬਚਨ ਕੀਤਾ। ਉਹ ਬਚਨ ਕਿਸੇ ਤਰ੍ਹਾਂ ਵੀ ਅਣਥਾ ਨਹੀਂ ਸੀ ਹੋ ਸਕਦਾ। ਸੋ ਇਹ ਰਾਜਾ ਘੋਗੜ ਬਣ ਕੇ ਉਸ ਸਮੇਂ ਤੋਂ ਗੰਦ ਮੰਦ ਖਾਂਦਾ ਆਉਂਦਾ ਹੈ। ਹੁਣ ਸਾਡਾ ਬਿਰਦ ਹੈ ਇਸਦੀ ਖਲਾਸੀ ਕੀਤੀ ਜਾਵੇ ਕਿਉਂਕਿ ਇਸ ਨੇ ਗੁਰੂ ਦੇ ਦਰਸ਼ਨ ਵੀ ਕੀਤੇ ਹੋਏ ਸਨ, ਉਸਦਾ ਦਸਿਆ ਹੋਇਆ ਭਜਨ ਵੀ ਕਰਦਾ ਸੀ, ਹੁਣ ਇਸਨੂੰ ਬਹੁਤ ਸਜ਼ਾ ਮਿਲ ਚੁਕੀ ਹੈ ਸੋ ਅਸੀਂ ਇਸ ਦੇ ਆਪਣਾ ਬਾਣ ਮਾਰਿਆ ਹੈ। ਭਾਈ ਗੁਰਸਿੱਖ! ਇਹਦਾ ਹੁਣ ਅਸੀਂ ਸੰਕਟ ਕੱਟ ਦਿਤਾ ਹੈ। ਇਹਨੇ ਹੁਣ ਤਕ ਬਹੁਤ ਦੁਖ ਪਾ ਲਿਆ ਹੈ। ਇਹਨੂੰ ਸਿਮਰਤੀ ਹੈ ਉਸ ਲੜਕੀ ਦੇ ਬਚਨ ਦੀ, ਉਸ ਵੇਲੇ ਤੋਂ ਹੀ ਇਹ ਪਛਤਾਉਂਦਾ ਹੈ।

ਸੋ ਸਾਧਸੰਗਤ ਜੀ! ਇਸ ਤਰ੍ਹਾਂ ਨਾਲ ਬੇਅੰਤ ਜੀਵ ਸੰਸਾਰ ਤੇ ਆਉਂਦੇ ਹਨ। ਪਿਛਲੇ ਕਰਮਾਂ ਦੇ ਬੰਨ੍ਹੇ ਹੋਏ ਸੰਜੋਗ ਕਰਕੇ ਮਿਲਦੇ ਹਨ, ਵਿਜੋਗ ਕਰਕੇ ਵਿਛੜ ਜਾਇਆ ਕਰਦੇ ਹਨ। ਕਿੰਨੇ ਜੀਵ ਇਸ ਸੰਸਾਰ ਉਪਰ ਹਨ - ਅਰਥਾਂ ਖਰਬਾਂ, ਇਹ ਕੋਈ ਵੀ ਗਿਣਤੀ ਨਹੀਂ ਕਰ ਸਕਦਾ। ਗੁਰਬਾਣੀ ਦੇ ਅੰਦਰ ਇਸ ਕਰਕੇ ਫੁਰਮਾਨ ਕੀਤਾ ਹੈ -

**ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ॥
ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ॥
ਪੰਨਾ - 1193**

ਸੋ ਮੌਟਾ ਅਸੂਲ ਹੈ ਕਿ ਜਿਹੋ ਜਿਹੇ ਕਰਮ ਇਹ ਸਗੋਰਧਾਰੀ ਹੋ ਕੇ ਕਰਦਾ ਹੈ ਉਨ੍ਹਾਂ ਦਾ ਫਲ ਇਸਨੂੰ ਭੋਗਣਾ ਹੀ ਪੈਣਾ ਹੈ। ਉਹ ਫਲ ਭੋਗਣ ਕਰਕੇ ਇਸਨੂੰ ਬਾਰ-ਬਾਰ ਸੰਸਾਰ ਤੇ ਆਉਣਾ ਪੈਂਦਾ ਹੈ। ਕਿਤੇ ਇਸਦਾ ਵਿਜੋਗ ਹੋ ਜਾਂਦਾ ਹੈ, ਕਿਤੇ ਮਿਲਾਪ ਹੋ ਜਾਂਦਾ ਹੈ, ਕਿਤੇ ਪੁਤਰ ਬਣ ਕੇ ਆਉਂਦਾ ਹੈ, ਕਿਤੇ ਰਿਸਤੇਦਾਰ ਬਣ ਕੇ ਆਉਂਦਾ ਹੈ, ਕਿਤੇ ਬਿਲਕੁਲ ਅਣਜਾਣ ਮਨਮੁਖ ਹੋ ਕੇ ਆਉਂਦਾ ਹੈ। ਸੁਖਮਨੀ ਸਾਹਿਬ ਜੀ ਦੀ ਬਾਣੀ ਵਿਚ ਫੁਰਮਾਨ ਹੈ ਕਿ ਇਹ ਜੀਵ ਆਪਣੇ ਜ਼ੋਰ ਨਾਲ ਕਰਮਾਂ ਨੂੰ ਨਹੀਂ ਮੇਟ ਸਕਦਾ। ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ ਕਿ -

**ਇਸ ਕਾ ਬਲੁ ਨਾਹੀ ਇਸੁ ਹਾਥ॥ ਕਰਨ ਕਰਾਵਨ ਸਰਬ ਕੋ
ਨਾਥ॥**

ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ
 ਡੁਨਿ ਬੀਉ ॥
 ਕਬਹੂ ਉਚ ਨੀਚ ਮਹਿ ਬਸੈ ॥ ਕਬਹੂ ਸੋਗ ਹਰਖ ਰੰਗਿ
 ਹਸੈ ॥
 ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਉਭ ਅਕਾਸ
 ਪਇਆਲ ॥
 ਕਬਹੂ ਬੇਤਾ ਬ੍ਰਹਮ ਬੀਚਾਰ ॥ ਨਾਨਕ ਆਪਿ
 ਮਿਲਾਵਣਹਾਰ ॥

ਇਸੇ ਤਰ੍ਹਾਂ ਨਾਲ ਆਪ ਫੁਰਮਾਨ ਕਰਦੇ ਹਨ -
 ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ
 ਦਿਨੁ ਰਾਤਿ ॥
 ਕਬਹੂ ਮਹਾ ਕ੍ਰੋਧ ਬਿਕਰਾਲ ॥ ਕਬਹੂ ਸਰਬ ਕੀ ਹੋਤ
 ਰਵਾਲ ॥
 ਕਬਹੂ ਹੋਇ ਬਹੈ ਬਡ ਰਾਜਾ ॥ ਕਬਹੂ ਭੇਖਾਰੀ ਨੀਚ ਕਾ
 ਸਾਜਾ ॥
 ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ
 ਕਹਾਵੈ ॥
 ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ ਪ੍ਰਸਾਦਿ ਨਾਨਕ
 ਸਚੁ ਕਹੈ ॥

ਹੋਰ ਵਿਸਥਾਰ ਲਈ ਇਸ ਪਉੜੀ ਨੂੰ ਵਿਚਾਰ ਕੇ ਦੇਖ ਲਵੋ, ਇਸ ਦਾ
 ਡੁਟਕਾਰਾ ਉਸ ਵਕਤ ਹੀ ਹੁੰਦਾ ਹੈ ਜਦੋਂ ਇਸਨੂੰ ਪੁਰਨ ਤੱਤ ਬੇਤੇ ਮਹਾਂਪੁਰਸ਼
 ਦੀ ਸੰਗਤ ਪ੍ਰਾਪਤ ਹੋ ਜਾਵੇ ਅਤੇ ਉਹ ਹਨ੍ਹੇਰੇ ਅੱਤਸ਼ਕਰਣ ਵਿਚ ਗਿਆਨ
 ਦਾ ਪ੍ਰਕਾਸ਼ ਕਰ ਦੇਵੇ। ਇਸਦਾ ਮਨ ਤੇ ਤਨ ਨਾਮ ਦੇ ਰੰਗ ਵਿਚ ਰੰਗਿਆ
 ਜਾਵੇ ਅਤੇ ਇਕ ਛਿਨ ਵਾਸਤੇ ਵੀ ਵਾਹਿਗੁਰੂ ਮਨ ਦੇ ਵਿਚੋਂ ਨਾ ਭੁੱਲੋ। ਫੇਰ
 ਜਿਵੇਂ ਪਾਣੀ ਪਾਣੀ 'ਚ, ਜੋਤੀ ਜੋਤੀ 'ਚ ਰਲ ਜਾਂਦੀ ਹੈ ਇਸ ਦਾ ਆਉਣਾ
 ਜਾਣਾ ਸਭ ਮਿਟ ਜਾਂਦਾ ਹੈ। ਫੇਰ ਇਸਨੂੰ ਬਿਸਰਾਮ ਮਿਲਦਾ ਹੈ -

ਕਬਹੂ ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ
 ਨ ਆਵੈ ॥
 ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ
 ਬਿਨਾਸੁ ॥
 ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ
 ਕੇ ਸੰਗਿ ॥
 ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗ
 ਜੋਤਿ ਸਮਾਨਾ ॥
 ਮਿਟਿ ਗਏ ਗਵਨ ਪਾਏ ਬਿਸਾਮ ॥ ਨਾਨਕ ਪ੍ਰਭ ਕੈ ਸਦ
 ਕੁਰਬਾਨ ॥

ਸਾਧੂਆਂ ਦਾ ਆਉਣਾ ਜਾਣਾ ਮਿਟ ਜਾਇਆ ਕਰਦਾ ਹੈ ਅਤੇ ਸਤਿ ਚਿਤ ਅਨੰਦ ਦੇ ਦੇਸ਼ ਵਿਚ ਉਨ੍ਹਾਂ ਦਾ ਵਾਸਾ ਹੋ ਜਾਂਦਾ ਹੈ -

ਧਾਰਨਾ - ਸਤਿ ਚਿਤ ਤੇ ਅਨੰਦ ਵਾਲਾ ਦੇਸ਼ ਹੈ,
ਜਿਥੇ ਸਾਧੂ ਆਣ ਵਸਦੇ - 2, 2.
ਮੇਰੇ ਪਿਆਰੇ, ਜਿਥੇ ਸਾਧੂ ਆਣ ਵਸਦੇ-

2,2.

ਸਤਿ ਚਿਤ ਤੇ ਅਨੰਦ ਵਾਲਾ ਦੇਸ਼ ਹੈ,...-
2

ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟੁ॥
ਤਹਾ ਕਬੀਰੈ ਮਣੁ ਕੀਆ ਖੋਜਤ ਮੁਨਿ ਜਨ ਬਾਟੁ॥ ਪੰਨਾ
- 1372

ਬੇਗਮ ਪੁਰਾ ਸਹਰ ਕੌ ਨਾਉ॥ ਵੂਖੁ ਅੰਦੋਹੁ ਨਹੀ ਤਿਹਿ
ਠਾਉ॥
ਨਾਂ ਤਸਵੀਸ ਖਿਰਾਜੁ ਨ ਮਾਲੁ॥ ਖਉਛੁ ਨ ਖਤਾ ਨ ਤਰਸੁ
ਜਵਾਲੁ॥
ਅਥ ਮੌਹਿ ਖੂਬ ਵਤਨ ਗਹ ਪਾਈ॥ ਉਹਾਂ ਖੈਰਿ ਸਦਾ
ਮੇਰੇ ਭਾਈ॥
ਕਾਇਮੁ ਦਾਇਮੁ ਸਦਾ ਪਾਤਿਸਾਹੀ॥ ਦੌਮ ਨ ਸੇਮ ਏਕ
ਸੌ ਆਹੀ॥
ਆਬਾਦਾਨੁ ਸਦਾ ਮਸਹੂਰ॥ ਉਹਾਂ ਗਨੀ ਬਸਹਿ ਮਾਮੂਰ॥
ਤਿਊ ਤਿਊ ਸੈਲ ਕਰੀਹ ਜਿਊ ਭਾਵੈ॥ ਮਹਰਮ ਮਹਲ ਨ ਕੌ
ਅਟਕਾਵੈ॥

ਕਰਿ ਰਵਿਦਾਸ ਖਲਾਸ ਚਮਾਰਾ॥ ਜੋ ਹਮ ਸਹਰੀ ਸੁ
ਮੀਤੁ ਹਮਾਰਾ॥ ਪੰਨਾ - 345

ਸੋ ਜਿਨ੍ਹਾਂ ਦੀ ਹਉਮੈ ਦਾ ਨਾਸ ਹੋ ਗਿਆ, ਤ੍ਰਿਗੁਣੀ ਮਾਇਆ ਦੀ
ਅਸਲੀਅਤ ਨੂੰ ਪਛਾਣ ਕੇ ਨਾਮ ਦੇ ਬਲ ਕਰਕੇ ਇਸਦੀ ਵਲਗਣ ਵਿਚੋਂ
ਨਿਕਲ ਗਏ, ਉਹ ਪ੍ਰਭੂ ਦੇ ਨਾਲ ਅਭੇਦ ਹੋ ਜਾਇਆ ਕਰਦੇ ਹਨ। ਉਹ
ਪ੍ਰਭੂ ਦੇ ਦੇਸ਼ ਵਿਚ ਵਸਦੇ ਹਨ ਪ੍ਰਭੂ ਉਨ੍ਹਾਂ ਵਿਚ ਵਰਤਦਾ ਹੈ, ਜਿਵੇਂ
ਕਿ ਫੁਰਮਾਨ ਹੈ -

ਨਉ ਦਰਵਾਜੇ ਕਾਇਆ ਕੌਟੁ ਹੈ ਦਸਵੈ ਗੁਪਤੁ
ਰਖੀਜੈ॥
ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ॥
ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ॥
ਤਿੜੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ॥
ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ॥

ਵਾਹ ਵਾਹ ਸਚੇ ਪਾਤਿਸਾਹ ਤੁ ਸਚੀ ਨਾਈ॥
ਪੰਨਾ - 954

ਸਚਖੰਡ ਵਿਚ ਸਾਧੂਆਂ ਦਾ ਨਿਵਾਸ ਹੋ ਜਾਇਆ ਕਰਦਾ ਹੈ, ਹੋਰ ਖੋਲ੍ਹ ਕੇ ਦੱਸਣ ਲਈ ਬੈਨਤੀ ਹੈ ਕਿ ਇੜਾ, ਪਿੰਗਲਾ, ਸੁਖਮਨਾ ਜਿਥੇ ਤਿੰਨ੍ਹਾਂ life current (ਜੀਵਨ ਲਹਿਰਾਂ) ਦੀਆਂ ਨਾੜੀਆਂ ਦਾ ਮੇਲ ਹੁੰਦਾ ਹੈ, ਇੜਾ ਤੇ ਪਿੰਗਲਾ ਸੁਖਮਨਾ ਵਿਚ ਰਲਦੀਆਂ ਹਨ। ਸੁਖਮਨਾ ਵਿਚ ਸੁਰਤੀ ਰਲਾ ਕੇ ਅਫੁਰ ਅਵਸਥਾ ਗਗਨ ਮੰਡਲ ਵਿਚ ਪਹੁੰਚ ਜਾਂਦੀ ਹੈ। ਉਸਨੂੰ ਸੁੰਨ ਮੰਡਲ, ਦਸਮ ਦੁਆਰ ਵੀ ਕਹਿੰਦੇ ਹਨ। ਇਥੋਂ ਸਾਧੂਆਂ ਦਾ ਵਾਸਾ ਹਰ ਵਕਤ ਰਹਿੰਦਾ ਹੈ ਅਤੇ ਪ੍ਰਮੇਸਰ ਨਾਲ ਜੁੜੇ ਰਹਿੰਦੇ ਹਨ ਕਿਉਂਕਿ ਹਰ ਸਰੀਰ ਵਿਚ ਵਾਹਿਗੁਰੂ ਜੀ ਦਾ ਨਿਵਾਸ ਹੈ ਜਿਵੇਂ ਕਿ ਫੁਰਮਾਨ ਹੈ -

**ਕਾਇਆ ਨਗਰੁ ਨਗਰ ਗੜ ਅੰਦਰਿ॥
 ਸਾਚਾ ਵਾਸਾ ਪੁਰਿ ਗਗਨੰਦਰਿ॥
 ਅਸਥਿਰੁ ਬਾਨੁ ਸਦਾ ਨਿਰਮਾਇਲੁ
 ਆਪੇ ਆਪੁ ਉਪਾਇਦਾ॥।।।
 ਅੰਦਰਿ ਕੌਟ ਛਜੇ ਹਟਨਾਲੇ॥।।।
 ਆਪੇ ਲੋਵੈ ਵਸਤੁ ਸਮਾਲੇ॥।।।
 ਬਜਰ ਕਪਾਟ ਜੜੇ ਜੜਿ ਜਾਣੈ
 ਗੁਰ ਸਬਦੀ ਖੋਲਾਇਦਾ॥।।।
 ਭੀਤਰਿ ਕੌਟ ਗੁਢਾ ਘਰ ਜਾਈ॥।।।
 ਨਉ ਘਰ ਬਾਪੇ ਹੁਕਮਿ ਰਜਾਈ॥।।।
 ਦਸਵੈ ਪੁਰਖੁ ਅਲੈਖੁ ਅਪਾਰੀ
 ਆਪੇ ਅਲੈਖੁ ਲਖਾਇਦਾ॥।।।**

ਪੰਨਾ -

1033

ਸੋ ਸਾਧੁਸੰਗਤ ਜੀ ਹੁਣ ਧਿਆਨ ਦੇਵੈ ਅਤੇ ਆਪ ਭਾਈ ਤਿਲੋਕਾ ਜੀ ਤੇ ਰਾਜਕੁਮਾਰੀ ਬੀਬਾ ਦੀ ਗੱਲ ਸੰਖੇਪ ਰੂਪ ਵਿਚ ਸੁਣ ਰਹੇ ਸੀ, ਮੈਂ ਬੋਡ੍ਹਾ ਖੋਲ੍ਹ ਕੇ ਵਰਣਨ ਕੀਤਾ ਹੈ। ਸੋ ਭਾਈ ਤਿਲੋਕਾ ਜੀ ਕਹਿ ਰਹੇ ਹਨ ਕਿ ਬੀਬਾ! ਮੈਂ ਮਰਨਾ ਨਹੀਂ ਹੈ, ਕੇਵਲ ਸਰੀਰ ਛਡਣਾ ਹੈ। ਐਂ ਸਮਝ ਲੈ, ਮੈਂ ਸਰੀਰ ਵਿਚੋਂ ਨਿਕਲ ਜਾਣਾ ਹੈ। ਜੇ ਤੂੰ ਮੇਰਾ ਬਚਨ ਮੰਨ ਲਵੋਂ, ਤੂੰ ਵੀ ਨਹੀਂ ਮਰਦੀ; ਸੰਸਾਰ ਮਰਦਾ ਹੈ। ਸੰਸਾਰ ਇਸ ਲਈ ਮਰਦਾ ਹੈ ਕਿਉਂਕਿ ਉਹ ਸਤਿ ਵਸਤੁ ਦਾ ਗਿਆਨ ਨਹੀਂ ਰਖਦਾ। ਉਹ ਵਿਸ਼ੇ ਵਾਸ਼ਨਾ ਦਾ ਬੰਨ੍ਹਿਆ ਹੋਇਆ ਜੂਨਾਂ ਦੇ ਅੰਦਰ ਘੁਮੇਟਣੀਆਂ ਖਾਂਦਾ ਹੈ ਕਿਉਂਕਿ ਉਸਨੇ ਗੁਰੂ ਨਹੀਂ ਧਾਰਿਆ ਅਤੇ ਗੁਰੂ ਤੋਂ ਬਿਨਾਂ ਨਾਮ ਦੀ ਪ੍ਰਾਪਤੀ ਨਹੀਂ ਹੁੰਦੀ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਜਿਸਨੇ ਗੁਰੂ ਤੋਂ ਮੰਤਰ ਨਹੀਂ ਪ੍ਰਾਪਤ ਕੀਤਾ ਉਸ ਨੂੰ ਬਹੁਤ ਹੀ ਨਖਿਧ ਜੂਨੀਆਂ ਵਿਚ ਘੁੰਮਣਾ ਪੈਂਦਾ ਹੈ -

**ਧਾਰਨਾ - ਕਾਵਾਂ, ਕੁਤਿਆਂ, ਗਿਧਿਆਂ ਦੀ ਜੂਨੀ ਪੈਂਦੇ
 ਨੇ
 ਖਾਲੀ ਜਿਹੜੇ ਨਾਮ ਤੋਂ ਬਿਨਾਂ - 2, 2.**

ਮੇਰੇ ਪਿਆਰੇ, ਖਾਲੀ ਜਿਹੜੇ ਨਾਮ ਤੋਂ
ਬਿਨਾਂ.....2, 2,
ਕਾਵਾਂ, ਕੁਤਿਆਂ, ਗਧਿਆਂ ਦੀ ਜੂਨੀ ਪੈਂਦੇ
ਨੇ.....-2

ਗੁਰ ਮੰਡ੍ਰ ਹੀਣਸ ਜੋ ਪਾਣੀ ਧਿੰਗੰਤ ਜਨਮ ਭ੍ਰਾਸਟਣਹਾ॥
ਕੁਕਰਹ ਸੁਕਰਹ ਗਰਧਭਹ ਕਾਕਹ ਸਰਪਨਹ ਤੁਲਿ
ਖਲਹ॥

ਪੰਨਾ - 1357

ਅਸਬਾਵਰ ਜੰਗਮ ਕੀਟ ਪਤੰਗਾ॥ ਅਨਿਕ ਜਨਮ ਕੀਏ
ਬਹੁ ਰੰਗਾ॥

ਐਸੇ ਘਰ ਹਮ ਬਹੁਤੁ ਬਸਾਏ॥ ਜਬ ਹਮ ਰਾਮ ਗਰਭ
ਹੋਇ ਆਏ॥

ਪੰਨਾ - 325

ਸੋ ਇਸ ਸੰਸਾਰ ਵਿਚ ਜਿਹੜੇ ਨਾਮ ਤੋਂ ਬਗੈਰ ਮਨਮੁਖ ਤੇ ਨਿਗੁਰੇ
ਰਹਿ ਜਾਣਗੇ, ਉਹ ਫੇਰ ਭੂਤਾਂ, ਪ੍ਰੇਤਾਂ, ਕੁਤਿਆਂ, ਬਿੱਲਿਆਂ ਦੀ ਜੂਨੀਆਂ
ਵਿਚ ਘੁੰਮਦੇ ਫਿਰਨਗੇ। ਕਿਤੇ ਘੋਗੜ ਬਣ ਗਏ, ਕਿਤੇ ਤਿਤਰ ਬਣ ਗਏ।
ਐਸੇ ਤਰ੍ਹਾਂ ਇਹ ਜੀਵ ਘੁੰਮਦਾ ਫਿਰਦਾ ਹੈ। ਸੋ ਭਾਈ ਤਿਲੋਕਾ ਜੀ ਕਹਿਣ
ਲੱਗੇ, “ਬੀਬਾ! ਇਹ ਮਾਰਗ ਅੱਡ-ਅੱਡ ਨੇ। ਜਿਹੋ ਜਿਹੀ ਕੋਈ ਕਰਨੀ ਜੀਵ
ਕਰਦਾ ਹੈ ਉਹੋ ਜਿਹਾ ਹੀ ਰਸਤਾ ਉਸਨੂੰ ਮਿਲ ਜਾਂਦਾ ਹੈ। ਮਨਮੁਖ ਜੂਨਾਂ
ਵਿਚ ਘੁੰਮਦਾ ਹੈ, ਨਰਕਾਂ ਵਿਚ ਜਾਂਦਾ ਹੈ। ਜੋ ਗੁਰਮੁਖ ਹੁੰਦਾ ਹੈ ਉਸਨੂੰ
ਸਰੀਰ ਛੱਡਣ ਪਿਛੋਂ ਇਹ ਤਕਲੀਫ਼ਾਂ ਨਹੀਂ ਹੋਇਆ ਕਰਦੀਆਂ। ਇਸ ਗੱਲ
ਉਤੇ ਜੇ ਕੋਈ ਹੱਠ ਕਰਦਾ ਹੈ ਕਿ ਮੈਂ ਤਾਂ ਸਿੱਧਾ ਸਚਖੰਡ ਜਾਵਾਂਗਾ ਇਹ
ਉਸਦੀ ਆਪਣੇ ਆਪ ਨੂੰ ਧੋਖਾ ਦੇਣ ਵਾਲੀ ਗੱਲ ਹੈ -

ਸਭ ਕੋਈ ਚਲਨ ਕਹਤ ਹੈ ਉਹਾਂ॥ ਨਾ ਜਾਨਉ ਬੈਕੁੰਠ
ਹੈ ਕਹਾਂ॥

ਆਪ ਆਪ ਕਾ ਮਰਮ੍ਹ ਨ ਜਾਨਾਂ॥ ਬਾਤਨ ਹੀ ਬੈਕੁੰਠ
ਬਖਾਨਾਂ॥

ਪੰਨਾ - 1161

ਸਿੱਧਾ ਅਸੂਲ ਤਾਂ ਇਹ ਹੈ ਕਿ ਜਿਹੋ ਜਿਹੇ ਆਦਮੀ ਕਰਮ ਕਰੇਗਾ
ਉਹੋ ਜਿਹਾ ਉਸਨੂੰ ਅਗਲੀ ਦਰਗਾਹ ਦਾ ਰਸਤਾ ਮਿਲੇਗਾ। ਕਹਿਣ ਲੱਗੇ
ਬੀਬਾ! ਮੈਂ ਵੀ ਆਪਣੇ ਪਿਆਰੇ ਨੂੰ ਬਹੁਤ ਪਿਆਰ ਕਰਦਾ ਹਾਂ, ਮੈਂ ਉਸ
ਤੋਂ ਬਗੈਰ ਜਿਉਂਦਾ ਨਹੀਂ ਰਹਿ ਸਕਦਾ। ਤੂੰ ਦੇਖਿਆ ਹੋਣਾ ਹੈ ਕਿ ਮੱਛੀ
ਪਾਣੀ ਤੋਂ ਬਗੈਰ ਜਿਉਂਦੀ ਨਹੀਂ ਰਹਿੰਦੀ, ਇਸੇ ਤਰ੍ਹਾਂ ਮੈਂ ਵੀ ਉਸ ਤੋਂ ਬਿਨਾਂ
ਨਹੀਂ ਰਹਿ ਸਕਦਾ। ਮੈਨੂੰ ਉਨ੍ਹਾਂ ਦਾ ਹੁਕਮ ਆ ਗਿਆ ਹੈ ਕਿ ਮੈਂ ਹੁਣ
ਇਸ ਸਰੀਰ ਵਿਚੋਂ ਜਾਵਾਂ। ਐਨੀ ਗੱਲ ਸੁਣਦੇ ਹੀ ਰਾਜਕੁਮਾਰੀ ਗਹਿਰੀ ਸੋਚ
ਵਿਚ ਪੈ ਗਈ, ਉਸਨੂੰ ਪੂਰੀ ਤਰ੍ਹਾਂ ਸਮਝ ਆ ਗਿਆ ਕਿ ਇਹ ਤਾਂ ਹੁਣ
ਸਰੀਰ ਵਿਚੋਂ ਜਾਣ ਦੀ ਗੱਲ ਕਰਦਾ ਹੈ। ਕਹਿਣ ਲੱਗੀ, “ਹੇ ਚੰਗੇ ਪੁਰਸ਼!
ਤੁਸੀਂ ਬੋੜ੍ਹੇ ਦਿਨਾਂ ਵਿਚ ਤੁਰਨ ਫਿਰਨ ਲਗ ਜਾਵੋਗੇ ਪਰ ਤੁਸੀਂ ਜਾਣ
ਦੀਆਂ ਤਿਆਰੀਆਂ ਕਰ ਰਹੇ ਹੋ। ਤੁਸੀਂ ਲੱਖ ਕਰੋ ਕਿ ਮੈਂ ਪਾਪ ਨਹੀਂ ਕੀਤਾ

ਪਰ ਮੇਰੇ ਅੰਦਰੋਂ ਅਵਾਜ਼ ਆਉਂਦੀ ਹੈ ਕਿ ਮੈਂ ਬਹੁਤ ਵੱਡਾ ਗੁਨਾਹ ਕੀਤਾ ਹੈ ਕਿ ਇਕ ਪ੍ਰਦੇਸੀ ਦੇ ਤੌਰ ਮਾਰਿਆ। ਮੇਰੇ ਵਿਚ ਇਹ ਤਾਕਤ ਨਹੀਂ ਹੈ ਕਿ ਮੈਂ ਇਸ ਪਾਪ ਨੂੰ ਸਹਿ ਸਕਾਂ ਤੇ ਜਿਸ ਵਕਤ ਤੂੰ ਇਸ ਸਰੀਰ ਵਿਚੋਂ ਨਿਕਲੇਂਗਾ ਮੈਂ ਨਾਲ ਹੀ ਮਰ ਜਾਣਾ ਹੈ।” ਉਸ ਵੇਲੇ ਆਪ ਮੁਸਕਰਾਏ ਤੇ ਕਹਿਣ ਲੱਗੇ, “ਸੰਸਾਰ ਵਿਚ ਆਉਣਾ ਜਾਣਾ ਆਪਣੇ ਵਸ ਵਿਚ ਨਹੀਂ ਹੋਇਆ ਕਰਦਾ। ਇਹ ਜੀਵ ਹੁਕਮ ਵਿਚ ਸੰਸਾਰ ਤੇ ਆਉਂਦਾ ਹੈ ਤੇ ਹੁਕਮ ਵਿਚ ਹੀ ਚਲਿਆ ਜਾਂਦਾ ਹੈ। ਇਸ ਸੰਸਾਰ ਵਿਚ ਕੋਈ ਪੁਰਸ਼ ਉਸਦੀ ਮਰਜ਼ੀ ਬਿਨਾਂ ਨਹੀਂ ਚਲ ਸਕਦਾ।” ਉਸ ਵੇਲੇ ਭਾਈ ਤਿਲੋਕਾ ਜੀ ਕਹਿਣ ਲੱਗੇ, “ਬੀਬਾ! ਜੇ ਤੂੰ ਕੋਈ ਜ਼ਹਿਰ ਖਾ ਕੇ ਜਾਂ ਕਿਸੇ ਸਸ਼ਤਰ ਨਾਲ ਮਰ ਜਾਵੇਂਗੀ ਤਾਂ ਇਹ ਖੁਦਕਸ਼ੀ ਤੇ ਆਤਮ ਘਾਤ ਹੋਇਆ ਕਰਦਾ ਹੈ। ਤੈਨੂੰ ਬਹੁਤ ਜੂਨਾਂ ਤੇ ਨਰਕਾਂ ਵਿਚ ਜਾਣਾ ਪਵੇਗਾ। ਜੇ ਤੂੰ ਇਹ ਆਸ ਰਖਦੀ ਹੈਂ ਕਿ ਮਰ ਕੇ ਮੈਨੂੰ ਮਿਲ ਜਾਵੇਂਗੀ, ਇਹ ਬਿਲਕੁਲ ਹੀ ਨਹੀਂ ਹੋ ਸਕਣਾ ਕਿਉਂਕਿ ਤੂੰ ਇਕ ਬਹੁਤ ਵੱਡਾ ਪਾਪ ਆਤਮ ਘਾਤ ਦਾ ਕਰਨਾ ਹੈ। ਆਤਮਘਾਤੀ ਜਗਤ ਕਸਾਈ ਹੋਇਆ ਕਰਦਾ ਹੈ। ਜੇ ਤੂੰ ਮੇਰਾ ਬਚਨ ਮੰਨੇਗੀ, ਤਾਂ ਉਸਨੂੰ ਧਿਆਨ ਨਾਲ ਸ੍ਰਵਣ ਕਰ। ਮੇਰੀ ਗਲ ਪੂਰੀ ਤਰ੍ਹਾਂ ਮੰਨਣੀ ਪਵੇਗੀ। ਪਹਿਲੀ ਗੱਲ ਤਾਂ ਇਹ ਹੈ ਕਿ ਜਿਸਨੂੰ ਮੈਂ ਧਿਆਰ ਕਰਦਾ ਹਾਂ ਉਹ ਤੈਨੂੰ ਵੀ ਧਿਆਰ ਕਰਦਾ ਹੈ।” ਉਸ ਵੇਲੇ ਉਹ ਇਕ ਦਮ ਬੋਲ ਪਈ ਕਿ ਮੈਨੂੰ ਤਾਂ ਕੋਈ ਧਿਆਰ ਨਹੀਂ ਕਰਦਾ। ਮੈਨੂੰ ਤਾਂ ਸਿਰਫ ਮੇਰੀ ਮਾਂ ਤੇ ਮੇਰੇ ਬਾਪ ਜੀ ਧਿਆਰ ਕਰਦੇ ਹਨ, ਹਾਂ ਮੇਰੀਆਂ ਸਹੇਲੀਆਂ ਵੀ ਮੈਨੂੰ ਧਿਆਰ ਕਰਦੀਆਂ ਹਨ। ਉਸ ਵੇਲੇ ਭਾਈ ਤਿਲੋਕਾ ਜੀ ਮੁਸਕਰਾਏ ਤੇ ਕਹਿਣ ਲੱਗੇ, “ਹੇ ਭੋਲੀਏ! ਇਹ ਤਾਂ ਸਾਰੇ ਧਿਆਰ ਝੂਠੇ ਹੁੰਦੇ ਨੇ, ਇਹ ਸੱਚੇ ਧਿਆਰ ਨਹੀਂ ਹੁੰਦੇ। ਇਹ ਜੋ ਤੂੰ ਦਸੇ ਹਨ ਇਹ ਸਾਰੇ ਸਰੀਰ ਨੂੰ ਧਿਆਰ ਕਰਦੇ ਨੇ, ਮਰਨ ਤੋਂ ਬਾਦ ਤਾਂ ਇਹ ਉਸਨੂੰ ਭੂਤ ਆਖਦੇ ਹਨ। ਇਨ੍ਹਾਂ ਨੂੰ ਨਹੀਂ ਪਤਾ ਕਿ ਤੂੰ ਕੌਣ ਹੈ।” ਕਹਿੰਦੀ ਮੈਨੂੰ ਤਾਂ ਪਤਾ ਹੈ ਨਾ ਕਿ ਮੈਂ ਹਾਂ, ਸਾਮੁਣੇ ਖੜ੍ਹੀ ਹਾਂ। ਭਾਈ ਤਿਲੋਕਾ ਜੀ ਕਹਿਣ ਲੱਗੇ, “ਮੈਂ ਤੈਨੂੰ ਬਹੁਤ ਵਿਸਥਾਰ ਦੇ ਨਾਲ ਸਮਝਾਇਆ ਹੈ ਕਿ ਤੂੰ ਸਰੀਰ ਨਹੀਂ ਹੈ ਤੂੰ ਇਹਦੇ ਵਿਚ ਰਹਿਣ ਵਾਲੀ ਹੈਂ; ਕਿਨ੍ਹਾਂ ਮੈਂ ਤੈਨੂੰ ਸਮਝਾਇਆ ਹੈ ਕਿ ਇਸ ਵਿਚ ਵਸਣ ਵਾਲਾ ਜੀਵ ਉਡਾਰੀਆਂ ਮਾਰ ਲੈਂਦਾ ਹੈ। ਉਹਨੂੰ ਭੌਰ ਕਹਿੰਦੇ ਹਨ। ਜਿਹੜੀ ਤੂੰ ਹੈਂ ਨਾ, ਇਹਨੂੰ ਜੀਵ ਆਤਮਾ ਕਹਿੰਦੇ ਹਨ। ਸਣ, ਮੈਂ ਤੈਨੂੰ ਫੇਰ ਇਕ ਵਾਗੀ ਦਸਦਾ ਹਾਂ ਕਿ ਇਹ ਜਿਹੜੀ ਤੂੰ ਹੈ ਨਾ, ਜਿਵੇਂ ਤੂੰ ਘੋੜੇ ਦੀ ਸਵਾਰੀ ਕਰਦੀ ਹੈਂ ਤੂੰ ਸੌਚ ਕੇ ਦੱਸ ਤੂੰ ਕਦੇ ਘੋੜੇ ਨੂੰ ਕਿਹਾ ਹੈ ਕਿ ਮੈਂ ਘੋੜਾ ਹਾਂ।” ਰਾਜਕੁਮਾਰੀ ਨੇ ਕਿਹਾ, “ਘੋੜਾ ਹੋਰ ਹੈ, ਮੈਂ ਹੋਰ ਹਾਂ। ਮੈਂ ਤਾਂ ਚੜ੍ਹਨ ਵਾਲੀ ਹਾਂ।” ਭਾਈ ਤਿਲੋਕਾ ਜੀ ਕਹਿਣ ਲੱਗੇ, “ਤੈਨੂੰ ਪਤਾ ਨਹੀਂ। ਲੈ ਸਣ, ਇਹ ਸਰੀਰ ਮਰ ਜਾਂਦਾ ਹੈ ਤੂੰ ਮਰ ਕੇ ਭੀ ਨਹੀਂ ਮਰਦੀ। ਵਾਸ਼ਨਾ ਮੁਤਾਬਿਕ ਨਰਕ ਸੁਰਗ ਜੂਨਾਂ ਵਿਚ ਘੁੰਮੇਂਗੀ - ਤੂੰ ਇਸ ਤਰ੍ਹਾਂ ਨਾਲ ਸੋਚ।” ਰਾਜਕੁਮਾਰੀ ਨੇ ਕਿਹਾ ਕਿ ਫੇਰ ਮੈਂ ਕੀ ਹੋਈ? ਭਾਈ ਤਿਲੋਕਾ ਜੀ ਨੇ ਕਿਹਾ ਕਿ ਮੈਂ ਤੈਨੂੰ ਦਸ ਚੁਕਿਆ ਹਾਂ ਕਿ ਇਹਨੂੰ ਜੀਵ ਆਤਮਾ ਕਹਿੰਦੇ ਹਨ। ਤੂੰ ਸਰੀਰ ਤੋਂ ਪਰੇ ਹੈਂ ਸਰੀਰ ਦੇ ਵਿਚ ਵਸਦੀ ਹੈਂ, ਤੂੰ ਜੀਵ ਆਤਮਾ ਉਤਨੀ ਦੇਰ ਹੀ ਹੈਂ ਜਦੋਂ ਤੱਕ ਤੂੰ ਆਪਣੇ

ਆਪ ਦੀ ਮਨੌਤ ਰਖੋਂਗੀ, ਇਸ ਮਨੌਤ ਨੇ ਤੇਰੇ ਅਸਲੀ ਸ੍ਰੂਪ ਵਿਚ ਪੜਦਾ ਪਾਇਆ ਹੋਇਆ ਹੈ ਪਰ ਜਿਸ ਵਕਤ ਤੇਰੀ ਮਨੌਤ ਹਟ ਜਾਵੇਗੀ ਉਸ ਵੇਲੇ ਤੇਰੀ ਮੰਨੀ ਹੋਈ ਜੀਵ ਉਪਾਧੀ ਨਹੀਂ ਰਹੇਗੀ ਤੇ ਫੇਰ ਤੂੰ ਅਸਲੀ ਰੂਪ ਹੋਵੇਂਗੀ, ਜਿਸਨੂੰ ਆਤਮਾ ਆਖਦੇ ਹਨ। ਸੋ ਹੁਣ ਯਾਦ ਰਖੀਂ ਕਿ ਤੂੰ ਤਾਂ ਆਤਮਾ ਹੈਂ। ਆਪੇ ਹੀ ਤੂੰ ਆਪਣੇ ਆਪ ਨੂੰ ਅੱਡ ਮੰਨ ਕੇ ਜੀਵ ਦੀ ਉਪਾਧੀ, ਜੀਵ ਦੀ ਬਿਰਤੀ ਧਾਰਨ ਕਰਕੇ ਜੀਵ ਆਤਮਾ ਬਣੀ ਹੋਈ ਹੈਂ। ਇਸ ਤੋਂ ਹੇਠਾਂ ਗਿਰ ਕੇ ਤੂੰ ਹੁਣ ਆਪਣੇ ਆਪ ਨੂੰ ਸਰੀਰ ਕਹਿੰਦੀ ਹੈ, ਬੀਬਾ! ਤੂੰ ਬਹੁਤ ਥੱਲੇ ਆ ਗਈ ਤੇਰੀ ਸੁਰਤੀ ਤੇ ਹਉਮੈ ਦਾ ਪੜਦਾ ਪੈ ਗਿਆ। ਤੂੰ ਸੁਰਤ ਨੂੰ ਪਿਛੇ ਮੋੜ, ਤੂੰ ਆਪਣੇ ਆਪ ਨੂੰ ਸਰੀਰ ਦੀ ਥਾਂ ਜੀਵ ਆਤਮਾ ਹੀ ਸਮਝ ਲੈ। ਜੇ ਤੈਨੂੰ ਅਜੇ ਆਤਮਾ ਦਾ ਪਤਾ ਨਹੀਂ ਲਗਦਾ ਤਾਂ ਜੀਵ ਆਤਮਾ ਹੀ ਸਮਝ। ਤੂੰ ਅਸਲੀ ਸ੍ਰੂਪ ਤਾਂ ਆਤਮਾ ਹੈ। ਜਿਹੜਾ ਤੇਰੇ ਨਾਲ ਹਰ ਵਕਤ ਰਹਿੰਦਾ ਹੈ ਉਹਨੂੰ ਤੂੰ ਵੀ ਭੁਲੀ ਹੋਈ ਹੈਂ; ਉਹ ਮੇਰੇ ਨਾਲ ਵੀ ਰਹਿੰਦਾ ਹੈ, ਤੇਰੇ ਮਾਤਾ, ਪਿਤਾ, ਤੇਰੀਆਂ ਸਹੇਲੀਆਂ ਨਾਲ ਵੀ ਰਹਿੰਦਾ ਹੈ। ਉਹਨੂੰ ਸਾਰਾ ਸੰਸਾਰ ਹੀ ਭੁਲਿਆ ਹੋਇਆ ਹੈ, ਸੰਸਾਰ ਵਿਚ ਮਾਇਆ ਨੇ ਇਕ ਜਾਲ ਪਾਇਆ ਹੋਇਆ ਹੈ, ਉਹ ਜਾਲ ਤੇਰੇ ਅੰਦਰ ਵੀ ਪਾਇਆ ਹੈ - ਹਨ੍ਹੇਰੇ ਦਾ। ਉਹ ਹਨ੍ਹੇਰੇ ਦਾ ਜਾਲ ਅਸਲੀ ਰੂਪ ਨੂੰ ਦਿਸਣ ਨਹੀਂ ਦਿੰਦਾ।

ਧਾਰਨਾ - ਨਾਲ ਵਸਦੇ ਰਾਮ ਨੂੰ ਭੁਲਿਐ,
ਹਉਮੈ ਵਾਲਾ ਜਾਲ ਹੈ ਬੁਰਾ - 2, 2.
ਮੇਰੇ ਪਿਆਰੇ ਹਉਮੈ ਵਾਲਾ ਜਾਲ ਹੈ ਬੁਰਾ
- 2, 2.

ਨਾਲ ਵਸਦੇ ਰਾਮ ਨੂੰ ਭੁਲਿਐ.....-2

ਹਉਮੈ ਕਰੀ ਤਾ ਤੂ ਨਾਹੀ ਤੂ ਹੋਵਹਿ ਹਉ ਨਾਹਿ॥
ਬੁਝਹੁ ਗਿਆਨੀ ਬੁਝਣਾ ਏਹ ਅਕਥ ਕਥਾ ਮਨ ਮਾਹਿ॥

ਪੰਨਾ - 1092

ਪਿਆਰਿਓ! ਮਹਾਰਾਜ ਨੇ ਇਕ ਬੁਝਾਰਤ ਪਾ ਦਿਤੀ, ਬੁਝੋ ਇਹ ਕੀ ਗੱਲ ਹੈ? ਜਿਹੜੀ ਤੁਹਾਨੂੰ ਇਹ ਗੱਲ ਦੱਸੀ ਹੈ ਕਿ ਜੇ ਹਉਮੈ ਨੂੰ ਜਲਾ ਦਿਓ ਨਾ, ਖਤਮ ਕਰ ਦੇਵੇਂ ਤਾਂ ਇਥੇ ਵਾਹਿਗੁਰੂ ਜੀ ਹੁੰਦਾ ਹੈ। ਜੇ ਆਪਣੇ ਆਪ ਨੂੰ ਅੱਡ ਸਮਝੋ ਤਾਂ ਵਾਹਿਗੁਰੂ ਜੀ ਦੇਖਣ ਵਾਲੇ ਹੋ ਜਾਂਦੇ ਹਨ, ਵੱਖਰੇ ਹੋ ਜਾਂਦੇ ਹਨ। 'ਮੈਂ' ਤੇ 'ਤੂੰ' ਦਾ ਸਾਰਾ ਝਗੜਾ ਹੈ। ਸਮੁੰਦਰ ਦੀ ਲਹਿਰ ਜੇ ਇਹ ਕਰੇ ਕਿ ਮੈਂ ਲਹਿਰੋਂ ਹਾਂ, ਤਾਂ ਸੋਚੋ ਕਿ ਇਹ ਲਹਿਰ ਸਮੁੰਦਰ ਨਾਲੋਂ ਕਿਬੋਂ ਅੱਡ ਹੋ ਗਈ, ਉਸਦੀ ਜੋ ਇਹ ਮਨੌਤ ਹੈ ਕਿ ਮੈਂ ਲਹਿਰ ਹਾਂ ਬਿਲਕੁਲ ਗਲਤ ਹੈ। ਜੇ ਹਨ੍ਹੇਰੇ ਵਿਚ ਪਈ ਰੱਸੀ ਕਰੇ ਕਿ ਮੈਂ ਸੱਪ ਹਾਂ ਤਾਂ ਤੁਸੀਂ ਵਿਚਾਰੋ ਕਿ ਰੱਸੀ ਕਿਸੇ ਕਾਲ ਵੀ ਸੱਪ ਨਹੀਂ ਬਣ ਸਕਦੀ। ਇਹ ਬੰਦਾ ਇਕ ਸੁਪਨੇ ਦੇ ਵਿਚ ਭੁਲਿਆ ਹੋਇਆ ਹੈ। ਇਹ ਆਤਮ ਸ਼ਹਿਜ਼ਾਦਾ ਹੈ, ਆਪਣੇ ਆਪ ਨੂੰ ਭੁੱਲ ਕੇ ਦੁਖੀ ਸੁਖੀ ਹੋ ਰਿਹਾ ਹੈ। ਜਿਵੇਂ ਇਕ ਰਾਜਾ ਤਖਤ ਉੱਤੇ ਬੈਠਾ, ਬੌੜੀ ਦੇਰ ਲਈ ਸੌਂ ਗਿਆ। ਉਸਨੇ ਸੁਪਨੇ ਵਿਚ

ਦੇਖਿਆ ਕਿ ਮੇਰੇ ਤੋਂ ਰਾਜ ਭਾਗ ਸਾਰਾ ਖੋਹ ਲਿਆ ਹੈ ਉਹ ਬਹੁਤ ਦੁਖੀ ਹੋ ਰਿਹਾ ਹੈ। ਉਸਨੂੰ ਜਾਗ ਆਈ ਤਾਂ ਹੈਰਾਨ ਹੋ ਗਿਆ ਕਿ ਇਹ ਤਾਂ ਸੁਪਨਾ ਸੀ। ਸੋ ਐਸਾ ਭਰਮ ਪੈਦਾ ਹੋਇਆ ਹੋਇਆ ਹੈ ਕਿ ਜੋ ਅਸਲੀ ਗੱਲ ਹੈ ਉਹ ਨਕਲੀ ਲਗਦੀ ਹੈ। ਸਾਧੂ ਮਹਾਂਪੁਰਸ਼ ਕਿੰਨਾ ਹੀ ਖੋਲ੍ਹ ਕੇ ਕਿਉਂ ਨਾ ਦਸਦੇ ਹੋਣ, ਇਸ ਜੀਵ ਦੇ ਅੰਦਰ ਕਦੇ ਭਰੋਸਾ ਨਹੀਂ ਆਉਂਦਾ, ਨਾ ਹੀ ਇਸ ਦੀ ਮਨੌਤ ਟੁਟਦੀ ਹੈ। ਇਹ ਦੇਹ ਅਧਿਆਸ ਵਿਚ ਪਿਆ ਹੋਇਆ ਹੈ ਕਿ ਮੈਂ ਸਰੀਰ ਹਾਂ, ਮੈਂ ਗਰੀਬ ਹਾਂ, ਮੈਂ ਅਮੀਰ ਹਾਂ, ਮੈਂ ਪੁੰਨੀ ਹਾਂ, ਮੈਂ ਪਾਪੀ ਹਾਂ, ਮੇਰੀ ਜਾਤ ਹੈ, ਮੈਂ ਕਾਲਾ ਹਾਂ, ਮੈਂ ਗੋਰਾ ਹਾਂ, ਮੈਂ ਦੁਖੀ ਹਾਂ, ਮੈਂ ਸੁਖੀ ਹਾਂ। ਦੱਸੋ ਇਹਦੇ ਵਿਚੋਂ ਕਿਵੇਂ ਨਿਕਲੇਗਾ? ਕਸ਼ਿਰ ਇਸ ਦਾ ਹੀ ਹੈ ਕਿਉਂਕਿ ਇਹ ਮਹਾਂਪੁਰਸ਼ਾਂ ਦੇ ਬਚਨ ਨਹੀਂ ਮੰਨਦਾ। ਇਕ ਤਿਲ ਭਰ ਆਪਣੀ ਸੌਚ ਨੂੰ ਛੱਡਣ ਵਾਸਤੇ ਤਿਆਰ ਨਹੀਂ ਹੈ। ਗੁਰੂ ਮਹਾਰਾਜ ਜੀ ਦੀ ਬਾਣੀ ਨੂੰ ਸਮਝੋ। ਆਪ ਕਹਿੰਦੇ ਹਨ ਕਿ ਹਉਮੈ ਨੂੰ ਜਲਾ ਦੇਵੈ ਫੇਰ ਵਾਹਿਗੁਰੂ ਹੀ ਰਹਿ ਗਿਆ। ਇਹਦੇ ਵਿਚ ਜਿਹੜੀ ਮਨੌਤ ਬਣੀ ਹੈ ਕਿ ਮੈਂ ਸਰੀਰ ਹਾਂ ਇਹ ਇਕ ਬੱਜਰ ਵਰਗਾ ਕਠੋਰ ਭਰਮ ਹੈ। ਇਹ ਜੀਵ ਨਾ ਗੁਰੂ ਦੀ ਗੱਲ ਮੰਨਦਾ ਹੈ। ਗੁਰੂ ਪੁਕਾਰ-ਪੁਕਾਰ ਕੇ ਆਖ ਰਹੇ ਹਨ ਕਿ ਇਥੋਂ ਇਕੋ ਹੀ ਵਾਹਿਗੁਰੂ ਜੀ ਆਪਣੀ ਖੇਲ੍ਹ ਖੇਲ੍ਹ ਰਹੇ ਹਨ -

**ਏਕ ਮੂਰਤ ਅਨੇਕ ਦਰਸਨ ਕੀਨ ਕੁਪ ਅਨੇਕ।
ਖੇਲ ਖੇਲ ਅਖੇਲ ਖੇਲਨ ਅੰਤ ਕੌ ਫਿਰ ਏਕ।
ਜਾਪੁ ਸਾਹਿਬ**

ਇਹ ਵਾਹਿਗੁਰੂ ਜੀ ਨੇ ਆਪਣੇ ਹੁਕਮ ਵਿਚ ਪਸਾਰਾ ਕਰਿਆ ਹੋਇਆ ਹੈ। ਜਦੋਂ ਇਹ ਖੇਲ੍ਹ ਨੂੰ ਸੰਕੋਚ ਲੈਂਦਾ ਹੈ ਤਾਂ ਫੇਰ ਆਪੇ ਹੀ ਆਪ ਰਹਿੰਦਾ ਹੈ। ਐਨੀ ਗੱਲ ਹੈ ਜੋ ਸਮਝ ਵਿਚ ਨਹੀਂ ਆਉਂਦੀ। ਫੁਰਮਾਨ ਹੈ -

ਜਬ ਹਮ ਹੋਤੇ ਤਥੁ ਤੂ ਨਾਹੀ ਅਬ ਤੂਹੀ ਮੈਂ ਨਾਹੀ॥
ਅਨਲ ਅਗਮ ਜੈਸੇ ਲਹਾਰਿ ਮਇ ਓਦਿਧ
ਜਲ ਕੇਵਲ ਜਲ ਮਾਂਹੀ॥
ਮਾਧਵੇ ਕਿਆ ਕਹੀਐ ਭ੍ਰਮੁ ਐਸਾ॥
ਜੈਸਾ ਮਾਨੀਐ ਹੋਇ ਨ ਤੈਸਾ॥
ਨਰਪਤਿ ਏਕੁ ਸਿੰਘਾਸਨਿ ਸੋਇਆ
ਸੁਪਨੇ ਭਇਆ ਭਿਖਾਰੀ॥
ਅਛਤ ਰਾਜ ਬਿਛੁਰਤ ਦੁਖੁ ਪਾਇਆ
ਸੋਂ ਗਤਿ ਭਈ ਹਮਾਰੀ॥
ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ
ਅਬ ਕਛੁ ਮਰਮੁ ਜਨਾਇਆ॥
ਪੰਨਾ - 657

ਕਮਾਲ ਦੀ ਗੱਲ ਹੈ ਅਸੀਂ ਅਸਲੀ ਗੱਲ ਨੂੰ ਨਕਲੀ ਕਹੀ ਜਾਂਦੇ ਹਾਂ ਅਤੇ ਨਕਲੀ ਨੂੰ ਅਸਲੀ ਸਮਝਦੇ ਹਾਂ। ਸਮਝਣ ਦਾ ਜਤਨ ਕਰੋ, ਧਿਆਨ ਦਿਓ - ਬੋੜਾ ਜਿਹਾ। ਮਹਾਰਾਜ ਜੀ ਕਹਿੰਦੇ ਹਨ 'ਹਉਮੈ ਕਰੀ ਤਾ ਤੂ

ਨਾਹੀਂ ?' ਇਹ ਬੁਝਾਰਤ ਆ ਗਈ। ਜੇ ਤਾਂ 'ਮੈਂ' ਕਹਿ ਦਿਤਾ ਕਿ ਮੈਂ ਹਾਂ, ਤਾਂ 'ਤੂੰ' ਨਹੀਂ ਹੈਗਾ। ਜੇ 'ਤੂੰ' ਹੈਗਾ ਤਾਂ 'ਮੈਂ' ਨਹੀਂ ਹਾਂ। ਫੇਰ ਤਾਂ ਇਕੋ ਹੀ ਹੋਇਆ ਨਾ, ਉਹਦਾ ਨਾਉਂ ਹੀ 'ਮੈਂ' ਹੈ, ਉਹਦਾ ਹੀ 'ਤੂੰ' ਹੈ। ਮਹਾਰਾਜ਼ ਜੀ ਫੁਰਮਾਨ ਕਰਦੇ ਹਨ -

**ਬੁਝਹੁ ਗਿਆਨੀ ਬੁਝਣਾ ਏਹੁ ਅਕਥ ਕਬਾ ਮਨ ਮਾਹਿ॥
ਬਿਨੁ ਗੁਰ ਤਤ੍ਤਵ ਨ ਪਾਈਐ ਅਲਖੁ ਵਸੈ ਸਭ ਮਾਹਿ॥**

ਪੰਨਾ - 1092

ਇਹ ਦੋ ਨਹੀਂ; ਇਕ ਦਾ ਨਾਂ ਜੀਵ ਹੈ, ਇਕ ਦਾ 'ਈਸ਼ਵਰ' ਹੈ। ਇਹ ਦੋਵੇਂ ਹੀ ਉਪਾਧੀਆਂ ਕਰਕੇ ਨੇ। ਜਿਵੇਂ ਕਿਸੇ ਦੀ ਅੱਖ ਵਿਚ ਦੇਖਣ ਦਾ ਦੋਸ਼ ਹੋਵੇ ਜਾਂ ਐਉਂ ਕਰੋ ਕਿ ਟੀਰਾ ਹੋਵੇ ਤਾਂ ਉਸਨੂੰ ਇਕ ਦੋ ਦਿਸ਼ਿਆ ਕਰਦੇ ਹਨ। ਅੱਖ ਦੇ ਕੋਈ ਵਿਚ, ਉਂਗਲੀ ਨਾਲ ਬੋੜਾ ਦਬਾ ਕੇ ਰਾਤ ਨੂੰ ਚੰਦਰਮਾ ਵਲ ਝਾਕੋ, ਕੀ ਦਿਸੇਗਾ? ਦੋ ਚੰਦਰਮਾ ਦਿਸਣਗੇ। ਚੰਦਰਮਾ ਤਾਂ ਇਕੋ ਹੀ ਹੈ, ਦੋ ਕਿਉਂ ਦਿਸਦੇ ਹਨ? ਕਿਉਂਕਿ ਅੱਖ ਦੇ ਦੇਖਣ ਵਿਚ ਦੋਸ਼ ਹੈ। ਅੱਖ ਸਿੱਧਾ ਨਹੀਂ ਦੇਖ ਰਹੀ। ਸੋ ਇਹ ਮਾਇਆ ਕਰਕੇ ਦੋ ਉਪਾਧੀਆਂ ਨੇ। ਮਾਇਆ ਚ ਰਜੋ ਗੁਣ, ਤਾਮੁ ਗੁਣ, ਸਤੋ ਗੁਣ ਇਹਦੇ ਵਿਚ ਦੋ ਅੰਸਾਂ ਹੁੰਦੀਆਂ ਹਨ। ਇਕ ਤਾਂ ਹੁੰਦੀ ਹੈ ਸ਼ੁਧ ਅੰਸ, ਇਕ ਹੁੰਦੀ ਹੈ ਮਲੀਨ ਅੰਸ। ਐਂ ਸਮਝ ਲਓ ਇਕ ਤਾਂ ਟਿਕਿਆ ਹੋਇਆ ਨਿਰਮਲ ਜਲ ਹੈ ਉਹਦੇ ਵਿਚ ਚੰਦਰਮਾ ਦਾ ਜਾਂ ਸੂਰਜ ਦਾ ਪਰਛਾਵਾਂ ਪੈ ਰਿਹਾ ਹੈ। ਉਹਦੇ ਵਿਚ ਡਲੁਕ-ਡਲੁਕ ਕਰਦੇ ਤਾਰੇ ਉਵੇਂ ਦਿਸਣਗੇ, ਉਵੇਂ ਹੀ ਚੰਦਰਮਾ ਨਜ਼ਰ ਆਵੇਗਾ। ਇਕ ਮੈਲਾ ਕੁਚੈਲਾ ਪਾਣੀ ਹੈ ਉਹਦੇ ਵਿਚ ਮੌਬਲ ਆਇਲ ਡੁਲ੍ਹਿਆ ਹੋਇਆ ਹੈ, ਉਹਦੇ ਵਿਚ ਗੰਦਾ ਪਾਣੀ ਹੈ, ਉਹ ਹਿਲ ਰਿਹਾ ਹੈ ਉਹਦੇ ਵਿਚ ਜਿਹੜਾ ਪਰਛਾਵਾਂ ਦਿਸੇਗਾ, ਉਹ ਸ਼ੁਧ ਨਹੀਂ ਦਿਸੇਗਾ। ਗੰਦੇ ਪਾਣੀ ਦਾ ਜਿਹੜਾ ਪਰਛਾਵਾਂ ਦਾ ਅੰਸ ਹੈ ਉਹਨੂੰ ਮੈਲ ਚਿੱਬੜੀ ਹੋਈ ਹੈ। ਹੁਣ ਹੋਰ ਸਮਝੋ, ਕਿ ਚੰਦਰਮਾ ਤੇ ਸੂਰਜ ਤਾਂ ਬਿੰਬ ਹਨ ਤੇ ਪਾਣੀ ਵਿਚ ਪੈਂਦਾ ਹੋਇਆ, ਪ੍ਰਤੀਬਿੰਬ ਹੈ। ਨਾਮ ਹੀ ਦੋ ਹਨ ਨਾ। ਜਿਹਦਾ ਪਰਛਾਵਾਂ ਪੈਂਦਾ ਹੈ ਉਹਨੂੰ ਬਿੰਬ ਕਹਿੰਦੇ ਹਨ - ਉਹ ਤਾਂ ਹੈ ਈਸ਼ਵਰ, ਸਰਬ ਕਲਾ ਸਮਰੱਥ, ਸਾਰੀ ਦੁਨੀਆਂ ਦਾ ਮਾਲਕ, ਸਾਰੇ ਪਰੀਪੂਰਨ ਹੈ। ਦੁਸਰਾ ਜਿਹੜਾ ਉਸਦਾ ਪਰਛਾਵਾਂ ਗੰਦੇ ਪਾਣੀ ਵਿਚ ਪੈ ਰਿਹਾ ਹੈ ਜਾਂ ਐਉਂ ਕਹਿ ਲਵੇ ਕਿ ਜਿਹੜਾ ਉਹਦਾ ਪ੍ਰਤੀਬਿੰਬ ਪਾਣੀ ਵਿਚ ਪੈ ਰਿਹਾ ਹੈ ਉਹ ਜੀਵ ਹੈ। ਸੋ ਪਰਛਾਵਾਂ ਕਦੇ ਵੀ ਅਸਲ ਨਹੀਂ ਬਣਿਆ ਕਰਦਾ, ਪ੍ਰਤੀਬਿੰਬ ਅਸਲੀ ਚੀਜ਼ ਨਹੀਂ ਹੋਇਆ ਕਰਦਾ। ਬਿੰਬ ਅਸਲੀ ਚੀਜ਼ ਹੋਇਆ ਕਰਦਾ ਹੈ, ਇਵੇਂ ਜਿਵੇਂ ਵਾਹਿਗੁਰੂ ਜੀ ਦਾ ਪ੍ਰਤੀਬਿੰਬ ਜਾਂ ਐਉਂ ਕਹਿ ਲਓ ਸ਼ਕਤੀ ਜਦੋਂ ਮਾਇਆ ਵਿਚ ਪੈਂਦੀ ਹੈ ਤਾਂ ਵਾਹਿਗੁਰੂ ਜੀ ਦੀ ਅਸਲੀਅਤ ਤੋਂ ਬਦਲ ਕੇ ਉਸ ਪਰਛਾਵੇਂ ਨੂੰ ਜੀਵ ਆਖਦੇ ਹਨ ਜਿਵੇਂ ਕਿ ਫੁਰਮਾਨ ਹੈ-

**ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੁ ਆਹਿ॥
ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ॥ ਪੰਨਾ**

ਸੋ ਸ਼ੁਧ ਅੰਸ ਤਾਂ ਹੈਗਾ ਈਸ਼ਵਰ। ਉਹ ਤਾਂ ਹੈਗਾ ਬਿੰਬ, ਜਿਹੜਾ ਉਸਦਾ ਪਰਛਾਵਾ ਪੈਂਦਾ ਹੈ, ਪ੍ਰਤੀਬਿੰਬ ਹੈ ਉਹਨੂੰ ਜੀਵ ਕਹਿੰਦੇ ਨੇ। ਫੇਰ ਧਿਆਨ ਦੇ ਕੇ ਸਮਝੋ। ਏਕੰਕਾਰ ਤਾਂ ਬਿੰਬ ਹੈ ਉਸਦਾ ਪਰਛਾਵਾਂ ਜੋ ਮਾਇਆ ਤੇ ਜਿਸਨੂੰ ਪ੍ਰਤੀਬਿੰਬ ਕਹਿੰਦੇ ਹਨ ਉਹ ਜੀਵ ਕਹਾਉਂਦਾ ਹੈ। ਜਦੋਂ ਚੰਦਰਮਾ ਦਾ ਪਰਛਾਵਾਂ ਪਾਣੀ ਵਿਚ ਪੈਂਦਾ ਹੈ, ਅਸੀਂ ਉਸਦਾ ਨਾਮ ਨਹੀਂ ਰਖਦੇ, ਪਰਛਾਵਾਂ ਹੀ ਕਹਿੰਦੇ ਹਾਂ। ਇਸੇ ਤਰ੍ਹਾਂ ਵਾਹਿਗੁਰੂ ਜੀ ਦਾ ਜੋ ਪਰਛਾਵਾਂ, ਮਾਇਆ ਉਪਰ ਪੈਂਦਾ ਹੈ ਉਥੇ ਉਹ ਸ਼ਕਤੀ ਜੀਵ ਕਹਾਉਣ ਲਗ ਜਾਂਦੀ ਹੈ। ਏਕੰਕਾਰ ਜੀ ਦਾ ਕੋਈ ਰੂਪ ਰੰਗ ਰੇਖ ਭੇਖ ਨਹੀਂ ਹੈ, ਸਾਡੇ ਉਤੇ ਮਾਇਆ ਦੇ ਪਰਦੇ ਉਤੇ ਪਰਦਾ ਫੇਰ ਪੈ ਗਿਆ। 300 ਪੜਦਾ ਤਾਂ ਆਪਾਂ ਵੀ ਗਿਣਿਆ ਸੀ ਇਕ ਵਾਰੀ, ਪਤਾ ਨਹੀਂ ਹੋਰ ਕਿੰਨੇ ਕੁ ਪੜਦੇ ਪੈ ਗਏ, ਬੇਅੰਤ ਪੜਦੇ ਪੈ ਗਏ। ਹੁਣ ਜੀਵ ਵਿਚਾਰਾ ਕੀ ਕਰੇ? ਜੀਵ ਬਣ ਗਿਆ ਨਾ। ਹੁਣ ਗੱਲ ਤਾਂ ਸਿੱਧੀ ਹੈ, ਜੇ ਤਾਂ ਇਸ ਭਾਵਨਾ ਨੂੰ ਛੱਡ ਦੇਈਏ ਕਿ ਮੈਂ ਜੀਵ ਨਹੀਂ ਹਾਂ, ਅਸਲੀਅਤ ਨੂੰ ਬੁਝ ਲਈਏ, ਫੇਰ ਤਾਂ ਛੁਟਕਾਰਾ ਹੋ ਜਾਂਦਾ ਹੈ; ਜੇ ਕਹੇ ਮੈਂ ਵੀ ਹੈਗਾ, ਵਾਹਿਗੁਰੂ ਵੀ ਹੈਗਾ, ਫੇਰ ਨਹੀਂ ਛੁਟਕਾਰਾ ਹੁੰਦਾ। ਇਹ ਗੱਲ ਸਮਝਣੀ ਅੱਖੀ ਹੈ - ਥੋੜ੍ਹੀ ਜਿਹੀ। ਹੁਣ ਪੜਦੇ ਦੇਖੋ ਕਿਹੜੇ ਨੇ, ਆਹ ਸਰੀਰ ਦਾ ਪੜਦਾ ਦੇਖੋ, ਕਿੰਨਾ ਭਾਰੀ ਹੈ। ਇਹਦੇ ਵਿਚੋਂ ਤਾਂ ਜੋਤ ਨਜ਼ਰ ਹੀ ਨਹੀਂ ਆਉਂਦੀ। ਫੇਰ ਦੂਜਾ ਪੜਦਾ ਹੈ ਸੁਖਸ਼ਮ ਸਰੀਰ ਦਾ, ਸਰੀਰ ਪੰਜਾਂ ਤੱਤਾਂ ਦਾ ਹੈ, ਸੁਖਸ਼ਮ ਸਰੀਰ 17 ਤੱਤਾਂ ਦਾ ਹੈ। ਸੁਖਸ਼ਮ ਸਰੀਰ ਦੇ ਅੰਦਰ ਫੇਰ ਕਾਰਨ ਸਰੀਰ ਹੈ ਜਿਹਨੂੰ ਅਕਾਸ਼ੀ ਸਰੀਰ ਕਹਿੰਦੇ ਨੇ। ਪੰਜ ਕੌਸ਼ਾਂ ਦੇ ਪਰਦੇ ਨੇ, ਇਕ ਨੂੰ ਅੰਨਮਈ ਕੌਸ਼ ਕਹਿੰਦੇ ਨੇ। ਕੌਸ਼ ਪੜਦੇ ਨੂੰ ਕਹਿੰਦੇ ਨੇ, ਅੰਨ ਦਾ ਪੜਦਾ ਸਰੀਰ ਹੈ। ਦੂਸਰਾ ਪ੍ਰਾਣਾਂ ਦਾ ਪੜਦਾ ਹੈ; ਤੀਸਰਾ ਮਨ ਦਾ; ਚੌਥਾ ਬੁੱਧੀ ਦਾ ਪੜਦਾ; ਪੰਜਵਾਂ ਅਗਿਆਨ ਦਾ ਪੜਦਾ ਹੈ ਜਿਸਨੂੰ ਅੰਨੰਦ ਕਹਿੰਦੇ ਹਨ। ਇਹ ਅੱਠ ਪੜਦੇ ਹੋ ਗਏ। ਆਪੇ ਹੀ ਗਿਣੀ ਜਾਇਓ। ਚਿਤੁਸ਼ਟਾ ਅੰਤਸ਼ਕਰਣ ਹੈ, ਮਨ, ਬੁੱਧੀ, ਚਿਤ ਤੇ ਮੈਂ, ਇਹ ਚਾਰ ਪੜਦੇ ਫੇਰ ਨੇ। ਇਹਦੇ ਬਾਦ ਪੰਜ ਪ੍ਰਾਣਾਂ ਦੇ ਪੜਦੇ ਹਨ - ਪ੍ਰਾਣ, ਉਪਾਨ, ਉਦਾਨ, ਬਿਆਨ, ਸਮਾਨ; ਇਹ ਪੜਦੇ ਪਏ ਹੋਏ ਨੇ। ਪੰਜ ਕਰਮ ਇੰਦਿਆਂ ਦੇ ਪੜਦੇ ਪਏ ਹੋਏ ਨੇ, ਪੰਜ ਗਿਆਨ ਇੰਦਿਆਂ - ਅੱਖ, ਨੱਕ ਵਰਗੀ ਦਾ ਪੜਦੇ ਨੇ। ਸੂਖਮ, ਭੂਤ, ਅਸਥਲ, ਸ਼ਬਦ, ਸਪਰਸ਼, ਰੂਪ, ਰਸ, ਗੰਧ ਤੇ ਆਹ ਜਿਹੜੇ ਸਥਲ ਭੂਤ ਨੇ ਜਿਹਨੂੰ ਪਉਣ, ਪਾਣੀ, ਅਗਨੀ, ਬੈਸੰਤਰ, ਅਕਾਸ਼ ਵਰਗੀ ਕਹਿੰਦੇ ਨੇ ਇਹ ਪੜਦਾ ਪਿਆ ਹੋਇਆ ਹੈ। 25 ਪ੍ਰਕਿਤੀਆਂ ਦਾ ਪੜਦਾ ਹੈ, ਜਿਹਦੇ ਨਾਲ ਸਾਡੇ ਉਤੇ ਕਿੰਨੇ ਪੜਦੇ ਹੋ ਗਏ। ਸੋ ਇਸ ਤਰ੍ਹਾਂ ਪੰਜ ਚੋਰ ਨੇ ਇਹਦੇ ਵਿਚ -

**ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ
 ਕਾਮੁ ਕ੍ਰਾਂਧੁ ਲੋਭ ਮੋਹ ਅਹੰਕਾਰਾ॥
 ਅੰਮ੍ਰਿਤੁ ਲੁਟਹਿ ਮਨਮੁਖ ਨਹੀਂ ਬੁਝਹਿ
 ਕੌਇ ਨ ਸੁਣੈ ਪੁਕਾਰਾ॥**
 ਪੰਨਾ - 600

ਪੰਜ ਹੰਕਾਰਾਂ ਦੇ ਪਰਦੇ ਹਨ -

ਗਜੁ ਮਾਲੁ ਬੁਪੁ ਜਾਤਿ ਜੋਬਨੁ ਪੰਜੇ ਠਗ॥
ਇਨੀ ਠਗੀ ਜਗੁ ਠਗਿਆ ਕਿਨੈ ਨ ਰਖੀ ਲਜ॥

ਪੰਨਾ - 1288

ਹੁਣ ਦੇਖੀ ਜਾਓ ਕਿ ਇਸ ਜੀਵ ਨੂੰ ਫਸਾਉਣ ਵਾਲੇ ਕਿਨੇ ਨੇ। ਕਿੰਨੇ ਨੇ ਵੈਗੀ, ਇਕ ਨਹੀਂ ਬੇਅੰਤ ਸ਼ਿਕਾਗੀ ਨੇ। ਪੰਜ ਵਿਸ਼ੇ ਨੇ - ਸ਼ਬਦ, ਸਪਰਸ਼, ਬੁਪ, ਰਸ, ਗੰਧ। ਫੇਰ ਦੰਭ ਹੈ, ਪਾਖੰਡ ਕਰਨਾ - ਚੌਲਾ ਪਾ ਲਿਆ ਸੰਤਾਂ ਵਾਲਾ, ਅੰਦਰਲੇ ਪਾਸੇ ਪਤਾ ਨਹੀਂ ਕੀ ਭਰਿਆ ਪਿਆ ਹੈ। ਸੰਤਾਂ ਦਾ ਕੋਈ ਸਰਟੀਫਿਕੇਟ ਹੁੰਦਾ ਹੈ? ਸੰਤ ਤਾਂ ਉਹ ਹੁੰਦਾ ਹੈ ਜਿਹੂੰ ਆਪਣੇ ਸਰੂਪ ਦਾ ਗਿਆਨ ਹੁੰਦਾ ਹੈ -

ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ
ਮੰਤੁ॥
ਧੰਨੁ ਸਿ ਸੇਈ ਨਾਨਕਾ ਪੂਰਨੁ ਸੇਈ ਸੰਤੁ॥

ਪੰਨਾ - 319

ਚੌਲੇ ਪਾ ਕੇ ਤਾਂ ਫੇਰ ਸਾਰੇ ਹੀ ਸੰਤ ਬਣ ਜਾਣਗੇ, ਐਂ ਨਹੀਂ। ਇਹੂੰ ਦੰਭ ਕਹਿੰਦੇ ਨੇ ਜੇ ਅਵਸਥਾ ਨਾ ਹੋਵੇ ਤੇ ਆਪਣੇ ਆਪ ਦਾ ਦਿਖਾਵਾ ਕਰੇ ਇਹ ਪਾਖੰਡ ਹੋਇਆ ਕਰਦਾ ਹੈ। ਫੇਰ ਇਹਦੇ ਵਿਚ ਈਰਖਾ ਦਾ ਪੜਦਾ, ਨਿੰਦਿਆ ਦਾ ਪੜਦਾ, ਚੁਗਲੀ, ਕੁਬੂਧ, ਅਗਿਆਨ, ਤ੍ਰਿਸ਼ਨਾ, ਵਿਡ੍ਰਮਤੀ, ਉਲਟੀ ਮਤ ਧਾਰਨ ਕਰਨੀ, ਕਰਮਾਂ ਦਾ ਪੜਦਾ, ਧਰਮਾਂ ਦਾ ਪੜਦਾ, ਜਾਤ ਦਾ ਪੜਦਾ, ਗੋਤ ਦਾ ਪੜਦਾ, ਬਰਾਦਰੀ ਦਾ, ਪਰਿਵਾਰ ਦਾ, ਪੂਜਾ ਦਾ, ਤੀਰਥ ਦਾ, ਵਾਸ਼ਨਾ ਦਾ, ਦੇਹ ਵਾਸ਼ਨਾ, ਲੋਕ ਵਾਸ਼ਨਾ, ਧਨ ਵਾਸ਼ਨਾ, ਪੁਤਰ ਵਾਸ਼ਨਾ, ਪਦਾਰਥਾਂ ਦੀ ਵਾਸ਼ਨਾ, ਪੜ੍ਹਨ ਦੀ ਵਾਸ਼ਨਾ, ਯਾਤਰਾ ਕਰਨ ਦੀ ਵਾਸ਼ਨਾ, ਤਮਾਸੇ ਦੇਖਣ ਦੀ ਵਾਸ਼ਨਾ, ਅਨਸ਼ਠਾਨ ਵਾਸ਼ਨਾ, ਰਾਜਸੀ ਵਾਸ਼ਨਾ ਕਿ ਮੈਂ ਰਾਜਾ ਬਣ ਜਾਵਾਂ। ਸੋ ਇਸ ਤਰ੍ਹਾਂ ਦੇ ਨਾਲ ਪੜਦਿਆਂ ਉਪਰ ਪੜਦੇ ਹੀ ਪਈ ਜਾ ਰਹੇ ਹਨ। ਫੇਰ ਬੁਰੀ ਚਿਤਵਨੀ, ਅਨੇਕ ਕਿਸਮ ਦੇ ਭੋਗਾਂ ਦਾ, ਪਰ ਇਸਤ੍ਰੀ, ਪਰ ਤਨ, ਪਰ ਧਨ; ਅਨੇਕ ਕਿਸਮ ਦੇ ਕਲਾ ਕਲੋਸ਼। ਪੰਜ ਕਿਸਮ ਦੇ ਕਲੋਸ਼ ਹਨ ਜਿਨ੍ਹਾਂ ਨੂੰ ਮਾਨਸਿਕ ਕਲੋਸ਼ ਕਹਿੰਦੇ ਹਨ ਅਤੇ ਅਗਿਆਨ ਦਾ ਪੜਦਾ ਇਸ ਪੜਦੇ ਦੇ ਉਤੇ ਦੂਜਾ ਪੜਦਾ ਪੈਂਦਾ ਚਲਿਆ ਜਾਂਦਾ ਹੈ ਜਿਹਦੇ ਕਰਕੇ ਸਾਨੂੰ ਆਪਣੇ ਆਤਮ ਸਰੂਪ ਦਾ ਗਿਆਨ ਨਹੀਂ ਹੁੰਦਾ। ਫੇਰ ਅਸਿਮਤਾ ਦਾ, ਅਭੀਨਿਵੇਸ਼ ਦਾ, ਰਾਗ ਦਾ, ਦੂੰਸ਼ ਦਾ, ਪਾਖੰਡ ਦਾ, ਅਸ਼ਰਧਾ ਦਾ, ਕੁਸੰਗ ਦਾ, ਅਵਿਚਾਰ, ਮਾੜੀ ਵਿਚਾਰ ਦਾ ਪੜਦਾ; ਸਾਡੇ ਅੰਦਰ ਕਿੰਨੇ ਗਲਤ ਨਿਸ਼ਚੇ ਕਾਇਮ ਹੋਏ ਹੋਏ ਨੇ। ਕਿਵੇਂ ਕੱਢ ਦੇਵਾਂਗੇ ਗਲਤ ਨਿਹਚਿਆਂ ਨੂੰ? ਫੇਰ ਸੰਸਿਆਂ ਦੇ ਪੜਦੇ ਹਨ, ਪੰਜ ਕਿਸਮ ਦੇ ਭਰਮ ਪਏ ਹੋਏ ਹਨ, ਨੌ ਰਸਾਂ ਵਿਚ ਸੁਰਤ ਘੁੰਮਦੀ ਹੈ, ਨੌ ਗ੍ਰਹਿਂ ਦਾ ਡਰ ਮਨ ਤੇ ਪਿਆ ਹੋਇਆ ਹੈ। ਆਹ ਤਾਂ ਜੀ ਸ਼ਨਿੱਚਰ ਦਾ ਗ੍ਰਹਿ ਚੜ੍ਹ ਗਿਆ, ਆਹ ਤਾਂ ਹੁਣ ਮੰਗਲ

ਦਾ ਗ੍ਰਹਿ ਪੈ ਗਿਆ। ਸੋਲੁਂ ਸ਼ਿੰਗਾਰਾਂ ਦਾ ਰਸ ਪਿਆ ਹੋਇਆ ਹੈ, 36 ਪ੍ਰਕਾਰ ਦੇ ਭੋਜਨਾਂ ਦਾ ਰਸ ਹੈ, ਡਰ ਦਾ, ਮੈਂ ਦਾ, ਖਿਡ ਜਾਣ ਦਾ, ਇਸੇ ਤਰ੍ਹਾਂ ਨਾਲ ਬਿਆਪੀ ਦਾ, ਆਧੀ ਦਾ, ਉਪਾਧੀ ਦਾ - ਤਿੰਨ ਦੌਖ ਨੇ; ਆਸਾ, ਅੰਦੇਸਾ, ਆਲਸ, ਅਮਲ, ਰੋਣਾ, ਹੱਸਣਾ, ਸੁਖ, ਇੱਛਾ, ਅਗਿਆਨ ਦਿੱਸਟੀ, ਬ੍ਰਹਮ ਤੋਂ ਬਗੀਰ ਸੰਸਾਰ ਨੂੰ ਸੰਸਾਰ ਕਰਕੇ ਮੰਨਣਾ। ਬ੍ਰਹਮ ਤੋਂ ਬਿਨਾਂ ਬਾਕੀ ਸ਼ਬਦਾਂ ਨੂੰ ਸ਼ਬਦ ਸਮਝੀ ਜਾਣਾ ਕਿਉਂਕਿ ਅਸਲ ਸ਼ਬਦ ਵਾਹਿਗੁਰੂ ਸ਼ਬਦ ਹੈ। ਸੋ ਮਨ ਦੇ ਅਨੇਕ-ਅਨੇਕ ਫੁਰਨੇ ਜਿਹੜੇ ਕ੍ਰੋੜਾਂ ਅਰਬਾਂ ਦੀ ਤਦਾਦ ਵਿਚ ਨੇ, ਆਪਣੀ ਹੋਂਦ ਨੂੰ ਸਦਾ ਹੀ ਕਾਇਮ ਰੱਖਣਾ ਕਿ ਮੈਂ ਇਹਨੂੰ ਨਹੀਂ ਛੱਡਣਾ ਬਾਕੀ ਸਭ ਛੱਡ ਦੇਣੇ ਨੇ। ਮੈਂ ਰਹਿਣਾ ਹੈ ਵੱਖਰੀ ਹੋਂਦ ਕਾਇਮ ਰੱਖਣੀ ਹੈ, ਦਰਗਾਹ 'ਚ ਜਾ ਕੇ ਵੀ ਵੱਖਰੇ ਰਹਿਣਾ ਹੈ ਰੱਬ ਤੋਂ, ਪ੍ਰਭੂ ਵਿਚ ਅਭੇਦ ਹੋ ਕੇ ਰਲਣਾ ਨਹੀਂ ਹੈ। ਜਿਵੇਂ ਕਿ ਫੁਰਮਾਨ ਹੈ-

**ਜਿਉ ਜਲ ਮਹਿ ਜਲੁ ਆਇ ਖਟਾਨਾ॥
ਤਿਉ ਜੋਤੀ ਸੰਗ ਜੋਤਿ ਸਮਾਨਾ॥
ਪੰਨਾ - 278**

ਸੋ ਮਹਾਰਾਜ ਜੀ ਕਹਿੰਦੇ ਨੇ ਕਿ ਪਿਆਰਿਓ! ਸੋਚੋ ਕੀ ਕਰਿਆ ਜਾਵੇ? ਐਨਾ ਫਸਿਆ ਹੋਇਆ ਹੈ ਇਹ ਜੀਵ -

**ਧਾਰਨਾ - ਜੀਵ ਇਕ ਤੇ ਸ਼ਿਕਾਰੀ ਬਹੁਤੇ,
ਇਕੋ ਤੇਰੀ ਆਸ ਮਾਲਕਾ - 2, 2.
ਮੇਰੇ ਸਾਹਿਬਾ ਇਕੋ ਤੇਰੀ ਆਸ ਮਾਲਕਾ -
2, 2.**

ਜੀਵ ਇਕ ਤੇ ਸ਼ਿਕਾਰੀ ਬਹੁਤੇ.....-2

**ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ॥
ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ॥ ਪੰਨਾ**
- 1367

ਇਕ ਦੋ ਚਾਰ ਦੀ ਗੱਲ ਨਹੀਂ ਮਹਾਰਾਜ ਕਰ ਰਹੇ। ਮਹਾਰਾਜ ਜੀ ਕਹਿੰਦੇ ਹਨ ਲੱਖ ਅਹੇਰੀ ਹੈ - ਲੱਖ।

ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ॥ ਪੰਨਾ
- 1367

ਹੁਣ ਮਿਲਣਾ ਤਾਂ ਵਾਹਿਗੁਰੂ ਨੂੰ ਹੈ, ਪਰ ਲੱਖ ਸ਼ਿਕਾਰੀ ਫਿਰਦਾ ਹੈ ਸਾਡੇ ਆਲੇ ਦੁਆਲੇ। ਪਹਿਲਾਂ ਮੈਂ 300 ਪੜਦਾ ਹੀ ਗਿਣਿਆ ਹੈ ਪਰ ਹੁਣ ਦੱਸੋ ਕਿਵੇਂ ਬਚੇਗਾ ਕਾਲ ਤੋਂ; ਹਉਮੈ ਦੇ ਚੱਕਰ 'ਚੋਂ ਨਿਕਲ ਆਵੇ, ਕੋਈ ਹੈ ਮੰਤਰ? -

ਸਰਵਰ ਪੰਖੀ ਹੇਕੜੋ ਫਾਹੀਵਾਲ ਪਰਾਸ॥

ਇਹੁ ਤਨੁ ਲਹਗੀ ਗੜ੍ਹ ਬਿਆ ਸਚੇ ਤੇਰੀ ਆਸ॥

ਪੰਨਾ-1384

ਇਹ ਤਾਂ ਲਹਿਰਾਂ ਦੇ ਵਿਚ ਪੈ ਗਿਆ, ਹੁਣ ਵਾਹਿਗੁਰੂ ਤੇਰੀ ਹੀ ਆਸ
ਹੈ ਤੂੰ ਮੈਨੂੰ ਲੰਘਾਵੇਂ ਤਾਂ ਲੰਘਾਵੇਂ।

ਸੋ ਭਾਈ ਤਿਲੋਕਾ ਜੀ ਇਸ ਤਰ੍ਹਾਂ ਨਾਲ ਕਹਿਣ ਲੱਗੇ, “ਬੀਬਾ! ਦੇਖ
ਮੇਰੀ ਗੱਲ ਸੁਣ, ਨਿਸ਼ਚੇ ਨਾਲ ਸੁਣ, ਤੂੰ ਸਰੀਰ ਨਹੀਂ ਹੈ, ਤੂੰ ਸੁਖਸ਼ਮ
ਸਰੀਰ ਨਹੀਂ ਹੈਂ ਉਹ ਵੀ ਤੇਰਾ ਵਹੀਕਲ ਹੈ, ਤੇਰੀ ਸਵਾਰੀ ਹੈ ਜਿਵੇਂ ਘੜੇ
ਉਤੇ ਬੈਠੀਦਾ ਹੈ, ਅੈ ਤੇਰਾ ਜੀਵ ਆਤਮਾ ਸੁਖਸ਼ਮ ਸਰੀਰ ਦੀ ਸਵਾਰੀ
ਕਰਕੇ ਪ੍ਰਲੋਕ ਨੂੰ ਜਾਂਦਾ ਹੈ। ਤੂੰ ਅਸਥੂਲ ਸਰੀਰ ਨਹੀਂ ਹੈ, ਸੁਖਸ਼ਮ ਤੇ
ਕਾਰਨ ਸਰੀਰ ਭੀ ਨਹੀਂ ਹੈ, ਇਹ ਵੀ ਜੀਵ ਆਤਮਾ ਦੀਆਂ ਸਵਾਰੀਆਂ
ਹਨ ਤੇਰੇ ਜਾਣ ਵਾਸਤੇ, ਤੇ ਤੂੰ ਉਹ ਹੈਂ ਜਿਹੜਾ ਇਹਦੇ ਉਤੇ ਸਵਾਰ
ਹੈ। ਤੂੰ ਆਪਣੇ ਆਪ ਨੂੰ ਪਛਾਣ-

ਧਾਰਨਾ - ਪਛਾਣ ਪਿਆਰਿਆ!

ਆਪਣੇ ਆਤਮ ਸਰੂਪ ਨੂੰ - 2, 2.

ਆਤਮ ਸਰੂਪ, ਆਪਣੇ ਆਤਮ ਸਰੂਪ ਨੂੰ-2

ਪਛਾਣ ਪਿਆਰਿਆ, ਆਪਣੇ.....-2

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲ੍ਹ ਪਛਾਣੁ ॥
ਮਨ ਹੋਰ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥

ਪੰਨਾ - 441

ਐਨੀਓਂ ਗੱਲ ਹੈ ‘ਸਾਧ ਸੰਗਤ ਜੀ’ ਜਿਥੇ ਜਾ ਕੇ ਨਿਚੋੜ ਨਿਕਲਦਾ
ਹੈ ਨਾ ਸਾਰੀ ਗੱਲ ਦਾ। ਜੇ ਤਾਂ ਅੱਜ ਸਮਝ ਲਓ ਤਾਂ ਸਮਝ ਲਓ, ਪੂਰੀ
ਤਰ੍ਹਾਂ ਮੰਨ ਲਓ। ਜੇ ਕਈ ਜਨਮ ਤਪਸਿਆ ਕਰਕੇ ਸਮਝਣਾ ਹੈ ਤਾਂ ਦੇਖ
ਲਓ। ਆਹ ਗੱਲ ਤਾਂ ਨਿਸ਼ਚੇ ਕਰ ਲਓ ਕਿ ਅਸੀਂ ਆਹ ਸਰੀਰ ਨਹੀਂ ਹੈਂਗੇ,
ਜਿਹੜੀ ਆਹ ਸਾਢੇ ਤਿੰਨ ਹੱਥ ਦੀ ਦੇਹ ਦਿਸਦੀ ਹੈ ਨਾ, ਮੈਂ ਇਹਨੂੰ ਕਈ
ਵਾਰੀ Garbage bag (ਗੰਦ ਮੰਦ ਦਾ ਬੈਲਾ) ਕਹਿੰਦਾ ਹੁੰਦਾ ਹਾਂ। ਇਹ
ਹੈਗਾ ਤਾਂ Garbage (ਗੰਦ ਮੰਦ), ਮਹਾਰਾਜ ਜੀ ਫੁਰਮਾਨ ਕਰਦੇ ਹਨ -

ਏਕ ਵਸਤੂ ਬੁਝਹਿ ਤਾ ਹੋਵਹਿ ਪਾਕ॥

ਬਿਨੁ ਬੁਝੇ ਤੂੰ ਸਦਾ ਨਾਪਾਕ॥

ਪੰਨਾ - 374

ਜੇ ਤਾਂ ਬੁੱਝ ਲਿਆ ਇਹਦੇ ਵਿਚ ਵਾਹਿਗੁਰੂ ਨੂੰ, ਫੇਰ ਤਾਂ ਇਹ ਦੇਹ
ਪਾਕ ਪਵਿੱਤਰ ਹੋ ਗਈ ਕਿਉਂਕਿ ਆਤਮ ਸ਼ਾਖਸ਼ਾਤਕਾਰ ਹੋਣ ਨਾਲ ਇਹ
ਪਵਿੱਤਰ ਹੋ ਜਾਂਦੀ ਹੈ ਇਸ ਦਾ ਕਣ-ਕਣ ਪਵਿੱਤਰ ਹੋ ਜਾਂਦਾ ਹੈ। ਜਿਥੇ
ਆਤਮਦਰਸ਼ੀ ਪੁਰਸ਼ ਨੇ ਚਰਨ ਰੱਖਣਾ ਹੈ, ਉਹ ਧੂੜੀ ਵੀ ਪਵਿੱਤਰ ਹੋ ਜਾਣੀ
ਹੈ, ਉਹਦੇ ਨਾਲ ਰੋਗਾਂ ਦਾ ਖਾਤਮਾ ਹੋਣ ਲਗ ਜਾਂਦਾ ਹੈ। ਉਸ ਪਵਿੱਤਰ

ਹੋਈ ਹੋਈ ਧੂੜੀ ਨੂੰ ਮੰਗਦੇ ਨੇ ਸਾਰੇ ਤੀਰਥ-
ਗੰਗਾ ਜਮੁਨਾ ਗੌਦਾਵਰੀ ਸਰਸੁਤੀ
 ਤੇ ਕਰਹ ਉਦਮੁ ਧੂਰਿ ਸਾਧੂ ਕੀ ਤਾਈ ॥
ਕਿਲਵਿਖ ਮੈਲੁ ਭਰੈ ਪਰੇ ਹਮਰੈ ਵਿਚਿ
 ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥

ਪੰਨਾ - 1263

ਜੇ ਤਾਂ ਇਸੇ ਸਰੀਰ ਵਿਚ ਵਾਹਿਗੁਰੂ ਜੀ ਨੂੰ ਬੁੱਝ ਲਿਆ, ਸ਼ਾਖਸ਼ਾਤ
 ਕਰ ਲਿਆ, ਫੇਰ ਤਾਂ ਇਹ ਪਵਿੱਤਰ ਹੋ ਗਈ ਜਿਵੇਂ ਕਿ ਗੁਰੂ ਮਹਾਰਾਜ਼
 ਜੀ ਦਾ ਫੁਰਮਾਨ ਹੈ -

ਪਵਿੱਤ੍ਰ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥
 ਹਰਿ ਧਿਆਇਆ ਪਵਿੱਤ੍ਰ ਹੋਏ
ਗੁਰਮੁਖਿ ਜਿਨੀ ਧਿਆਇਆ ॥
 ਪਵਿੱਤ੍ਰ ਮਾਤਾ ਪਿਤਾ ਕੁਟੰਬ ਸਹਿਤ ਸਿਉ
ਪਵਿੱਤ੍ਰ ਸੰਗਤਿ ਸਬਾਈਆ ॥
 ਕਹਦੇ ਪਵਿੱਤ੍ਰ ਸੁਣਦੇ ਪਵਿੱਤ੍ਰ
 ਸੇ ਪਵਿੱਤ੍ਰ ਜਿਨੀ ਮੰਨਿ ਵਸਾਇਆ ॥
 ਕਹੈ ਨਾਨਕੁ ਸੇ ਪਵਿੱਤ੍ਰ
 ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥ ਪੰਨਾ

- 919

ਜੇ ਆਪਣੇ ਆਪ ਨੂੰ ਨਾ ਪਛਾਣਿਆ ਅਤੇ ਆਪਣੇ ਆਪ ਨੂੰ ਦੇਹ
 ਹੀ ਸਮਝਦਾ ਰਿਹਾ ਫੇਰ ਮਹਾਰਾਜ਼ ਜੀ ਕਹਿੰਦੇ ਹਨ ਕਿ ਇਹਦਾ ਕੀ ਗੁਮਾਨ
 ਕਰਦਾ ਹੈਂ? ਇਹਨੂੰ ਸਮਝ ਇਹ ਕੀ ਹੈ? ਮੈਲ, ਵਿਸ਼ਟਾ ਦਾ ਭਰਿਆ ਹੋਇਆ
 ਹੈ ਇਹਦੇ ਉਪਰ ਗੁਮਾਨ ਕਰਦਾ ਹੈਂ? ਮੈਂ beauty queen (ਸੁੰਦਰਤਾ
 ਦੀ ਰਾਣੀ) ਹਾਂ, ਕਿੰਨੀ ਗਲਤ ਧਾਰਨਾ ਹੈ। ਇਸ ਵਿਸ਼ਟਾ ਭਰੀ ਦੇਹ ਨੂੰ
 ਕਹਿੰਦਾ ਹੈ ਕਿ ਮੈਂ ਜੋਬਨਵੰਤ ਹਾਂ, ਸਭ ਤੋਂ ਸੋਹਣੀ ਮੇਰੀ ਦੇਹ ਹੈ -

ਬਿਸਟਾ ਅਸਤ ਰਕਤੁ ਪਰੇਟੇ ਚਾਮ ॥
ਇਸੁ ਉਪਰਿ ਲੇ ਰਾਖਿਓ ਗੁਮਾਨ ॥ ਪੰਨਾ

- 374

ਇਹ ਸਰੀਰ ਤਾਂ ਧਿਆਰਿਓ ਮਸ਼ੀਨ ਹੈ ਇਸ ਮਸ਼ੀਨ ਨੂੰ 'ਮੈਂ' ਨਾ ਕਹਿ;
 ਸੂਖਸ਼ਮ ਸਰੀਰ ਨੂੰ 'ਮੈਂ' ਨਾ ਕਹਿ; ਕਾਰਨ ਸਰੀਰ ਨੂੰ 'ਮੈਂ' ਨਾ ਕਹਿ; ਤਿੰਨਾਂ
 ਸਰੀਰਾਂ ਨੂੰ 'ਮੈਂ' ਨਾ ਕਹਿ। ਬੜਾ ਭਾਰਾ ਭੁਲੇਖਾ ਪਿਆ ਹੋਇਆ ਹੈ। ਜੇ
 ਤਿੰਨੇ ਪੜਦੇ ਟੁੱਟ ਜਾਣ ਤਾਂ ਹਉਮੈ ਦੀ ਸੋਝੀ ਪੈ ਜਾਂਦੀ ਹੈ ਕਿਉਂਕਿ ਬਾਕੀ
 ਜੋ ਬਚਿਆ, ਉਹ ਹੰਗਤਾ ਅਤੇ ਮਮਤਾ ਹੀ ਹੈ; ਇਹ ਦੌਵੇਂ ਚੀਜ਼ਾਂ ਕਲਪਤ
 ਹਨ, ਅਸਲ ਨਹੀਂ ਹਨ। ਇਹ ਛੋਟੀ ਜਿਹੀ ਗੱਲ ਜੇ ਸਮਝ ਜਾਵੇਂ ਕਿ ਇਹ
 ਸਾਰੇ ਪੜਦੇ ਹਉਮੈ ਨੇ ਪਾਏ ਹੋਏ ਨੇ। ਜੇ ਹਉਮੈ ਦੀ ਜੜ੍ਹ ਹੀ ਕੱਟ ਦਿਤੀ
 ਜਾਵੇ ਤਾਂ ਸਾਰੇ ਪੜਦੇ ਆਧੇ ਹੀ ਕੱਟੇ ਜਾਣਗੇ, ਸੁੱਕ ਜਾਣਗੇ, ਕੁਝ ਵੀ

ਨਹੀਂ ਰਹੇਗਾ। ਅਸਲੀ ਗੱਲ ਤਾਂ ਇਹ ਹੈ ਕਿ ਹਉਮੈ ਦੀ ਜੜ੍ਹ ਕੱਟੀ ਜਾਵੇ।
 ਹੁਣ ਗੁਰੂ ਮਹਾਰਾਜ ਜੀ ਫੁਰਮਾਉਂਦੇ ਨੇ ਕਿ ਜਿਸ ਤਰ੍ਹਾਂ ਨਾਲ ਗਰੁੜ ਸੱਪਾਂ
 ਦਾ ਵੈਗੀ ਹੈ ਇਸੇ ਤਰ੍ਹਾਂ ਨਾਲ ਨਾਮ ਸ਼ਕਤੀ ਹਉਮੈ ਦੀ ਵੈਰਨ ਹੈ। ਜਦੋਂ
 ਨਾਮ ਸ਼ਕਤੀ ਸਰੀਰ ਵਿਚ ਪ੍ਰਗਟ ਹੋ ਜਾਵੇ, ਨਾਮ ਦੀ ਖੁਮਾਰੀ ਚੜ੍ਹ ਜਾਵੇ
 ਅਤੇ ਨਾਮ ਦੇ ਵਿਚ ਪਿਆਰ ਲਗ ਜਾਵੇ ਫਿਰ ਇਹ ਹਉਮੈ ਉਥੇ ਟਿਕ
 ਨਹੀਂ ਸਕਿਆ ਕਰਦੀ ਕਿਉਂਕਿ ਆਪਸ ਵਿਚ ਦੋਹਾਂ ਦਾ ਬਹੁਤ ਵਿਰੋਧ ਹੈ

ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ
 ਠਾਇ॥
 ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਬਾ
 ਜਾਇ॥
 ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ॥
 ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ
 ਜਾਇ॥
 ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ॥
 ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ
 ਕੋਇ॥
 ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ
 ਜਾਇ॥
 ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ
 ਆਇ॥
 ਨਾਨਕ ਸਤਿਗੁਰਿ ਮਿਲਿਐ ਹਉਮੈ ਗਈ
 ਤਾ ਸਚੁ ਵਸਿਆ ਮਨਿ ਆਇ॥
 ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ॥

ਪੰਨਾ - 560

ਸੋ ਗੁਰਮੁਖਿ (ਗੁਰੂ ਦਾ) ਦਾ ਅਨੁਸਾਰੀ ਹੋ ਕੇ ਜਦੋਂ ਗਿਆਨ ਤੱਤ
 ਦੀ ਵਿਚਾਰ ਕਰਦਾ ਹੈ ਤਾਂ ਗੁਰੂ ਦਾ ਸਬੰਧ ਹਉਮੈ ਨੂੰ ਜੜ੍ਹ ਤੋਂ ਉਖੇੜ
 ਕੇ ਸੁੱਟ ਦਿੰਦਾ ਹੈ। ਫੇਰ ਇਹੋ ਜੀਵ ਗੁਰੂ ਦੇ ਸਰੂਪ ਵਿਚ ਲੀਨ ਹੋ ਜਾਂਦਾ
 ਹੈ -

ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ
 ਹਉਮੈ ਸਬਦਿ ਜਲਾਏ॥
 ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ॥

ਪੰਨਾ - 946

ਭਾਈ ਗੁਰਦਾਸ ਜੀ ਫੁਰਮਾਨ ਕਰਦੇ ਹਨ -

ਵਾਹਿਗੁਰੂ ਗੁਰਮੰਤ੍ਰ ਹੈ ਜਪਿ ਹਉਮੈ ਬੋਈ॥

ਆਪੁ ਗਵਾਏ ਆਪਿ ਹੈ ਗੁਣ ਗੁਣੀ ਪਰੋਈ॥ ਭਾਈ ਗੁਰਦਾਸ ਜੀ, ਵਾਰ 13/2

ਸੋ ਹੁਣ ਇਸ ਬਚਨ ਨੂੰ ਸਮਝੋ ਜਦੋਂ ਵਾਹਿਗੁਰੂ ਮੰਤਰ ਦੀ ਅਸੀਂ ਕਮਾਈ ਕਰਦੇ ਹਾਂ ਉਸ ਵੇਲੇ ਉਹਦੇ ਨਾਲ ਸਭ ਪੜਦੇ - ਚਾਹੇ ਲੱਖ ਹੋਣ, ਚਾਹੇ ਕਿੰਨੇ ਹੀ ਹੋਣ, ਸਾਰਿਆਂ ਦਾ ਖਾਤਮਾ ਹੋ ਜਾਂਦਾ ਹੈ - ਐਨਾ ਤੇਜ਼ ਹੈ ਉਹ। ਪਰ ਮੰਨੋ ਤਾਂ ਸਹੀ ਨਾ, ਕਿ ਮੈਂ ਸਰੀਰ ਨਹੀਂ ਹਾਂ। ਤਿੰਨੇ ਸਰੀਰ ਮੈਂ ਨਹੀਂ ਹੈਗਾ, ਮੈਂ ਤਾਂ ਇਹਦੇ ਦੇਖਣ ਵਾਲਾ ਹਾਂ। ਇਹਨਾਂ ਨੂੰ ਦੇਖਦਾ ਹਾਂ। ਮੈਂ ਵਾਹਿਗੁਰੂ ਵਰਗਾ ਹਾਂ ਇਹਦੇ ਵਿਚ ਕਿਰਿਆ ਕਰਾ ਰਿਹਾ ਹਾਂ, ਕਨਾਂ ਵਿਚ ਹੋ ਕੇ ਸੁਣ ਰਿਹਾ ਹਾਂ, ਅੱਖਾਂ ਚੌਂ ਹੋ ਕੇ ਦੇਖ ਰਿਹਾ ਹਾਂ, ਜੀਭ ਤੇ ਹੋ ਕੇ ਬੋਲ ਰਿਹਾ ਹਾਂ। ਮੈਂ ਤਾਂ ਇਸ ਤੋਂ ਬੇਲਾਗ ਹਾਂ, ਮੇਰਾ ਇਹਦੇ ਨਾਲ ਕੋਈ ਸਬੰਧ ਨਹੀਂ। ਇਹ ਸਰੀਰ ਮੇਰਾ ਵਹੀਕਲ (ਸਵਾਰੀ) ਹੈ ਇਹ ਮੈਂ ਨਹੀਂ ਹਾਂ, ਗਲਤੀ ਨਾਲ ‘ਮੈਂ’ ਸਮਝਣ ਲਗ ਗਿਆ। ਆਹ ਬੜਾ ਭਾਰਾ ਭੁਲੇਖਾ ਪੈ ਗਿਆ।

ਸੋ ਭਾਈ ਤਿਲੋਕਾ ਜੀ ਕਹਿਣ ਲੱਗੇ, “ਬੀਬਾ! ਤੂੰ ਪਛਾਣ ਅਤੇ ਨਿਸ਼ਚਾ ਕਰ ਕਿ ਮੈਂ ਇਸ ਸਰੀਰ ਵਿਚ ਰਹਿਣ ਵਾਲੀ ਹਾਂ। ਰਾਜਕੁਮਾਰੀ ਕਹਿਣ ਲੱਗੀ ਕਿ ਇਹ ਬੰਦਾ ਭੁੱਲ ਵੀ ਜਾਂਦਾ ਹੈ? ਕਹਿਣ ਲੱਗੇ, “ਹਾਂ, ਮਾਇਆ ਦੇ ਨਸੇ ਵਿਚ ਆਇਆ ਹੋਇਆ ਆਦਮੀ ਆਹ ਸਰੀਰ ਨੂੰ ਵੀ ਭੁੱਲ ਜਾਂਦਾ ਹੈ।

ਇਕ ਵਾਰੀ ਇਕ ਰਾਜਾ ਕਿਸੇ dinner (ਰਾਤ ਦੇ ਖਾਣੇ) ਪਾਰਟੀ ਤੇ ਗਿਆ। ਉਥੇ ਸ਼ਰਬ ਬਹੁਤ ਪੀ ਲਈ। ਚੁੱਕ ਕੇ ਉਹਦੇ ਅਮੀਰਾਂ ਵਜੀਰਾਂ ਨੇ ਉਹਦੀ ਬੱਘੀ ਦੇ ਵਿਚ ਬਿਠਾ ਦਿਤਾ, ਪਾ ਦਿਤਾ ਲੰਮਾ ਤੇ ਜਦੋਂ ਮਹਿਲਾਂ ਚੁ ਆਇਆ, ਉਥੇ ਮਾੜੀ ਜਿਹੀ ਸੁਰਤ ਆ ਗਈ। ਉਥੇ ਕੁਆਟਰ ਸਾਈਨ ਲੱਗਿਆ ਹੁੰਦਾ ਹੈ, ਪਹਿਰੇ ਲੱਗੇ ਹੋਏ ਸੀ, ਚਾਰੇ ਪਾਸੇ ਪਹਿਰੇਦਾਰ ਘੁੰਮ ਰਹੇ ਸੀ। ਇਹਨੇ ਕਿਹਾ ਕਿ ਇਹ ਕੀ ਹੈ? ਕਹਿੰਦੇ, “ਜੀ ਪਹਿਰਾ ਦੇ ਰਹੇ ਨੇ ਆਪ ਦੇ ਮਹਿਲਾਂ ਤੇ।” ਰਾਜਾ ਕਹਿੰਦਾ, “ਮੈਂ ਵੀ ਪਹਿਰਾ ਦੇਵਾਂਗਾ।” ਵਜੀਰ ਨੇ ਕਿਹਾ, “ਤੁਸੀਂ ਤਾਂ ਮਹਾਰਾਜ ਓ, ਤੁਸੀਂ ਤਾਂ ਇਥੋਂ ਦੇ ਮਾਲਕ ਹੋ, ਬਾਦਸ਼ਾਹ ਹੋ।” ਰਾਜਾ ਕਹਿਣ ਲੱਗਿਆ, “ਮੈਂ ਤਾਂ ਸਿਪਾਹੀ ਹਾਂ।” ਜ਼ਬਰਦਸਤੀ ਪੇਟੀ ਲਾ ਲਈ, ਬੂਟ ਪਾ ਲਏ, ਬੁਸ਼ਰਟ ਪਾ ਲਈ, ਰਾਈਫਲ ਹੱਥ ਵਿਚ ਫੜ ਲਈ ਤੇ ਪਹਿਰਾ ਦੇਣਾ ਸ਼ੁਰੂ ਕਰ ਦਿਤਾ, ਬੰਡੋਲੀਅਰ ਪਾ ਲਿਆ, ਗੋਲੀਆਂ ਬੰਡੋਲੀਅਰ ਵਿਚ ਪਾ ਲਈਆਂ, ਪਹਿਰਾ ਦੇਈ ਜਾਂਦਾ ਹੈ। ਜਦੋਂ ਤਿੰਨ ਘੰਟੇ ਹੋ ਗਏ ਲੈਫਟਰਾਈਟ, ਲੈਫਟਰਾਈਟ, ਲੈਫਟਰਾਈਟ ਕਰਦੇ ਨੂੰ, ਫੇਰ ਹੋਸ਼ ਆ ਗਈ ਉਹਨੂੰ ਥੋੜ੍ਹੀ ਜਿਹੀ। ਇਹਨੇ ਕਿਹਾ ਕਿ ਮੈਂ ਕਿਉਂ ਪਹਿਰਾ ਦੇਨਾਂ, ਪਹਿਰਾ ਦੇਣ ਵਾਲੇ ਤਾਂ ਮੇਰੇ ਸਿਪਾਹੀ ਨੇ ਬਹੁਤ ਸਾਰੇ। ਮੈਨੂੰ ਤਾਂ ਪਹਿਰਾ ਦੇਣਾ ਹੀ ਨਹੀਂ ਚਾਹੀਦਾ। ਆਲੇ-ਦੁਆਲੇ ਦੇਖਣ ਲਗ ਗਿਆ ਤੇ ਵਜੀਰ ਨੂੰ ਕਹਿਣ ਲੱਗਿਆ ਕਿ ਮੇਰੇ ਬਾਦਸ਼ਾਹੀ ਕਪੜੇ ਕਿਥੇ ਗਏ? ਇਹ ਸਿਪਾਹੀ ਮੈਂ ਕਦੋਂ ਬਣ ਗਿਆ? ਮੈਂ ਕਿਥੇ ਹਾਂ? ਉਸ ਵੇਲੇ ਵਜੀਰ ਨੇ ਸਮਝ ਲਿਆ ਕਿ ਇਸਨੂੰ ਨਸੇ ਦਾ ਅਸਰ ਹਟ ਗਿਆ ਹੈ। ਉਸੇ ਵੇਲੇ ਕਪੜੇ ਲਿਆਂਦੇ ਤੇ ਵਜੀਰ ਨੇ ਬੇਨਤੀ ਕੀਤੀ ਕਿ ਮਹਾਰਾਜ! ਆਪ ਜੀ ਨਸੇ ਵਿਚ ਜ਼ਿਆਦਾ ਗੁਲਤਾਨ ਹੋ ਗਏ ਤੇ ਆਪਣੇ ਆਪ ਨੂੰ ਵੀ ਭੁਲ

ਗਏ ਸੀ। ਜਦੋਂ ਅਸੀਂ ਆਪ ਨੂੰ ਲਿਆਏ ਤਾਂ ਇਨ੍ਹਾਂ ਸਿਪਾਹੀਆਂ ਨੂੰ ਦੇਖ ਕੇ ਤੁਸੀਂ ਕਿਹਾ ਕਿ ਮੈਂ ਸਿਪਾਹੀ ਹਾਂ। ਜਦੋਂ ਇਹ ਆਪ ਨੂੰ ਯਾਦ ਕਰਾਉਂਦੇ ਸੀ ਕਿ ਤੁਸੀਂ ਬਾਦਸ਼ਾਹ ਹੋ ਤਾਂ ਤੁਸੀਂ ਇਨ੍ਹਾਂ ਸਿਪਾਹੀਆਂ ਨੂੰ ਗਾਲ੍ਹਾਂ ਕੱਢਦੇ ਸੀ ਕਿ ਮੈਂ ਸਿਪਾਹੀ ਹਾਂ। ਸੋ ਵਿਚਾਰੋ! ਉਸ ਰਾਜੇ ਨੂੰ ਤਾਂ ਆ ਗਈ ਜਾਗ ਭਾਈ! ਉਹ ਤਾਂ ਬਹੁਤ ਵਧੀਆ ਰਿਹਾ। ਕੀ ਹੋਇਆ ਜੇ ਉਸਨੂੰ ਦੋ ਤਿੰਨ ਘੰਟੇ ਹੋਸ਼ ਨਾ ਆਈ ਪਰ ਸਾਨੂੰ ਤਾਂ ਖਰਬਾਂ-ਖਰਬਾਂ ਸਾਲ ਤੁਰੇ ਫਿਰਦਿਆਂ ਨੂੰ ਹੋ ਗਏ, ਹੋਸ਼ ਹੀ ਨਹੀਂ ਆਈ। ਗਾੜੀ ਨੀਂਦ ਚੜ੍ਹੀ ਹੋਈ ਹੈ। ਸੁਪਨੇ ਭੀ ਲੈ ਰਹੇ ਹਾਂ। ਐਸ ਤਰ੍ਹਾਂ ਪੜ੍ਹ ਲਓ -

ਧਾਰਨਾ - ਬਹੁਤੇ ਜੁਗ ਫਿਰਦੇ ਫਿਰਦੇ ਨੂੰ - 2, 2.
ਤੈਨੂੰ ਮਾਨਸ ਦੇਹੀ ਮਿਲ ਗਈ, ਬਹੁਤੇ ਜੁਗ
- 2

ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ॥
ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀਂ॥

ਪੰਨਾ - 631

ਹੁਣ ਫੇਰ ਕੀ ਕਰਿਆ ਜਾਵੇ? ਵੱਡੀਆਂ-ਵੱਡੀਆਂ ਕੌਠੀਆਂ ਪਾ ਲਈਏ, ਬਿਜ਼ਨਸਾਂ ਸੈਟ ਕਰੀਏ ਮਹਾਰਾਜ! ਜਾਂ ਬਹੁਤੀਆਂ ਕਿਤਾਬਾਂ ਪੜ੍ਹੀਏ ਜਾਂ ਹੋਰ ਕੀ ਕਰੀਏ? ਮਹਾਰਾਜ ਜੀ ਕਹਿੰਦੇ, ਕਮਲਿਆਂ, ਬੇਹੋਸ਼ਾਂ ਵਾਲੀ ਗੱਲ ਕਿਉਂ ਕਰਦਾ ਹੈਂ, ਐਹ ਸੰਸਾਰ ਤੇ ਤੂੰ ਕਿਤੇ ਰਹਿਣਾ ਹੈ? ਚਾਰ ਦਿਨ ਦਾ ਪ੍ਰੇਹਣਾ ਹੈਂ, ਫੇਰ ਤੂੰ ਇਥੋਂ ਚਲਿਆ ਜਾਣਾ ਹੈ। ਇਥੋਂ ਖਿੱਚ ਕੇ ਕੱਢ ਲੈਂਦੇ ਹਨ ਕਿਉਂਕਿ ਕਾਲ ਦੇ ਹੱਥ ਵਿਚ ਜਾਲ ਹੈ-

ਧਾਰਨਾ - ਪੈ ਜੂ ਅਰਿੰਤਾ ਜਾਲ,
ਇਕ ਦਿਨ ਪੈ ਜਾਣਾ - 2, 4

ਮਛਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ॥
ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ॥
ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ॥
ਭਾਈ ਰੇ ਇਉ ਸਿਰਿ ਜਾਣਹੁ ਕਾਲੁ॥
ਜਿਉ ਮਛੀ ਤਿਉ ਮਾਣਸਾ ਪਵੈ ਅਰਿੰਤਾ ਜਾਲੁ॥

ਪੰਨਾ - 55

ਇਹ ਤਾਂ ਤੈਨੂੰ ਵਾਰੀ ਮਿਲੀ ਹੈ ਗੋਬਿੰਦ ਨੂੰ ਮਿਲਣ ਵਾਸਤੇ। ਕੀਝੇ ਮਕੌੜੇ, ਪੰਖੀ ਸਰਪ ਆਦਿ ਅਨੇਕਾਂ ਜੂਨਾਂ ਦੇ ਵਿਚੋਂ ਘੁੰਮ ਕੇ ਮਨੁੱਖ ਦਾ ਜਾਮਾ ਮਿਲਿਆ ਹੈ -

ਅਵਰਿ ਕਾਜ ਤੇਰੈ ਕਿਤੈ ਨ ਕਾਮ॥

ਪੰਨਾ - 12

ਇਹ ਤੇਰੇ ਕੰਮ ਕਿਸੇ ਵੀ ਲੇਖੇ ਵਿਚ ਨਹੀਂ ਪੈਣੇ, ਛੜ੍ਹਲ ਕੰਮਾਂ ਵਿਚ ਲਗ ਕੇ ਕੌੜਾਂ ਅਰਬਾਂ ਸਾਲਾਂ ਪਿਛੋਂ ਮਿਲੀ ਦੇਹ ਨੂੰ ਵਿਆਰਥ ਗੁਆ ਰਿਹਾ ਹੈਂ। ਤੇਰਾ ਅਸਲੀ ਕੰਮ ਹੈ -

ਮਿਲ੍ਹ ਸਾਧਸੰਗਤਿ ਭਜ੍ਹ ਕੇਵਲ ਨਾਮ॥ ਪੰਨਾ - 12

ਜਾਗੇ ਹੋਇਆਂ ਦੀ ਸੰਗਤ ਵਿਚ ਜਾਹ, ਉਹ ਤੈਨੂੰ ਜਗਾ ਦੇਣਗੇ। ਸੁਤਿਆਂ ਦੀ ਸੰਗਤ ਵਿਚ ਸੁਤਾ ਹੀ ਰਹਿ ਜਾਵੇਗਾ। ਕਿੱਤੂ ਪੰਤੂ ਨਾ ਕਰ, ਮਹਾਂਪੁਰਸ਼ਾਂ ਨੂੰ ਮਿਲ, ਉਹ ਪ੍ਰਮੇਸ਼ਰ ਨੂੰ ਮਿਲੇ ਹੋਏ ਹੁੰਦੇ ਹਨ। ਉਹ ਤੈਨੂੰ ਸ਼ੁਭ ਮਤ ਹੀ ਦੇਣਗੇ। ਤੂੰ ਇਨ੍ਹਾਂ ਝਗੜਿਆਂ ਵਿਚ ਨਾ ਪੈ ਕਿ ਉਹ ਗੁਰੂ ਬਣ ਜਾਂਦੇ ਹਨ। ਤੂੰ ਨਾ ਗੁਰੂ ਬਣਾਈਂ, ਤੂੰ ਮਹਾਂਪੁਰਸ਼ ਹੀ ਸਮਝੀ ਜਾਹ। ਤੈਨੂੰ ਤੇਰੇ ਪਿਆਰ, ਭਰੋਸੇ ਨੇ ਹੀ ਤਾਰਨਾ ਹੈ।

ਸੋ ਧਿਆਨ ਦੇਵੋ; ਭਾਈ ਤਿਲੋਕਾ ਜੀ ਕਹਿਣ ਲੱਗੇ, “ਬੀਬਾ! ਪਹਿਲਾਂ ਤਾਂ ਤੂੰ ਆਪਣੇ ਆਪ ਨੂੰ ਪਛਾਣ। ਜਦੋਂ ਤੈਨੂੰ ਆਪਣੇ ਆਪ ਦੀ ਪਛਾਣ ਹੋ ਗਈ ਫੇਰ ਤੂੰ ਅੱਗੇ ਪਛਾਣ ਕਿ ਤੂੰ ਮਿਲਣਾ ਕਿਹਨੂੰ ਹੈ? ਜਦੋਂ ਤੈਨੂੰ ਪਛਾਣ ਹੀ ਨਹੀਂ ਆਪਣੇ ਆਪ ਦੀ, ਨਾ ਜਿਹਨੂੰ ਮਿਲਣਾ ਹੈ ਉਹਦੀ ਪਛਾਣ ਹੈ, ਦੱਸ ਫੇਰ ਮੇਲਾ ਕਿਵੇਂ ਹੋਵੇਗਾ? ਸੋ ਸਮਝ ਲੈ ਜਿਵੇਂ ਰਾਜੇ ਨੂੰ ਨਸ਼ਾ ਹੋ ਗਿਆ, ਉਹਨੂੰ ਤਾਂ ਤਿੰਨ-ਚਾਰ ਘੰਟੇ ਬਾਦ ਉਤਰ ਗਿਆ ਨਾ, ਚਲੋ ਸ਼ਰਮਿੰਦਾ ਹੀ ਹੋਇਆ ਪਰ ਆਪਣੇ ਆਪ ਦੀ ਪਛਾਣ ਤਾਂ ਹੋ ਗਈ ਨਾ ਉਸਨੂੰ। ਸਾਨੂੰ ਤਾਂ ਪਤਾ ਹੀ ਨਹੀਂ ਲਗਦਾ, ਚਾਰੇ ਵੇਦ, ਛੇਈ ਸਾਸ਼ਤਰ, ਉਪਨਿਸ਼ਦਾਂ, ਸਤਾਈ ਸਿਮੂਤੀਆਂ, ਕੁਰਾਨ ਸ਼ਰੀਫ, ਅੰਜੀਲ, ਜੰਬੂਰ, ਬਾਈਬਲ, ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ, ਸਾਰੇ ਧਰਮਾਂ ਦੇ ਬੇਅੰਤ ਮਹਾਂਪੁਰਸ਼ ਉਚੀ-ਉਚੀ ਹਾਕਾਂ ਮਾਰ-ਮਾਰ ਕੇ ਸਮਝਾਉਂਦੇ ਹਨ ਪਰ ਕਹਿੰਦੇ, ਕਰਿਆ ਕੀ ਜਾਵੇ?

ਫਰੀਦਾ ਕੁਕੇਦਿਆ ਚਾਂਗੋਦਿਆ ਮਤੀ ਦੇਦਿਆ ਨਿਤ॥ ਜੋ ਸੈਤਾਨਿ ਵੰਵਾਇਆ ਸੇ ਕਿਤ ਫੇਰਹਿ ਚਿਤ॥ ਪੰਨਾ-1378

ਜਿਹਦੇ ਉਤੇ ਸੈਤਾਨ ਦਾ ਅਸਰ ਹੋ ਗਿਆ, ਚਿਤ ਨਹੀਂ ਫਿਰਨ 'ਚ ਆਉਂਦਾ, ਮੁੜਦਾ ਨਹੀਂ ਹੈ, ਸੁਣਦਾ ਹੀ ਨਹੀਂ ਕਿ ਕੀ ਕਹਿ ਰਹੇ ਨੇ; ਮੈਨੂੰ ਕਹਿ ਰਹੇ ਨੇ? ਕਿਧਰੇ ਹੋਰ ਹੀ ਤੁਰਿਆ ਫਿਰਦਾ ਹੈ। ਸਾਧਸੰਗਤ ਜੀ! ਸਮਾਂ ਬਹੁਤ ਬੌੜਾ ਹੈ ਸਭ ਦੇ ਕੋਲ, ਸਮੇਂ ਬੜੇ ਗਲਤ ਚਲ ਰਹੇ ਹਨ। ਦੁਨੀਆਂ ਤਾਂ ਖਾਤਮੇਂ ਦੇ ਨੇੜੇ ਆਈ ਪਈ ਹੈ। ਬਹੁਤ ਨੇੜੇ ਹੈ ਦੂਰ ਨਹੀਂ ਹੈ। ਐਧਰੋਂ ਤਾਂ ਤਿਆਰੀਆਂ ਹੋ ਰਹੀਆਂ ਨੇ, ਦੁਸਰੀ ਤਰਫ ਤਮਾਕੂ ਵਾਲਿਆਂ ਨੇ ਉਈਂ ਮਾਰਨਾ ਮਿਥ ਲਿਆ ਹੈ। ਦਸ ਲੱਖ ਬੰਦਾ ਭਾਰਤ ਵਿਚ ਹਰ ਸਾਲ ਤਮਾਕੂ ਕਾਰਨ ਉਪਜੀਆਂ ਬੀਮਾਰੀਆਂ ਨਾਲ ਮਰ ਜਾਂਦਾ ਹੈ। ਇਕ ਪਾਸਿਓਂ ਤਾਂ ਬਿਮਾਰੀ ਸ਼ੁਰੂ ਕਰ ਦਿਤੀ, ਦੂਜੇ ਪਾਸੇ ਕੁਦਰਤ ਦੇ ਅਸੂਲ ਦੇ ਉਲਟ ਹੋ ਕੇ ਮਾਰੂ ਗੈਸਾਂ ਬਣਾਉਣੀਆਂ ਸ਼ੁਰੂ ਕਰ ਦਿਤੀਆਂ। ਕੋਈ ਤਿੰਨ-ਚਾਰ ਲੱਖ ਟਨ ਬਣਾ ਲੈਂਦੇ ਨੇ - ਸਾਲ ਦੋ ਅੰਦਰ। ਉਹ ਸਾਰੀ ਅਸਮਾਨ 'ਚ ਜਾਂਦੀ

ਹੈ। ਇਹਨੇ North Pole (ਉਤਰੀ ਧਰ੍ਮ) ਨੂੰ ਪਾੜ ਦਿਤਾ, North Pole ਨੂੰ ਜੇ ਪਾੜ ਦਿਤਾ ਉਥੇ ਸੂਰਜ ਦੀ ਧੁਪ ਨੈ ਸਿੱਧਾ ਆਉਣਾ ਹੈ। ਜੇ 3 ਇੰਚ ਪਾਣੀ ਸਮੁੰਦਰ ਦਾ ਚੜ੍ਹ ਗਿਆ ਤਾਂ ਅੱਧੀ ਦੁਨੀਆਂ ਤਾਂ ਪਾਣੀ ਦੇ ਥੱਲੇ ਹੀ ਢੁੱਬ ਜਾਏਗੀ। ਵਿਗਿਆਨਕਾਂ ਨੇ ਵਾਰਨਿੰਗ ਦੇ ਦਿਤੀ ਹੈ ਕਿ ਜੇ ਕਿਤੇ ਪਾਣੀ ਦਾ ਆ ਗਿਆ ਝਟਕਾ ਤਾਂ ਹੇਠ ਹੀ ਦੱਬ ਕੇ ਮਰ ਜਾਣਗੇ। ਜੇ ਬੜਵਾ ਅਗਨ ਸਮੁੰਦਰਾਂ 'ਚੋਂ ਨਿਕਲ ਆਈ, ਸਮੁੰਦਰ ਦੇ ਅੰਦਰ ਅੱਗ ਹੀ ਅੱਗ ਲਗ ਜਾਏਗੀ। ਆਕਸੀਜਨ ਨੂੰ ਜੇ ਅੱਗ ਲਗਦੀ ਹੈ ਤਾਂ ਸਾਰਾ ਸੰਸਾਰ ਜਲ ਜਾਂਦਾ ਹੈ। ਸੌ ਪਤਾ ਨਹੀਂ ਕੁਦਰਤ ਕਿਹੜੇ ਵੇਲੇ ਖਤਮ ਕਰ ਦੇਵੇ ਕਿਉਂਕਿ ਆਦਮੀ ਬਹੁਤ ਗਲਤ ਹੋ ਗਿਆ, ਇਹਨੇ Pollution (ਬ੍ਰੂਸਟਤਾ) ਪਾ ਦਿਤੀ ਹਰ ਥਾਂ ਦੇ ਉਤੇ, ਕੁਦਰਤ ਦੇ ਨੇਮ ਤੋੜ ਦਿਤੇ। ਰਾਜੇ ਭਾਵੇਂ ਕਿੰਨੀ ਹੀ ਕੋਸ਼ਿਸ਼ ਕਰ ਲੈਣ, ਪਰ ਕੁਦਰਤ ਦਾ ਹੱਥ ਬਹੁਤ ਡਾਹਢਾ ਹੈ, ਭੁਚਾਲ ਤੋਂ ਕਿਵੇਂ ਬਚਾ ਦੇਣਗੇ? ਸੌ ਇਸ ਕਰਕੇ ਉਸ ਤੋਂ ਪਹਿਲਾਂ-ਪਹਿਲਾਂ -

**ਗੁਰ ਸੇਵਾ ਤੇ ਭਗਤਿ ਕਮਾਈ॥
ਤਬ ਇਹ ਮਾਨਸ ਦੇਹੀ ਪਾਈ॥
ਇਸ ਦੇਹੀ ਕਉ ਸਿਮਰਹਿ ਦੇਵ॥
ਸੌ ਦੇਹੀ ਭਜੁ ਹਰਿ ਕੀ ਸੇਵ॥
ਭਜਹੁ ਗੁੰਬਿੰਦ ਭੂਲਿ ਮਤ ਜਾਹੁ॥
ਮਾਨਸ ਜਨਮ ਕਾ ਏਹੀ ਲਾਹੁ॥**
ਪੰਨਾ - 1159

ਭੁਲੋ ਨਾ ਪਿਆਰਿਓ! ਕਲਜੁਗ ਦੇ ਵਿਚ ਤੁਹਾਨੂੰ ਮਾਨਸ ਦੇਹ ਮਿਲੀ ਹੈ। ਨਾਮ ਦੀ ਮਹਿਮਾ ਪੂਰੇ ਜੋਬਨ ਤੇ ਹੈ। ਥੋੜਾ ਜਿਹਾ ਨਾਮ ਜਪਿਆ ਹੋਇਆ ਹੀ ਛੁਟਕਾਰਾ ਕਰਾ ਦਿੰਦਾ ਹੈ। ਇਹੀ ਕੰਮ ਹੈ -

**ਮਾਨਸ ਜਨਮ ਕਾ ਏਹੀ ਲਾਹੁ॥
ਪੰਨਾ - 1159**

ਹੋਰ ਅਕਲਾਂ ਗਿਣੀ ਬੈਠੇ ਹਾਂ ਕਿ ਐਂ ਹੋਏਗਾ, ਐਂ ਹੋਏਗਾ, ਸ਼ੇਖਚਿਲੀ ਦੀਆਂ ਗੱਲਾਂ ਕਰੀ ਜਾਂਦੇ ਨੇ ਐਨਾ ਪੈਸਾ ਹੋ ਜਾਏਗਾ ਤਾਂ ਮੈਂ ਕੋਠੀ ਲੈ ਲਵਾਂਗਾ, ਕੋਠੀ ਲੈ ਲਈ, ਪਲਾਟ ਲੈ ਲਵਾਂਗਾ, ਪਲਾਟ ਵੇਚ ਕੇ ਬੱਚਤ ਹੋ ਜਾਏਗੀ ਫੇਰ ਮੇਰੇ ਕੌਲ ਦਸ ਲੱਖ ਹੋ ਜਾਏਗਾ। ਫੇਰ ਪੰਦਰਾਂ ਹੋ ਜਾਏਗਾ, ਦੋ ਏਕੜ ਹੋ ਕੇ ਦੋ ਕਰੋੜ ਹੋ ਜਾਏਗਾ। ਫੇਰ ਪਿਆਰਿਆ ਹੋਏਗਾ ਕੀ? ਜਦੋਂ ਚਾਰ ਭਾਈ ਮੌਦਿਆਂ ਤੇ ਚੁੱਕ ਕੇ ਧਰ ਦੇਣਗੇ ਚਿਖਾ ਤੇ ਫੇਰ? ਫਾਇਦਾ ਕੀ ਇਸ ਗੱਲ ਦਾ? ਤੂੰ ਉਹ ਕੰਮ ਕਰ ਜਿਹੜਾ ਤੇਰੇ ਨਾਲ ਜਾਵੇ।

**ਅਵਰਿ ਕਾਜ ਤੇਰੈ ਕਿਤੈ ਨ ਕਾਮ॥
ਮਿਲੁ ਸਾਧ ਸੰਗਤਿ ਭਜੁ ਕੇਵਲ ਨਾਮ॥**
- 12

ਸੌ ਇਸ ਤਰ੍ਹਾਂ ਮਹਾਰਾਜ ਜੀ ਕਹਿੰਦੇ ਨੇ ਕਿ ਆਪਣੇ ਸਰੂਪ ਨੂੰ ਪਛਾਣ

ਆਤਮ ਮਹਿ ਰਾਮੁ ਰਾਮ ਮਹਿ ਆਤਮੁ
ਚੀਨਸਿ ਗੁਰ ਬੀਚਾਰਾ॥

ਪੰਨਾ - 1153

ਗੁਰੂ ਦੇ ਸ਼ਬਦ ਦੀ ਵਿਚਾਰ ਕਰਕੇ ਆਤਮਾ ਨੂੰ ਚੀਨੋ ਆਪਣੇ ਅੰਦਰ।
ਆਤਮਾ ਦੇ ਵਿਚ ਰੱਬ ਰਹਿੰਦਾ ਹੈ, ਆਤਮਾ ਪ੍ਰਮਾਤਮਾ ਇਕੋ ਹੀ ਹਨ -
ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ॥

ਪੰਨਾ - 1153

ਇਕ ਹੋਰ ਸੁਖਾਲੇ ਤਰੀਕੇ ਨਾਲ ਕਿਸੇ ਮਹਾਤਮਾ ਨੇ ਇਸ ਸਵਾਲ
ਦਾ ਹੱਲ ਕਰਿਆ ਹੈ, ਕਿਉਂਕਿ ਸਮਝ ਵਿਚ ਨਾ ਆਉਣ ਵਾਲੀ ਗੱਲ ਹੈ,
ਬਹੁਤ ਹੀ ਸੁਖਸ਼ਾਸ਼ ਹੈ। ਹੁਣ ਉਹ ਦਸਦੇ ਨੇ ਕਿ ਤੂੰ ਰਹਿੰਦਾ ਕਿਥੇ ਹੈਂ?
ਹੁਣ ਧਿਆਨ ਨਾਲ ਸੁਵਣ ਕਰਿਓ ਜਿਹੜੇ ਥੋੜ੍ਹੇ ਜਿਹੌ ਸਿਆਣੇ ਨੇ। ਕੌਣ
ਹਾਂ ਅਸੀਂ? ਕਿਥੇ ਰਹਿੰਦੇ ਹਾਂ? ਇਹ ਸਰੀਰ ਵਿਚ ਕਿਥੇ ਰਹਿੰਦੇ ਹਾਂ? ਉਥੇ
ਆਪ ਫੁਰਮਾਨ ਕਰਦੇ ਹਨ -

ਜਹਾਂ ਜਾਗ੍ਰਤ ਸੁਪਨਾ ਨਹੀਂ, ਸੁਖਪਤ ਨਾਹਿ ਸਮਾਧ॥
ਜਿਥੇ ਨਾ ਸੁਪਨਾ ਹੈ, ਨਾ ਗਾੜੀ ਨੀਦ ਹੈ ਨਾ, ਜਾਗ੍ਰਤ ਹੈ; ਜਿਥੇ ਤਿੰਨੇ
ਹੀ ਨਹੀਂ ਹਨ, ਉਸ ਥਾਂ ਤੋਂ ਅੱਗੇ -

ਸੌ ਸਰੂਪ ਹੈ ਆਤਮਾ, ਸੌ ਅਨੁਭਵ ਕਰ ਸਾਧ॥
ਉਹ ਤੇਰਾ ਸਰੂਪ ਹੈ। ਉਹ ਅਨੁਭਵ ਕਰ, ਫੇਰ ਉਹਨੂੰ ਸ਼ਾਖਸ਼ਾਤ ਕਰ।

ਸਭ ਦੁੰਦਨ ਕੀ ਸੰਧ ਜੋ, ਕੇਵਲ ਗਿਆਨ ਸਰੂਪ॥

ਦੁੰਦਨ ਕੀ ਹੁੰਦੇ ਨੇ? ਦਿਨ ਹੈ ਤਾਂ ਰਾਤ ਹੈ, ਦੁਖ ਹੈ ਤਾਂ ਸੁਖ ਹੈ,
ਹਾਨ ਹੈ ਤਾਂ ਲਾਭ ਹੈ, ਮਾਨ ਹੈ ਤਾਂ ਅਪਮਾਨ ਹੈ। ਇਨ੍ਹਾਂ ਸਭ ਨੂੰ ਦੁਵੰਧ
ਕਹਿੰਦੇ ਨੇ। ਇਨ੍ਹਾਂ ਦੀ ਜਿਥੇ ਸੰਧ ਮਿਲਦੀ ਹੈ ਨਾ ਦੋਹਾਂ ਦੀ, ਉਹਦੇ ਵਿਚ
ਅਨੁਭਵ ਸਰੂਪ ਹੈ। ਕੇਵਲ ਗਿਆਨ। ਅੰਦਰ ਦੇਖੋ, ਜਿਹੜਾ ਗਿਆਨ ਹੈ
ਨਾ, ਇਹ ਸਭ ਚੀਜ਼ਾਂ ਨੂੰ ਜਾਣਦਾ ਹੈ। ਜਿਹੜੀ ਚੀਜ਼ ਜਾਣਦੀ ਹੈ ਸਭ
ਨੂੰ, ਇਹ ਤੇਰਾ ਸਰੂਪ ਹੈ -

ਨਹਿੰ ਅੰਤਰ ਬਾਹਰ ਨਹੀਂ, ਤਾਹਿ ਲਖੋ ਨਿਜ ਰੂਪ॥
ਨਾ ਉਹ ਅੰਦਰ ਹੈ ਨਾ ਬਾਹਰ ਹੈ, ਉਹ ਸਾਰੇ ਪਰਿਪੂਰਨ ਹੈ -
ਨਿਰਾਕਾਰ ਸਾਕਾਰ ਨਿਹ, ਨਹਿੰ ਸੂਖਮ ਇਸਬਲ॥
ਜੜ ਚੈਤਨ ਦੌਨੋਂ ਨਹੀਂ, ਨਹਿੰ ਤਰਵਰ ਨਹਿੰ ਮੂਲ॥
ਨਾ ਉਹ ਜੜ੍ਹ ਹੈ, ਨਾ ਦਰਖਤ ਹੈ। ਨਾ ਉਹ ਜੜ੍ਹ ਹੈ ਨਾ ਚੇਤਨ
ਹੈ, ਦੋਹਾਂ ਦੇ ਵਿਚਾਲੇ ਹੈ -

**ਧਯਾਤਾ ਧਯਾਨ ਨ ਧੇ ਕੁਛ, ਗੇ ਗਯਾਤਾ ਨਹੀਂ
ਗਯਾਨ ॥**

**ਕ੍ਰਿਆ ਕਰਮ ਕਰਤਾ ਨਹੀਂ, ਕੇਵਲ ਪਦ ਨਿਰਥਾਨ ॥
ਸਭ ਵਿਕਲਪ ਕੇ ਤਯਾਗ ਤੇ, ਸ਼ੇਸ਼ ਰਹੇ ਜੋ ਸਾਰ ॥**

ਸਭ ਕੁਛ ਛੱਡ ਦਿਓ। ਜ਼ਮੀਨ ਜਾਇਦਾਦ ਜਿੰਨਾਂ ਕੁਛ ਤੁਹਾਨੂੰ ਦਿਸਦਾ ਹੈ ਨਾ, ਜਿੰਨਾਂ ਜਾਣਿਆ ਹੈ ਸਭ ਨੂੰ ਛੱਡ ਕੇ ਪਿਛੇ ਦੇਖੋ? ਜਿਹੜਾ ਬਚਿਆ ਹੈ ਉਹ ਆਪਣਾ ਸਰੂਪ ਹੈ। ਉਹਨੂੰ ‘ਆਤਮਾ’ ਕਹਿੰਦੇ ਨੇ। ਸਾਰਾ ਛੱਡ ਕੇ ਦੇਖੋ ਇਹਨੂੰ ਧਿਆਨ ਦੇ ਨਾਲ। ਐਥੇ ਛੱਡ ਦਿਓ ਹੁਣੇ ਬੈਠੋ-ਬੈਠੋ, ‘ਮੈਂ’ ਇਕ ਮਿੰਟ ਚੁਪ ਕਰਦਾ। ਕੋਈ ਚੀਜ਼ ਨਾ ਰਹਿਣ ਦਿਓ, ਅੰਦਰ ਖਾਲੀ ਕਰ ਦਿਓ ਬਿਲਕੁਲ ਗਿਆਨ, ਧਿਆਨ, ਆਪਣਾ ਸਰੀਰ, ਆਪਣਾ ਧਰਮ, ਆਪਣੇ ਬਾਲ-ਬੱਚੇ, ਆਪਣਾ ਲਗਾਓ, ਸਭ ਚੀਜ਼ ਛੱਡ ਕੇ ਜਿਹੜਾ ਬਾਕੀ ਬਚ ਗਿਆ ਨਾ, ਉਹ ਆਤਮਾ ਸਰੂਪ ਹੈ। ਦੇਖੋ! ਪਰ ਇਹ ਦੇਖਣਾ ਬਹੁਤ ਅੱਖਾਂ ਹੈ, ਧਰਤੀ ਹੀ ਨਹੀਂ ਅੱਖਾਂ ਦੇ ਸਾਹਮਣਿਓਂ ਦੂਰ ਹੁੰਦੀ। ਇਹ ਤਾਂ ਸਾਡਾ ਸੰਸਕਾਰ ਪੱਕਾ ਹੈ ਗਿਆ, ਇਹ ਹਟਦੇ ਨਹੀਂ -

**ਸਭ ਵਿਕਲਪ ਕੇ ਤਯਾਗ ਤੇ, ਸ਼ੇਸ਼ ਰਹੇ ਜੋ ਸਾਰ ॥
ਕੇਵਲ ਅਨੁਭਵ ਮਾਤ੍ਰ ਜੋ, ਸੌ ਨਿਜ ਰੂਪ ਵਿਚਾਰ ॥**

ਉਹ ਨਿਜ ਰੂਪ ਹੈ -

**ਜੋ ਜੋ ਚਿਤ ਚਿਤਵਨ ਕਰੇ, ਤਿਆਗੋ ਤਾਂਹਿ ਸੁਜਾਨ ॥
ਜਿੰਨੇ ਫੁਰਨੇ ਆਉਂਦੇ ਨੇ ਸਾਰੇ ਛੱਡ ਦਿਓ।**

ਸ਼ੇਸ਼ ਰਹੇ ਜੋ ਸ਼ਾਂਤ ਪਦ, ਸੌ ਹੈ ਨਿਜ ਇਸਥਾਨ ॥

ਜਿਹੜਾ ਸ਼ਾਂਤ ਪਦ ਹੈ ਉਹ ਸਾਡਾ ਅਸਥਾਨ ਹੈ। ਓਸ ਘਰ ਦੇ ਵਿਚ ਅਸੀਂ ਰਹਿੰਦੇ ਹਾਂ -

ਕਬੀਰ ਗੰਗ ਜਮਨ੍ਹ ਕੇ ਅੰਤਰੇ ਸਹਜ ਸੁੰਨ ਕੇ ਘਾਟ ॥

ਪੰਨਾ - 1372

ਉਹ ਸਹਿਜ ਤੇ ਸੁੰਨ ਦਾ ਘਾਟ ਹੈ ਕਿਉਂਕਿ ਉਹ ਸ਼ੇਸ਼ ਬਚ ਗਿਆ।

ਸਰਬ ਸ਼ਬਦ ਅਰ ਅਰਥ ਸਭ, ਸਰਬ ਸਾਸਤ੍ਰ ਅਰ ਬੇਦ ॥

ਜਿੰਨੇ ਸ਼ਬਦ ਜਾਣਦਾ ਹੈਂ, ਜਿੰਨੇ ਸਾਸ਼ਤਰ ਜਾਣਦਾ ਹੈਂ, ਜਿੰਨੇ ਮੰਤਰ ਜਾਣਦਾ ਹੈਂ, ਜਿੰਨਾ ਗਿਆਨ ਜਾਣਦਾ ਹੈਂ -

**ਬੁਧ ਸਹਿਤ ਤਿਆਗੋ ਸਕਲ ਪ੍ਰਗਟੇ ਅਲਖ ਅਭੇਦ ॥
ਜਦੋਂ ਛੱਡ ਦਿਤੇ ਉਸੇ ਵੇਲੇ ਪ੍ਰਗਟ ਹੋ ਗਿਆ।**

ਸਤਾ ਮਾਤ੍ਰ ਇਸਥਿਤ ਸਦਾ, ਕੇਵਲ ਰੂਪ ਅਰੂਪ ॥

ਖੋਭ ਰਹਿਤ ਆਨੰਦ ਮੈ, ਅਗਮ ਅਪਾਰ ਅਨੂਪ ॥

ਆਤਮਾ ਨੇ ਕਿਤੋਂ ਆਉਣਾ ਨਹੀਂ ਹੈ ਉਹ ਤਾਂ ਨਿਤ ਪ੍ਰਾਪਤ ਹੈ -

ਨਿਤ ਪ੍ਰਾਪਤ ਨਿਜ ਆਤਮਾ, ਨਿਜ ਇਸਥਿਤ ਨਿਜ
 ਮਾਂਹ ॥
 ਨਿਜ ਸੁਭਾਵ ਨਿਜ ਤ੍ਰਿਪਤ ਨਿਤ, ਨਿਰਵਿਕਲਪ ਨਿਜ
 ਆਂਹ ॥
 ਸਾਧਨ ਸਾਧਕ ਸਿਧ ਨਹਿੰ, ਨਹਿੰ ਸੰਜੋਗ ਵਿਜੋਗ ॥
 ਸੁਤਿਰ ਸਿਧ ਪ੍ਰਾਪਤ ਸਦਾ, ਹੇਮਾਂ ਅਨੁਭਵ ਯੋਗ ॥

ਨਿਰਵਿਕਲਪ ਰੂਪ ਹੈ ਤੇ ਇਹ ਆਪਣਾ ਸਰੂਪ ਹੈ। ਸਾਧਸੰਗਤ ਜੀ!
 ਇਹਨੂੰ ਮਹਾਰਾਜ ਜੀ ਐਸ ਤਰ੍ਹਾਂ ਡੁਰਮਾਨ ਕਰਦੇ ਹਨ -

ਧਾਰਨਾ - ਸੁਣ ਲੈ ਪਿਆਰਿਆ,
 ਕਬਾ ਆਪਣੇ ਸਰੂਪ ਦੀ - 2, 2.
 ਆਪਣੇ ਸਰੂਪ ਦੀ, ਕਬਾ ਆਪਣੇ ਸਰੂਪ ਦੀ-2
 ਸੁਣ ਲੈ ਪਿਆਰਿਆ,2.

ਨਾ ਇਹੁ ਬੂਢਾ ਨਾ ਇਹੁ ਬਾਲਾ ॥
 ਨਾ ਇਸੁ ਦੁਖੁ ਨਹੀ ਜਮ ਜਾਲਾ ॥
 ਨਾ ਇਹੁ ਬਿਨਸੈ ਨਾ ਇਹੁ ਜਾਇ ॥
 ਆਦਿ ਜੁਗਾਦੀ ਰਹਿਆ ਸਮਾਇ ॥
 ਨਾ ਇਸ ਉਸਨੁ ਨਹੀ ਇਸੁ ਸੀਤ ॥
 ਨਾ ਇਸੁ ਦੁਸਮਨੁ ਨਾ ਇਸ ਮੀਤੁ ॥
 ਨਾ ਇਸੁ ਹਰਖੁ ਨਹੀ ਇਸੁ ਸੌਗ ॥
 ਸਭ ਕਿਛੁ ਇਸ ਕਾ ਇਹੁ ਕਰਨੈ ਜੋਗੁ ॥
 ਨਾ ਇਸੁ ਬਾਪੁ ਨਹੀ ਇਸੁ ਮਾਇਆ ॥
 ਇਹ ਅਪਰੰਪਰੁ ਹੋਤਾ ਆਇਆ ॥
 ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥
 ਘਟ ਘਟ ਅੰਤਰਿ ਸਦ ਹੀ ਜਾਗੈ ॥
 ਤੀਨਿ ਗੁਣਾ ਇਕ ਸਕਤਿ ਉਪਾਇਆ ॥
 ਮਹਾ ਮਾਇਆ ਤਾ ਕੀ ਹੈ ਛਾਇਆ ॥
 ਅਛਲ ਅਛੇਦ ਅਭੇਦ ਦਇਆਲ ॥
 ਦੀਨ ਦਇਆਲ ਸਦਾ ਕਿਰਪਾਲ ॥
 ਤਾ ਕੀ ਗਤਿ ਮਿਤਿ ਕਛੁ ਨ ਪਾਇ ॥
 ਨਾਨਕ ਤਾ ਕੈ ਬਲਿ ਬਲਿ ਜਾਇ ॥

ਪੰਨਾ - 868

ਸੋ ਧਿਆਨ ਦੇਵੋ। ਭਾਈ ਤਿਲੋਕਾ ਜੀ ਇਕ ਤਾਂ ਜਖਮੀ ਪਏ ਹਨ
 ਅਤੇ ਜਗਿਆਸੂ ਰਾਜਕੁਮਾਰੀ ਜਿਸ ਦੀ ਸੁਰਤ ਦਿਸ਼ਟਮਾਨ ਵਿਚ ਫਸੀ ਪਈ
 ਹੈ, ਉਹਨੂੰ ਇਹ ਬਚਨ ਓਪਰੇ-ਓਪਰੇ ਫਿਕੇ-ਫਿਕੇ ਲਗ ਰਹੇ ਹਨ ਪਰ ਭਾਈ
 ਤਿਲੋਕੇ ਦੇ ਸਰੀਰ ਨੂੰ ਧੂਰ ਅੰਦਰੋਂ ਪਿਆਰ ਕਰਦੀ ਹੈ ਉਹਨੂੰ ਲਗਦਾ ਹੈ
 ਕਿ ਇਹ ਪ੍ਰਦੇਸੀ ਗਲਤ ਗੱਲ ਕੋਈ ਨਹੀਂ ਕਹਿੰਦਾ। ਸੋ ਉਤੋਂ-ਉਤੋਂ ਤਾਂ

ਹਾਂ-ਹਾਂ ਕਰੀ ਜਾਂਦੀ ਹੈ ਪਰ ਅੰਦਰ ਪੂਰੀ ਤਰ੍ਹਾਂ ਹਨ੍ਹੇਰਾ ਹੀ ਹਨ੍ਹੇਰਾ ਹੈ। ਭਾਈ ਤਿਲੋਕਾ ਜੀ ਬਹੁਤ ਉਦਾਹਰਣਾਂ ਦੇ ਦੇ ਸਮਝਾ ਰਹੇ ਹਨ। ਚਲੋ ਸੋਚੋ। ਉਹ ਰਾਜਕੁਮਾਰੀ ਤਾਂ ਸਤਿਸੰਗਿ ਤੋਂ, ਸਾਧੂ ਮਿਲਾਪ ਤੋਂ ਇਕ ਦਮ ਕੋਰੀ ਸੀ ਪਰ ਆਪਾਂ ਤਾਂ ਗੁਰੂ ਦੀ ਬਾਣੀ ਦੀ ਬਹੁਤ ਵੀਚਾਰ ਕਰਦੇ ਹਾਂ। ਅਸਾਡੇ ਸਮਝ ਵਿਚ ਹੀ ਇਹ ਬਚਨ ਨਹੀਂ ਆ ਰਹੇ। ਜੇ ਆ ਭੀ ਰਹੇ ਹਨ ਤਾਂ ਅਸੀਂ ਮੰਨ ਨਹੀਂ ਰਹੇ, ਕੀ ਕਰਿਆ ਜਾਵੇ। ਗੱਲ ਬਹੁਤ ਛੋਟੀ ਹੈ ਪਰ ਨਾ ਤਾਂ ਸਮਝ ਵਿਚ ਆ ਰਹੀ ਹੈ, ਨਾ ਹੀ ਅੰਦਰਲਾ ਅਸਾਡਾ ਮੰਨ ਰਿਹਾ ਹੈ। ਓਪਰੀ-ਓਪਰੀ ਜਿਹੀ ਗੱਲ ਲਗਦੀ ਹੈ ਇਕ ਵਾਧੂ ਭਾਰ ਪ੍ਰਤੀਤ ਹੋ ਰਿਹਾ ਹੈ। ਕਾਰਨ ਕੀ ਹੈ? ਇਸ ਦੀ ਵੀਚਾਰ ਕਰਨੀ ਹੈ ਤਾਂ ਕਿ ਅਸੀਂ ਸੱਚੇ ਦਰ ਵਿਚ ਸਚਿਆਰ ਹੋ ਕੇ ਜਾਈਏ ਅਤੇ ਦਰਗਾਹ ਵਿਚ ਮਾਣ ਪਾਪਤ ਕਰੀਏ।

ਇਥੇ ਮੈਂ ਇਕ ਆਪ ਬੀਤੀ ਦੇਣੀ ਚਾਹੁੰਦਾ ਹਾਂ। ਸਕੂਲ ਤੋਂ ਮੈਂ ਪੜ੍ਹ ਕੇ ਹਟਿਆ ਸੀ। ਉਸ ਸਮੇਂ ਮੇਰੇ ਅੰਦਰ ਨਾਮ ਜਪਣ ਦੀ ਬਹੁਤ ਜ਼ਬਰਦਸਤ ਲਗਨ ਸੀ ਜੋ ਮੈਨੂੰ ਤਕਰੀਬਨ 9-10 ਸਾਲ ਦੀ ਉਮਰ ਵਿਚ ਲੱਗੀ ਸੀ। ਇਹ ਲਗਨ ਐਨੀ ਪ੍ਰਬਲ ਹੋ ਗਈ ਕਿ ਮੇਰਾ ਇਕ ਪਵਿੱਤਰ ਆਤਮਾ ਸੰਤ ਦਸੌਂਧਾ ਸਿੰਘ ਜੀ ਜੋ ਨਾਮਧਾਰੀ ਸੰਪਰਦਾ ਨਾਲ ਸਬੰਧ ਰਖਦੇ ਸਨ, ਨਾਲ ਅਚਾਨਕ ਹੀ ਮਿਲਾਪ ਹੋ ਗਿਆ। ਉਨ੍ਹਾਂ ਦਾ ਜਥਾ ਧਲੇਤੇ ਜ਼ਿਲਾ ਜਲੰਧਰ ਵਿਚ ਨਾਮਧਾਰੀ ਸਿੰਘਾਂ ਦੇ ਕੀਰਤਨ ਕਰਨ ਆਇਆ ਹੋਇਆ ਸੀ। ਸਾਢੇ ਨੌ ਕੁ ਸਾਲ ਦੀ ਉਸ ਸਮੇਂ ਸਰੀਰ ਦੀ ਆਯੂ ਸੀ, ਮੈਨੂੰ ਉਨ੍ਹਾਂ ਦੇ ਸਾਜ ਵਜਦੇ ਬਹੁਤ ਹੀ ਸੋਹਣੇ ਲਗਦੇ ਸਨ ਜਦੋਂ ਉਹ ਛੈਣੇ ਵਜਾਉਂਦੇ ਸਨ ਤਾਂ ਇਕ ਅਜੀਬ ਕਿਸਮ ਦਾ ਪ੍ਰਭਾਵ ਪੈਂਦਾ ਸੀ। ਮੇਰਾ ਜੀਅ ਕਰਦਾ ਸੀ ਕਿ ਉਹ ਵਜਾਉਂਦੇ ਹੀ ਜਾਣ, ਹਟਣ ਨਾ, ਪਰ ਉਹ ਆਪਣੀ ਤਾਲ ਅਨੁਸਾਰ ਹਟ ਜਾਇਆ ਕਰਦੇ ਸਨ। ਉਨ੍ਹਾਂ ਦੇ ਸਵੱਡ ਵਸਤਰ, ਸੋਹਣੇ ਰੂਪ, ਰੰਗ ਵੇਖ ਕੇ ਮੈਨੂੰ ਉਹ ਬਹੁਤ ਚੰਗੇ ਲੱਗਣ ਲਗ ਗਏ। ਜਦੋਂ ਦੀਵਾਨ ਦੀ ਸਮਾਪਤੀ ਹੋਈ ਤਾਂ ਮੈਨੂੰ ਸੰਤ ਦਸੌਂਧਾ ਸਿੰਘ ਜੀ ਨੇ ਕੋਲ ਬੁਲਾ ਕੇ ਵਾਹਿਗੁਰੂ ਮੰਤਰ ਜਪਣ ਲਈ ਕਿਹਾ, ਭਾਵੇਂ ਮੈਂ ਇਸ ਤੋਂ ਪਹਿਲਾਂ ਵੀ ਨਾਮ ਜਪਦਾ ਸਾਂ ਪਰ ਉਨ੍ਹਾਂ ਦੀ ਪ੍ਰੇਰਨਾ ਨਾਲ ਨਾਮ ਜਪਣ ਦੀ ਲੋਚਾ ਲਗ ਗਈ।

ਇਕ ਵਾਰੀ ਜਦੋਂ ਮੈਂ ਆਪਣੇ ਵੱਡੇ ਭੈਣ ਜੀ ਪਾਸ ਭਾਵੇਂ ਦੀਆਂ ਛੁਟੀਆਂ ਹੋਣ ਕਾਰਨ ਸਕੂਲ ਦੇ ਕੰਮ ਤੋਂ ਵਿਹਲਾ ਹੋ ਗਿਆ ਤਾਂ ਮੈਂ ਆਪਣੇ ਹਾਣ ਦੇ ਰਿਸ਼ਤੇਦਾਰ ਲੜਕਿਆਂ ਨਾਲ ਸਵੇਰੇ ਹੀ ਉਨ੍ਹਾਂ ਦੇ ਖੂਹ ਉਪਰ ਖੇਲ੍ਹਣ ਵਾਸਤੇ ਚਲਿਆ ਜਾਇਆ ਕਰਦਾ ਸਾਂ ਅਤੇ ਸਾਰਾ ਦਿਨ ਉਥੇ ਖੇਲ੍ਹਣਾ, ਉਥੇ ਹੀ ਉਨ੍ਹਾਂ ਦੇ ਘਰੋਂ ਆਇਆ ਪ੍ਰਸ਼ਾਦਾ ਛਕ ਲੈਣਾ ਤੇ ਸ਼ਾਮ ਪਏ ਭੈਣ ਜੀ ਦੇ ਘਰ ਆ ਜਾਣਾ ਪਰ ਇਕ ਦਿਨ ਮੇਰੀ ਨਿਗ੍ਰਾ ਉਨ੍ਹਾਂ ਦੇ ਕਿੱਲੇ ਉਪਰ ਟੰਗੀ ਹੋਈ ਮਾਲਾ ਉਤੇ ਧੈ ਗਈ ਤਾਂ ਮੈਂ ਸੋਟੀ ਦੀ ਮਦਦ ਨਾਲ ਕਿੱਲੇ ਉਪਰੋਂ ਮਾਲਾ ਲਾਹ ਲਈ। ਜਦੋਂ ਮੈਂ ਮਾਲਾ ਜੇਬ ਵਿਚ ਪਾ ਰਿਹਾ ਸੀ ਤਾਂ ਵੱਡੀ ਭੈਣ ਨੇ ਪੁਛਿਆ, ਜੋ ਮੇਰੇ ਤੋਂ ਸੱਤ ਸਾਲ ਵੱਡੀ ਸੀ,

ਕਹਿਣ ਲੱਗੀ ਕਿ ਮਾਲਾ ਤਾਂ ਤੂੰ ਚੁੱਕ ਲਈ, ਕੀ ਤੈਨੂੰ ਪਤਾ ਹੈ ਕਿ ਇਹਦੇ ਨਾਲ ਕਿਵੇਂ ਜਾਪ ਕਰੀਦਾ ਹੈ? ਮੈਂ ਕਿਹਾ, “ਹਾਂ, ਮੈਨੂੰ ਪਤਾ ਹੈ ਕਿ ਵਾਹਿਗੁਰੂ-ਵਾਹਿਗੁਰੂ ਹਰ ਮਣਕੇ ਨਾਲ ਕਹਿ ਕੇ ਅਗਲੇ ਮਣਕੇ ਤੇ ਉੱਗਲੀ ਰੱਖੀ ਜਾਂਦੀ ਹੈ।” ਮੇਰੇ ਮਨ ਵਿਚ ਮਾਲਾ ਲੈ ਕੇ ਇਸ ਤਰ੍ਹਾਂ ਭਾਸਿਆ ਕਿ ਮੈਂ ਪਤਾ ਨਹੀਂ ਕਿਨਾ ਕੁ ਧਨ ਪ੍ਰਾਪਤ ਕਰ ਲਿਆ। ਮੇਰੇ ਮਨ ਵਿਚ ਬਹੁਤ ਖੁਸ਼ੀ ਚੜ੍ਹ ਗਈ ਅਤੇ ਅੱਜ ਮੈਂ ਆਪਣੇ ਸਾਥੀਆਂ ਨਾਲ ਖੇਲ੍ਹਣ ਨਾ ਗਿਆ, ਉਸ ਦੀ ਥਾਂ ਮੈਂ ਭੈਣ ਹੋਰਾਂ ਦੇ ਗੰਨੇ ਦੇ ਖੇਤ ਵਿਚ ਚਲਿਆ ਗਿਆ। ਭਾਦੋਂ ਦਾ ਮਹੀਨਾ ਸੀ ਗੰਨੇ ਵਿਚ ਬਹੁਤ ਹੁੱਸੜ ਸੀ ਪਰ ਮੈਨੂੰ ਇਸਦੀ ਵੀ ਕੋਈ ਪਰਵਾਹ ਨਹੀਂ ਸੀ। ਅੱਗੇ ਮੈਂ ਕੀ ਦੇਖਦਾਂ ਕਿ ਖੇਤ ਦੇ ਵਿਚਾਲੇ ਬਹਿਣੀ (ਜਿਥੇ ਕੜਾਹਾ ਰੱਖ ਕੇ ਰਸ ਉਬਾਲਦੇ ਹਨ) ਦੀ ਥਾਂ ਗੰਨਾ ਨਹੀਂ ਬੀਜਿਆ ਹੋਇਆ ਸੀ। ਜਿਥੇ ਛਾਲਣਾ ਰਖਦੇ ਹਨ, ਮੈਂ ਉਥੇ ਉਤਰ ਗਿਆ ਅਤੇ ਚੌਂਕੜਾ ਮਾਰ ਲਿਆ। ਭਾਵੇਂ ਬਾਰਸ਼ਾਂ ਪੈਣ ਕਰਕੇ ਉਹ ਬਹਿਣੀ ਗਿੱਲੀ ਹੋਈ-ਹੋਈ ਸੀ, ਉਥੋਂ ਭੜਦਾਹ ਜਿਹੀ ਮਾਰਦੀ ਸੀ ਪਰ ਮੈਨੂੰ ਮਹਿਸੂਸ ਨਾ ਹੋਈ, ਮੈਨੂੰ ਬਹੁਤ ਹੀ ਚਾਅ ਸੀ ਕਿ ਅੱਜ ਮੈਂ ਮਾਲਾ ਦੇ ਨਾਲ ਵਾਹਿਗੁਰੂ ਮੰਤਰ ਦਾ ਜਾਪ ਕਰਾਂਗਾ। ਸਵੇਰੇ ਹੀ ਮੈਂ ਜਾ ਕੇ ਬੈਠਾ ਸੀ ਦੁਪਹਿਰਾ ਮੇਰੇ ਉਪਰ ਦੀ ਲੰਘ ਗਿਆ। ਜਦੋਂ ਸ਼ਾਮ ਪਈ ਤਾਂ ਮੈਂ ਉਠ ਕੇ ਘਰ ਜਾਣ ਦਾ ਫੁਰਨਾ ਕੀਤਾ ਪਰ ਮੈਨੂੰ ਪਹਿਲੇ ਦਿਨ ਹੀ ਨਾਮ ਦੀ ਇਕ ਬਹੁਤ ਮਿੱਠੀ ਖੁਮਾਰੀ ਚੜ੍ਹ ਗਈ ਅਤੇ ਮੌਰਾ ਜੀਅ ਨਾ ਕਰੇ ਕਿ ਮੈਂ ਉਠ ਕੇ ਘਰ ਜਾਵਾਂ ਅਤੇ ਧੂੰ ਭਗਤ ਦੀ ਸੁਣੀ ਹੋਈ ਸਾਖੀ ਮੇਰੇ ਦਿਲ ਵਿਚ ਪ੍ਰੇਰਨਾ ਦੇ ਰਹੀ ਸੀ ਕਿ ਮੈਂ ਹੋਰ ਨਾਮ ਜਪਾਂ। ਜਦੋਂ ਮੈਂ ਸੂਰਜ ਦੇ ਛਪਾਓ ਨਾਲ ਘਰ ਗਿਆ ਤਾਂ ਬੀਬੀ ਨੇ ਪੁਛਿਆ ਕਿ ਅੱਜ ਤੂੰ ਦੋਰ ਨਾਲ ਕਿਉਂ ਆਇਆਂ ਹੈਂ? ਮੈਂ ਇਧਰਲੀ-ਉਧਰਲੀ ਗੱਲ ਕਰਕੇ ਟਾਲ ਦਿਤਾ, ਕੋਈ ਸਪਸ਼ਟ ਉਤਰ ਨਾ ਦਿਤਾ। ਇਸ ਤਰ੍ਹਾਂ ਕਰਦੇ ਨੂੰ ਤਕਰੀਬਨ ਇਕ ਹਫਤਾ ਲੰਘ ਗਿਆ। ਜਿਨ੍ਹਾਂ ਨਾਲ ਮੈਂ ਹਰ ਰੋਜ਼ ਖੇਲ੍ਹਿਆ ਕਰਦਾ ਸਾਂ ਉਹ ਇਕ ਦਿਨ ਘਰ ਆਏ ਅਤੇ ਕਿਹਾ ਕਿ ਵਰਿਆਮ ਸਿੰਘ ਕਿਥੇ ਰਹਿੰਦਾ ਹੈ, ਇਕ ਹਫਤੇ ਤੋਂ ਉਹ ਅਸਾਡੇ ਕੋਲ ਨਹੀਂ ਆਇਆ। ਭੈਣ ਨੇ ਕਿਹਾ ਕਿ ਉਹ ਤਾਂ ਹਰ ਰੋਜ਼ ਸਵੱਖਤੇ ਹੀ ਖੇਲ੍ਹਣ ਜਾਂਦਾ ਹੈ ਤੇ ਲੇਟ ਆਉਂਦਾ ਹੈ; ਮੈਂ ਜਦੋਂ ਵੀ ਉਸਨੂੰ ਪੁਛਦੀ ਹਾਂ ਤਾਂ ਉਹ ਗੱਲ ਟਾਲ ਦਿੰਦਾ ਹੈ, ਸਵੇਰੇ ਹਾਜ਼ਰੀ ਦਾ ਪ੍ਰਸ਼ਾਦਾ (Break Fast) ਛਕ ਕੇ ਚਲਿਆ ਜਾਂਦਾ ਹੈ। ਅੱਗੇ ਤਾਂ ਤੁਹਾਡੇ ਖੂਹ ਉਤੇ ਦੁਪਹਿਰ ਦਾ ਪ੍ਰਸ਼ਾਦਾ ਛਕ ਲਿਆ ਕਰਦਾ ਸੀ ਪਰ ਮੈਨੂੰ ਹੁਣ ਨਹੀਂ ਪਤਾ ਕਿ ਉਹ ਦੁਪਹਿਰੇ ਪ੍ਰਸ਼ਾਦਾ ਕਿਥੇ ਛਕਦਾ ਹੈ। ਇਹ ਗੱਲ ਸੁਣ ਕੇ ਉਹ ਹੈਰਾਨ ਹੋ ਗਈ। ਉਨ੍ਹਾਂ ਵਿਚੋਂ ਇਕ ਨੇ ਕਿਹਾ, ਮੈਂ ਉਸਨੂੰ ਇਕ ਦਿਨ ਤੁਹਾਡੇ ਗੰਨੇ ਦੇ ਖੇਤ ਵਿਚ ਵੜਦੇ ਤਕਿਆ ਸੀ। ਵੱਡੇ ਭੈਣ ਜੀ ਵੀ ਨਵੇਂ-ਨਵੇਂ ਆਪਣੇ ਸਹਰਿਆਂ ਦੇ ਘਰ ਆਏ ਸਨ, ਉਨ੍ਹਾਂ ਦੀ ਸੱਸ ਨਹੀਂ ਸੀ।

ਦੂਜੇ ਦਿਨ ਹੀ ਉਹ ਮੈਨੂੰ ਟੋਲ੍ਹਣ ਵਾਸਤੇ ਘਰੋਂ ਤੁਗੀ, ਜਿਥੇ ਉਨ੍ਹਾਂ ਨੇ ਦਸਿਆ ਸੀ ਉਸ ਥਾਂ ਤੋਂ ਉਹ ਵੀ ਗੰਨੇ ਦੇ ਖੇਤ ਵਿਚ ਵੜ ਗਈ।

ਭਾਦਰੋਂ ਦਾ ਮਹੀਨਾ ਜਿਥੇ ਹਵਾ ਨਾ ਲੱਗੇ, ਉਥੇ ਬਹੁਤ ਦਮ ਘੁਟਵਾਂ
 ਵਾਤਾਵਰਣ ਪੈਦਾ ਕਰ ਦਿੰਦਾ ਹੈ। ਉਹ ਹੈਰਾਨ ਰਹਿ ਗਈ ਜਦੋਂ ਚੁੱਭੇ ਕੋਲ
 ਆ ਕੇ ਮੈਨੂੰ ਵਿਚ ਬੈਠਿਆਂ ਦੇਖਿਆ। ਉਹ ਇਕ ਦਮ ਕੁਰਲਾਅ ਉਠੀ ਤੇ
 ਡਾਂਟਵੇਂ ਲਹਿਜੇ ਵਿਚ ਮੈਨੂੰ ਕਿਹਾ ਕਿ ਇਹ ਸੁਨੇ ਚੁੱਭੇ ਵਿਚ ਸੱਪ ਰਿਹਾ
 ਕਰਦੇ ਹਨ, ਤੂੰ ਇਥੇ ਕਿਉਂ ਭਜਨ ਕਰਦਾ ਹੈਂ? ਉਸਨੇ ਮੈਨੂੰ ਵਰਜਿਆ
 ਤਾਂ ਨਾ, ਪਰ ਐਨਾ ਕਹਿ ਕੇ ਹੀ ਚੁੱਪ ਹੋ ਗਈ। ਮੈਂ ਬਾਹਰ ਨਿਕਲ
 ਆਇਆ ਤੇ ਭੈਣ ਦੇ ਨਾਲ ਵਾਪਸ ਆ ਗਿਆ। ਉਸ ਨੇ ਕਿਹਾ ਕਿ ਹੁਣ
 ਤੂੰ ਖੇਲ੍ਹਦਾ ਕਿਉਂ ਨਹੀਂ? ਮੈਂ ਕਿਹਾ, ਮੈਨੂੰ ਹੁਣ ਖੇਲ੍ਹ ਅੱਛੀ ਨਹੀਂ ਲਗਦੀ।
 ਮੈਂ ਤਾਂ ਨਾਮ ਜਪਣਾ ਹੈ ਕਿਉਂਕਿ ਮੈਨੂੰ ਨਾਮ ਦੇ ਵਿਚੋਂ ਇਕ ਬਹੁਤ ਹੀ
 ਮਿੱਠੀ-ਮਿੱਠੀ ਖੁਮਾਰੀ ਚੜ੍ਹਨ ਲਗ ਗਈ ਸੀ, ਜਦੋਂ ਮੈਂ ਧਰਤੀ ਤੇ ਤੁਰਦਾ
 ਸਾਂ, ਤਾਂ ਸਰੀਰ ਤੋਂ ਗੈਰ ਹਾਜ਼ਰ ਹੋ ਕੇ ਹੀ ਪੈਰ ਧਰਦਾ ਸਾਂ, ਕਿਉਂਕਿ ਮੇਰੀ
 ਨਵੀਂ-ਨਵੀਂ ਪੈਦਾ ਹੋਈ ਸੁਰਤ ਨਾਮ ਧੁਨ ਨਾਲ ਜੁੜੀ ਰਹਿੰਦੀ ਸੀ। ਦੂਸਰੇ
 ਦਿਨ ਮੈਂ ਫੇਰ ਆਇਆ ਇਕ ਘਣੇ ਦਰਖਤਾਂ ਵਿਚ, ਜਿਸਨੂੰ ਸ਼ਿਖੰਡੀ ਕਹਿੰਦੇ
 ਸੀ, ਉਥੇ ਲੋਕ ਸੇਵੀਆਂ ਤੇ ਦੁੱਧ ਵਗੈਰਾ, ਮਿੱਟੀ ਦੇ ਕਸੇਰਿਆਂ ਵਿਚ ਰੱਖ
 ਜਾਇਆ ਕਰਦੇ ਸਨ। ਲੋਕਾਂ ਦਾ ਆਮ ਵਿਸ਼ਵਾਸ ਸੀ ਕਿ ਇਸ ਸ਼ਿਖੰਡੀ
 ਵਿਚੋਂ, ਜਿਥੇ ਸ਼ਿਉਂਕ ਦੀਆਂ ਬਰਮੀਆਂ ਕਾਢੀ ਸਨ, ਸੱਪ ਨਿਕਲ ਕੇ ਦੁੱਧ
 ਪੀ ਜਾਂਦੇ ਹਨ ਤੇ ਸੇਵੀਆਂ ਖਾ ਜਾਂਦੇ ਹਨ। ਉਥੇ ਨੇੜੇ-ਤੇੜੇ ਕੋਈ ਨਹੀਂ
 ਆਇਆ ਕਰਦਾ ਸੀ। ਝੀੜੀ ਸੀ ਤੇ ਕਾਫੀ ਡਾਇਆ ਸੀ ਮੈਂ ਉਸਦੇ ਵਿਚ
 ਬੈਠ ਕੇ ਮਾਲਾ ਫੇਰਦਾ ਰਹਿੰਦਾ ਸੀ। ਇਸ ਗੱਲ ਦਾ ਵੀ ਕਈ ਦਿਨਾਂ ਪਿਛੋਂ
 ਭੈਣ ਨੂੰ ਪਤਾ ਲਗ ਗਿਆ। ਉਸਨੇ ਫੇਰ ਆ ਕੇ ਮੈਨੂੰ ਵਰਜਿਆ ਕਿ ਵੀਰ!
 ਉਥੇ ਤਾਂ ਸੱਪ ਸੀ ਜਾਂ ਨਹੀਂ, ਪਰ ਇਥੇ ਤਾਂ ਤੂੰ ਸੱਪਾਂ ਦੇ ਵਿਚ ਆ ਕੇ
 ਬਹਿ ਗਿਆ। ਜੇ ਤੂੰ ਭਜਨ ਕਰਨਾ ਹੀ ਹੈ ਤਾਂ ਅਸਾਡੇ ਬਾਹਰਲੇ ਮੁਰੱਬੇ
 ਵਿਚ ਦਰੱਖਤਾਂ ਦੀ ਬਹੁਤ ਸੋਹਣੀ ਛਾਂ ਹੈ ਉਥੇ ਚਲਿਆ ਜਾਇਆ ਕਰ।
 ਇਸ ਤਰ੍ਹਾਂ ਭਾਦਰੋਂ ਦੀਆਂ ਛੁਟੀਆਂ ਖਤਮ ਹੋ ਰਹੀਆਂ ਸਨ। ਜਦੋਂ ਮੇਰਾ
 ਸੰਤ ਦਸੌਂਧਾ ਸਿੰਘ ਜੀ ਨਾਲ ਮਿਲਾਪ ਹੋਇਆ ਤੇ ਉਨ੍ਹਾਂ ਨੇ ਮੈਨੂੰ ਵਾਹਿਗੁਰੂ
 ਮੰਤ੍ਰ ਜਪਣ ਦੀ ਪ੍ਰੇਰਨਾ ਦਿਤੀ ਕਿਉਂਕਿ ਪਹਿਲਾਂ ਹੀ ਮੈਂ ਛੇ ਪੱਕੀਆਂ ਮਾਲਾ
 ਵਾਹਿਗੁਰੂ ਮੰਤ੍ਰ ਦੀਆਂ ਫੇਰਿਆ ਕਰਦਾ ਸਾਂ। ਅੰਮ੍ਰਿਤ ਵੇਲੇ ਦੋ ਵਜੇ
 ਸਣਕੇਸੀ ਇਸ਼ਨਾਨ ਕਰਕੇ ਘਰੋੜੇ ਮੰਜੇ ਉਤੇ ਆਸਣ ਲਾ ਕੇ ਬੈਠ ਜਾਂਦਾ
 ਅਤੇ ਸਾਢੇ ਤਿੰਨ, ਚਾਰ ਘੰਟੇ ਵਿਚ 70 ਹਜ਼ਾਰ 24 ਵਾਰੀ ਵਾਹਿਗੁਰੂ ਮੰਤ੍ਰ
 ਦਾ ਜਾਪ ਕਰ ਲਿਆ ਕਰਦਾ ਸਾਂ, ਇਹ ਮੇਰਾ ਹਰ ਰੋਜ਼ ਦਾ ਜੀਵਨ ਸੀ।
 ਨਾਮ ਦੀ ਲਟਕ ਲਗ ਗਈ ਸੀ ਪਰ ਅਜੇ ਕੋਈ ਐਸਾ ਮਹਾਤਮਾ ਨਹੀਂ
 ਮਿਲਿਆ ਸੀ ਜਿਸ ਨੂੰ ਮੈਂ ਆਪਣੇ ਹਿਰਦੇ ਵਿਚ ਬਿਠਾ ਲਵਾਂ। ਮੈਂ ਆਪਣੀ
 ਪੜ੍ਹਾਈ ਕਰਨ ਲੱਗ ਗਿਆ ਅਤੇ ਹੌਲੀ-ਹੌਲੀ ਸੰਤ ਦਸੌਂਧਾ ਸਿੰਘ ਜੀ ਦਾ
 ਨਾਉਂ ਮੇਰੀ ਸਿਮ੍ਰਤੀ ਉਪਰੋਂ ਮੱਧਮ ਪੈਣ ਲਗ ਗਿਆ। ਮੈਨੂੰ ਜਿਥੇ ਵੀ ਕੋਈ
 ਮਹਾਤਮਾ ਨਜ਼ਰ ਆਉਣਾ ਉਸ ਦੇ ਹੀ ਪਿਛੇ ਮੈਂ ਲਗ ਜਾਣਾ।

17ਕੁ ਸਾਲ ਸਰੀਰ ਦੀ ਉਮਰ ਲੰਘ ਚੁਕੀ ਸੀ ਤਾਂ ਮੇਰੇ ਮਾਤਾ ਜੀ
 ਮੈਨੂੰ ਸੰਤ ਮਹਾਰਾਜ ਰਾੜੇ ਸਾਹਿਬ ਵਾਲਿਆਂ ਦੇ ਦਰਸ਼ਨ ਕਰਾਉਣ ਲਈ

ਲੈ ਗਏ, ਮੈਂ ਦੁਰੋਂ ਹੀ ਦਰਸ਼ਨ ਕਰਕੇ ਨਮਸ਼ਕਾਰ ਕਰ ਦਿਤੀ। ਮੇਰੇ ਮਾਤਾ ਜੀ ਚਾਹੁੰਦੇ ਸਨ ਕਿ ਮੈਂ ਜਿਥੇ ਸੰਤ ਮਹਾਰਾਜ ਜੀ ਸ਼ਸ਼ੋਭਤ ਸਨ ਉਥੇ ਜਾ ਕੇ ਨਮਸ਼ਕਾਰ ਕਰਾਂ, ਅਸੀਰਵਾਦ ਲਵਾਂ। ਉਸ ਵੇਲੇ ਮਹਾਰਾਜ ਜੀ ਦੀ ਸਰੀਰਕ ਉਮਰ 30 ਸਾਲ ਦੀ ਸੀ। ਜਦੋਂ ਮਾਤਾ ਜੀ ਦੇ ਬਾਰ-ਬਾਰ ਕਹਿਣ ਨਾਲ ਮੈਂ ਕਮਰੇ ਦੇ ਅੰਦਰ ਗਿਆ ਤਾਂ ਕਮਰਾ ਸੰਗਤ ਨਾਲ ਖਚਾ-ਖਚ ਭਰਿਆ ਹੋਇਆ ਸੀ। ਮੈਂ ਜਾ ਕੇ ਨਮਸ਼ਕਾਰ ਕੀਤੀ ਉਸ ਵੇਲੇ ਮਹਾਂਪੁਰਸ਼ਾਂ ਨੇ ਮੇਰੇ ਵਲ ਦੇਖਿਆ ਅਤੇ ਮੇਰੇ ਉਤੇ ਪੁਸ਼ਨ ਕਰ ਦਿਤਾ ਕਿ ਤੂੰ ਕੌਣ ਹੈ? ਇਹ ਪੁਸ਼ਨ ਸੂਣ ਕੇ ਮੈਂ ਚੁਪ ਕਰ ਗਿਆ। ਜਿੰਨੀ ਸੰਗਤ ਬੈਠੀ ਸੀ ਉਨ੍ਹਾਂ ਵਿਚੋਂ ਇਕ ਦੋ ਨੇ ਕਿਹਾ ਕਿ ਕਾਕਾ ਸਮਝਿਆ ਨਹੀਂ ਤੂੰ, ਮਹਾਂਪੁਰਸ਼ਾਂ ਨੇ ਕੀ ਪੁਛਿਆ ਹੈ? ਮੈਂ ਕਿਹਾ, “ਸਮਝ ਗਿਆ।” ਉਨ੍ਹਾਂ ਵਿਚੋਂ ਕਈ ਆਪੇ ਹੀ ਬੋਲ ਉਠੇ ਕਿ ਫੇਰ ਦਸਦਾ ਕਿਉਂ ਨਹੀਂ ਕਿ ਤੂੰ ਕੌਣ ਹੈ? ਸੰਤ ਮਹਾਰਾਜ ਨੇ ਦਖਲ ਦਿੰਦਿਆਂ ਸਾਰੇ ਪ੍ਰੇਮੀਆਂ ਨੂੰ ਕਿਹਾ, ਖਾਮੋਸ਼! ਕੋਈ ਡੇਢ ਕੁ ਮਿੰਟ ਮੈਂ ਖੜ੍ਹਾ ਰਿਹਾ, ਮੈਨੂੰ ਫੇਰ ਪੁਛਿਆ ਕਿ ਤੂੰ ਦਸਿਆ ਨਹੀਂ ਕਿ ਤੂੰ ਕੌਣ ਹੈ? ਮੈਂ ਸੰਖੇਪ ਜਿਹਾ ਉਤਰ ਦਿਤਾ ਕਿ ਮਹਾਰਾਜ ਜੀ ਮੈਂ ਦਸਦਾ, ਪਰ ਫੇਰ ਇਕ ਮਿੰਟ ਚੁਪ ਖੜ੍ਹਾ ਰਿਹਾ। ਸੰਤ ਮਹਾਰਾਜ ਜੀ ਮੇਰੇ ਵਲ ਦੇਖਦੇ ਰਹੇ ਅਤੇ ਤੀਸਰੀ ਵਾਰੀ ਕਿਹਾ, ਕੀ ਗੱਲ ਤੂੰ ਦਸਦਾ ਕਿਉਂ ਨਹੀਂ? ਮੈਂ ਫੇਰ ਵੀ ਉਤਰ ਦੁਹਰਾਅ ਦਿਤਾ ਕਿ ਮੈਂ ਦਸਦਾ ਹਾਂ। ਇਸ ਤਰ੍ਹਾਂ ਕੋਈ ਸਾਢੇ ਤਿੰਨ ਮਿੰਟ ਦਾ ਸਮਾਂ ਸਾਮੂਣੇ ਖੜ੍ਹਿਆਂ ਜਦੋਂ ਬੀਤ ਗਿਆ ਤਾਂ ਮੈਂ ਕਿਹਾ, “ਮਹਾਰਾਜ ਜੀ ਮੈਂ ਕੌਣ ਹਾਂ, ਇਹ ਗੱਲ ਮੈਨੂੰ ਦੱਸਣੀ ਨਹੀਂ ਆਉਂਦੀ।” ਇਹ ਉਤਰ ਸੂਣ ਕੇ ਸਾਰੀ ਸੰਗਤ ਖਿੜ-ਖਿੜਾ ਕੇ ਹੱਸ ਪਈ ਤਾਂ ਮਹਾਰਾਜ ਜੀ ਨੇ ਫੇਰ ਕਿਹਾ ਕਿ ਖਾਮੋਸ਼! ਤੁਹਾਨੂੰ ਨਹੀਂ ਪਤਾ ਕਿ ਕੀ ਗੱਲਬਾਤ ਹੋ ਰਹੀ ਹੈ। ਬੜੇ ਪਿਆਰ ਨਾਲ ਆਪ ਨੇ ਗੰਭੀਰ ਹੋ ਕੇ ਕਿਹਾ ਕਿ ਦੱਸਦਾ ਕਿਉਂ ਨਹੀਂ? ਮੈਂ ਬੇਨਤੀ ਕਰੀ ਕਿ ਮਹਾਰਾਜ ਜੀ ਜੇ ਆਪ ਦਾ ਦਰਵਾਜ਼ਾ ਬੰਦ ਹੁੰਦਾ ਤੇ ਮੈਂ ਬਾਹਰੋਂ ਦਸਤਕ ਦਿੰਦਾ ਤਾਂ ਮੈਂ ਇਸ ਪੁਛ ਦਾ ਉਤਰ ਦੇਣਾ ਸੀ ਕਿ ਮੈਂ ਵਰਿਆਮ ਸਿੰਘ ਹਾਂ। ਮੈਂ ਪੰਗਤ ਵਿਚ ਬੈਠ ਕੇ ਪੁਸ਼ਨਾਦਾ ਛਕਦਾ ਹੁੰਦਾ ਤਾਂ ਇਸ ਪੁਸ਼ਨ ਦਾ ਉਤਰ ਮੈਂ ਆਪਣੀ ਜਾਤ ਦਸ ਦੇਣੀ ਸੀ (ਕਿਉਂਕਿ ਉਨ੍ਹਾਂ ਦਿਨਾਂ ਵਿਚ ਜਾਤ ਪਾਤ ਦਾ ਬਹੁਤ ਝਮੇਲਾ ਸੀ ਅਤੇ ਚੌਥੇ ਪਉੜੇ ਵਾਲਿਆਂ ਨੂੰ ਵੱਖਰੀ ਪੰਗਤ ਵਿਚ ਹੱਥਾਂ ਉਪਰ ਦੇ ਕੇ ਪ੍ਰਸ਼ਾਦੇ ਵਰਤਾਏ ਜਾਂਦੇ, ਛੂਤ-ਛਾਤ ਦਾ ਸਿੰਘਾਂ ਵਿਚ ਵੀ ਕਾਫੀ ਅਸਰ ਸੀ।) ਤੀਸਰੀ ਵਾਰੀ ਮੈਂ ਕਿਹਾ ਕਿ ਜੇ ਮੈਂ ਹਨੂਰੇ ਵਿਚ ਆਪ ਦੇ ਸਾਮੂਣੇ ਖੜ੍ਹਾ ਹੁੰਦਾ ਤਾਂ ਮੈਂ ਦਸਣਾ ਸੀ ਕਿ ਮੈਂ ਲੜਕਾ ਹਾਂ, ਲੜਕੀ ਨਹੀਂ ਹਾਂ। ਹਣ ਮੈਂ ਤੁਹਾਡੇ ਸਾਮੂਣੇ ਖੜ੍ਹਾ ਹਾਂ ਅਤੇ ਤੁਸੀਂ ਮੇਰੇ ਉਪਰ ਪੁਸ਼ਨ ਕੀਤਾ ਹੈ ਕਿ ਤੂੰ ਕੌਣ ਹੈ? ਤਾਂ ਮੇਰੇ ਮਨ ਵਿਚ ਖਿਆਲ ਆਇਆ ਕਿ ਪਹਿਲੇ ਸਾਢੇ ਤਿੰਨ ਸਾਲ ਪਹਿਲਾਂ ਮੇਰਾ ਨਾਮ ਹੋਰ ਸੀ, ਫੇਰ ਅੰਮ੍ਰਿਤ ਛਕਣ ਤੋਂ ਪਿਛੋਂ ਮੇਰੇ ਸਰੀਰ ਦਾ ਨਾਮ ਵਰਿਆਮ ਸਿੰਘ ਰੱਖਿਆ ਗਿਆ। ਮੈਂ ਕਹਿਣ ਲੱਗਿਆ ਸੀ, ਮਹਾਰਾਜ ਜੀ ਸਾਢੇ ਤਿੰਨ ਸਾਲ ਮੈਂ ਪ੍ਰੀਤਮ ਸਿੰਘ ਸਾਂ ਅਤੇ 14 ਕੁ ਸਾਲ ਤੋਂ ਮੈਂ ਵਰਿਆਮ ਸਿੰਘ ਹਾਂ। ਸਹਿਜ ਸੁਭਾਅ ਹੀ ਮੇਰੇ ਮੂੰਹ ਚੌਂ ਨਿਕਲ ਗਿਆ ਕਿ ਪਿਛਲੇ ਜਨਮ ਦਾ ਨਾਮ ਹਰਨਾਮ ਸਿੰਘ ਸੀ ਅਤੇ ਮੈਂ ਇਸੇ ਘਰ ਵਿਚ ਪੈਦਾ ਹੋਇਆ ਸੀ ਤੇ ਬਚਪਨ ਵਿਚ ਹੀ ਚੜ੍ਹਾਈ ਕਰ ਗਿਆ ਸੀ, ਇਹ ਗੱਲ ਮੇਰੇ ਮਨ ਵਿਚ ਆਉਂਦੀ ਸੀ। ਮੇਰੇ ਮਨ ਵਿਚ,

ਮੇਰੀ ਬੁੱਧੀ ਵਿਚ ਆਇਆ ਕਿ ਉਸ ਤੋਂ ਪਹਿਲਾਂ ਵੀ ਮੈਂ ਕੁਛ ਸੀ, ਮੈਂ ਲੰਮੀ ਸੋਚ ਵਿਚ ਬਹਿ ਗਿਆ ਕਿ ਮੈਂ ਹਾਂ ਤਾਂ ਜ਼ਰੂਰ ਕੁਛ। ਮੈਂ ਉਹ ਹਾਂ ਜੋ ਸਿਸ਼ਟੀ ਬਣਨ ਸਮੇਂ ਪਹਿਲੇ ਦਿਨ ਵਜੂਦ ਵਿਚ ਆਇਆ ਸੀ। ਮੈਂ ਕਿਥੋਂ ਆ ਗਿਆ, ਕਿਵੇਂ ਬਣਿਆਂ, ਇਸ ਗੱਲ ਦਾ ਮੈਨੂੰ ਕੋਈ ਵੀ ਜਵਾਬ ਨਹੀਂ ਅਹੁੜਦਾ ਸੀ। ਸੋ ਇਸ ਕਰਕੇ ਮੈਂ ਦੱਸਣ ਤੋਂ ਅਸਮਰਥ ਹਾਂ ਕਿ ਮੈਂ ਕੌਣ ਹਾਂ। ਉਸੇ ਵੇਲੇ ਸੰਤ ਮਹਾਰਾਜ ਜੀ ਨੇ ਇਸ਼ਾਰਾ ਕਰ ਦਿਤਾ ਕਿ ਇਥੇ ਹੀ ਬੈਠ ਜਾਓ ਅਤੇ ਆਪ ਨੇਤਰ ਬੰਦ ਕਰ ਲਏ ਅਤੇ 45 ਮਿੰਟ ਨੇਤਰ ਬੰਦ ਕਰਨ ਤੋਂ ਬਾਦ ਮੈਨੂੰ ਕਿਹਾ ਕਿ ਨੇਤਰ ਖੋਲ੍ਹੋ। ਆਪ ਨੇ ਫੁਰਮਾਇਆ ਕਿ ਇਹ ਠੀਕ ਹੈ, ਕੋਈ ਵੀ ਨਹੀਂ ਦਸ ਸਕਦਾ ਕਿ ਮੈਂ ਕੌਣ ਹਾਂ, ਮੇਰਾ ਵਜੂਦ ਕਿਵੇਂ ਬਣਿਆਂ ਪਰ ਵਿਚਾਰਵਾਨਾਂ, ਅਨੁਭਵੀ ਮਹਾਂਪੁਰਸ਼ਾਂ ਨੇ ਇਸ ਗੱਲ ਨੂੰ ਨਿਖਾਰ ਕੇ ਦਸਿਆ ਹੋਇਆ ਹੈ ਕਿ ਜਦੋਂ ਹੋਂਦ ਕਾਇਮ ਹੋਈ ਅਤੇ ਮਹਾਂਜੋਤ ਤੋਂ ਵਖਰਾ-ਪਣ ਮਹਿਸੂਸ ਹੋਇਆ ਤਾਂ ਇਹ ਜੋ ਕੁਛ ਵਖਰਾ ਹੋ ਕੇ ਬਣਿਆ ਉਸਨੂੰ ਜੀਵ ਆਤਮਾ ਕਹਿੰਦੇ ਹਨ। ਇਹ ਵੀ ਨਾਉਂ ਇਸ ਦਾ ਇਸ ਬੋਲੀ ਵਿਚ ਰੱਖਿਆ ਗਿਆ ਹੈ ਪਰ ਇਸ ਦਾ ਨਾਉਂ ਕੋਈ ਨਹੀਂ ਹੈ। “ਕੁਛ ਬਣਨ ਤੋਂ ਪਹਿਲਾਂ ਤੈਨੂੰ ਕੀ ਮਹਿਸੂਸ ਹੋ ਰਿਹਾ ਸੀ?” ਮੈਂ ਬੇਨਤੀ ਕਰੀ ਕਿ ਮਹਾਰਾਜ ਮੈਨੂੰ ਐਉਂ ਲਗਦਾ ਸੌ ਜਿਵੇਂ ਕਿਸੇ ਮਹਾਂ ਪ੍ਰਕਾਸ਼ ਵਿਚ ਸੂਰਜ ਦੀ ਕਿਰਨ ਹੁੰਦੀ ਹੈ ਉਸੇ ਤਰ੍ਹਾਂ ਮੈਂ ਉਸ ਮਹਾਨ ਪ੍ਰਕਾਸ਼ ਵਿਚੋਂ ਵਜੂਦ ਧਾਰ ਰਿਹਾ ਹਾਂ। ਇਸ ਤਰ੍ਹਾਂ ਨਾਲ ਮੇਰਾ ਵਖਰਾ-ਪਣ ਕਾਇਮ ਹੋ ਰਿਹਾ ਸੀ। ਸੰਤ ਮਹਾਰਾਜ ਜੀ ਨੇ ਕਿਹਾ ਬਿਲਕੁਲ ਠੀਕ ਹੈ, ਤੇਰੇ ਸਫਰ ਦਾ ਸਿਰਫ ਇਕ ਕਦਮ ਬਾਕੀ ਹੈ। ਇਹ ਜੀਵ ਆਤਮਾ, ਦੋ ਅੱਖਰ ਹਨ - ਇਕ ਜੀਵ ਤੇ ਦੂਜਾ ਆਤਮਾ। ਜੀਵ ਭਾਵ ਨੂੰ ਖਤਮ ਕਰ ਦੇ, ਤੇਰਾ ਅਸਲੀ ਸਰੂਪ ਆਤਮਾ ਹੈ। ਸੋ ਆਪਣੇ ਆਤਮ ਸਰੂਪ ਨੂੰ ਪਛਾਣ ਲੈ, ਤੇਰਾ ਆਉਣਾ ਜਾਣਾ ਖਤਮ ਹੋ ਜਾਵੇਗਾ ਅਤੇ ਤੂੰ ਆਪਣਾ ਸਫਰ ਮੁਕਾ ਕੇ ਆਪਣੇ ਸਰੂਪ ਵਿਚ ਸਥਿਤ ਹੋ ਜਾਵੇਂਗਾ। ਸੰਗਤ ਵਲ ਦੇਖਦਿਆਂ ਆਪ ਨੇ ਫੁਰਮਾਨ ਕੀਤਾ ਕਿ ਤੁਸੀਂ ਇਸ ਲੜਕੇ ਉਪਰ ਹਾਸੀ ਕਰ ਰਹੇ ਸੀ, ਅੱਜ ਮੈਨੂੰ ਇਕ ਸੁਹਾਗਣ ਦਾ ਮੇਲ ਹੋਇਆ ਹੈ, ਪਹਿਲਾਂ ਰੰਡੀਆਂ ਹੀ ਮਿਲਦੀਆਂ ਰਹੀਆਂ ਹਨ। ਭਾਵ ਕਿ ਇਸ ਦੇ ਅੰਦਰ ਬਹੁਤ ਉਤਮ ਸੂਝ ਹੈ। ਇਹ ਸਾਰੀ ਸੂਝ ਬਚਪਨ ਤੋਂ ਹੀ ਜੋ ਨਾਮ ਦੀ ਘਾਲ ਕਰਾਈ ਜਾ ਰਹੀ ਸੀ ਉਸਦੇ ਪ੍ਰਕਾਸ਼ ਵਿਚੋਂ ਲੱਭੀ ਸੀ, ਉੱਝ ਮੈਂ ਕੋਈ ਪੁਸਤਕ ਨਹੀਂ ਪੜ੍ਹੀ, ਨਾ ਹੀ ਕਿਸੇ ਮਹਾਂਪੁਰਸ਼ ਨੇ ਅਜਿਹਾ ਬਚਨ ਕੀਤਾ ਸੀ। ਉਸ ਸਮੇਂ ਦੀ ਅਵਸਥਾ ਅਜੀਬ ਸੀ, ਇਕ ਨਾਮ ਦੀ ਧੁਨ ਜੋ ਪਹਿਲਾਂ ਹੀ ਮੇਰੇ ਅੰਦਰ ਚਲਿਆ ਕਰਦੀ ਸੀ ਉਹ ਸੰਗੀਤਮਈ ਹੋ ਗਈ ਅਤੇ ਮੇਰੇ ਅੰਦਰ ਹਰ ਪਾਸੇ ਪ੍ਰਕਾਸ਼ ਹੀ ਪ੍ਰਕਾਸ਼ ਨਜ਼ਰ ਆਉਣ ਲਗ ਗਿਆ। ਸੰਤ ਮਹਾਰਾਜ ਜੀ ਨੇ ਕਿਹਾ ਇਹ ਤੇਰਾ ਅਸਲੀ ਆਤਮ ਸਰੂਪ ਹੈ ਜਿਸ ਬਾਰੇ ਗੁਰੂ ਮਹਾਰਾਜ ਜੀ ਨੇ ਆਪਣੀ ਬਾਣੀ ਵਿਚ ਫੁਰਮਾਨ ਕੀਤਾ ਹੈ-

**ਪੰਚ ਤਤ੍ਤ੍� ਮਿਲਿ ਕਾਇਆ ਕੀਨੀ॥
 ਤਿਸ ਮਹਿ ਰਾਮ ਰਤਨੂ ਲੈ ਚੀਨੀ॥
 ਆਤਮ ਰਾਮੁ ਰਾਮੁ ਹੈ ਆਤਮ**

ਹਰਿ ਪਾਈਐ ਸਬਦਿ ਵੀਚਾਰਾ ਹੇ ॥
ਪੰਨਾ - 1030

ਨਾ ਇਹੁ ਮਾਨਸੁ ਨਾ ਇਹੁ ਦੇਉ ॥
ਨਾ ਇਹੁ ਜਤੀ ਕਹਾਵੈ ਸੇਉ ॥
ਨਾ ਇਹੁ ਜੋਗੀ ਨਾ ਅਵਧੂਤਾ ॥
ਨਾ ਇਸੁ ਮਾਇ ਨ ਕਾਹੂ ਪੁਤਾ ॥
ਇਆ ਮੰਦਰ ਮਹਿ ਕੌਨ ਬਸਾਈ ॥
ਤਾ ਕਾ ਅੰਤੁ ਨ ਕੋਊ ਪਾਈ ॥
ਨਾ ਇਹੁ ਗਿਰਹੀ ਨਾ ਓਦਾਸੀ ॥
ਨਾ ਇਹੁ ਰਾਜ ਨ ਭੀਖ ਮੰਗਾਸੀ ॥
ਨਾ ਇਸੁ ਪਿੰਡੁ ਨ ਰਕਤੁ ਰਾਤੀ ॥
ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥
ਨਾ ਇਹੁ ਤਪਾ ਕਹਾਵੈ ਸੇਖੁ ॥
ਨਾ ਇਹੁ ਜੀਵੈ ਨ ਮਰਤਾ ਦੇਖੁ ॥
ਇਸੁ ਮਰਤੇ ਕਉ ਜੇ ਕੋਊ ਰੋਵੈ ॥
ਜੋ ਰੋਵੈ ਸੋਈ ਪਤਿ ਖੋਵੈ ॥
ਗੁਰ ਪ੍ਰਸਾਦਿ ਮੈ ਭਗਰੈ ਪਾਇਆ ॥
ਜੀਵਨ ਮਰਨ ਦੋਊ ਮਿਟਵਾਇਆ ॥
ਕਹੁ ਕਬੀਰ ਇਹੁ ਰਾਮ ਕੀ ਅੰਸੁ ॥
ਜਸ ਕਾਗਦ ਪਰ ਮਿਟੈ ਨ ਮੰਸੁ ॥

ਪੰਨਾ

- 871

ਸਾਧਸੰਗਤ ਜੀ! ਆਤਮ ਸ਼ਾਖਸ਼ਾਤ ਦਾ ਵਿਸ਼ਾ ਬਹੁਤ ਹੀ ਕਠਿਨ ਹੈ, ਪਿਛਲੇ ਜਨਮਾਂ ਦੀ ਕਮਾਈ ਕੀਤੀ ਹੋਵੇ, ਕਰਮ ਦੇ ਨਾਲ ਜਨਮਾਂ ਜਨਮਾਂਤਰਾਂ ਦੀ ਮੈਲ ਦੂਰ ਹੋ ਚੁਕੀ ਹੋਵੇ, ਉਪਾਸਨਾ ਦੇ ਨਾਲ ਮਨ ਇਕ ਕੇਂਦਰ ਉਪਰ ਇਕਾਗਰ ਹੋ ਚੁਕਿਆ ਹੋਵੇ, ਇਕਾਗਰਤਾ ਵੀ ਐਨੀ ਵਧ ਜਾਵੇ ਕਿ ਨਿਰੁੱਧ ਦੀ ਅਵਸਥਾ ਪ੍ਰਾਪਤ ਹੋਵੇ। ਆਪਣੇ ਆਪ ਨੂੰ ਭੁੱਲ ਜਾਵੇ, ਆਪਣਾ ਆਲਾ-ਦੁਆਲਾ ਭੁੱਲ ਜਾਵੇ, ਆਪਣੇ ਸਾਰੇ ਸੰਸਕਾਰ, ਸਾਰੇ ਸਬੰਧ ਭੁੱਲ ਜਾਣ ਅਤੇ ਸੁਰਤ ਇਕ ਬਿੰਦੂ ਵਿਚ ਲੀਨ ਹੋ ਕੇ ਕੇਂਦਰ ਬਿੰਦੂ ਹੀ ਰਹਿ ਜਾਵੇ। ਫਿਰ ਇਕ ਪੜਦਾ ਅਗਿਆਨ ਦਾ ਰਹਿ ਜਾਇਆ ਕਰਦਾ ਹੈ। ਜਦੋਂ ਪੂਰੇ ਤੱਤ ਬੇਤਾ ਮਹਾਂਪੁਰਸ਼ ਆਪਣੀ ਕਮਾਈ ਦੇ ਸ਼ਕਤੀਸ਼ਾਲ ਬਚਨਾਂ ਰਾਹੀਂ ਤੱਤ ਦਾ ਬੋਧਨ ਕਰਦੇ ਹਨ ਉਸ ਸਮੇਂ ਜਗਿਆਸੂ ਦੇ ਅੰਦਰ ਆਵਰਣ ਦਾ ਪਰਦਾ ਫਟ ਜਾਇਆ ਕਰਦਾ ਹੈ। ਉਹ ਏਕਤਾ ਦੇ ਵਾਕ ਭਾਵੋਂ ਮੌਖਿਕ ਕੀਤੇ ਜਾਣ ਭਾਵ ਗੁਰ ਪ੍ਰਮਾਣਾਂ ਰਾਹੀਂ ਕੀਤੇ ਜਾਣ, ਆਪਣੀ ਹਸਤੀ ਦਾ ਅਭਾਵ ਹੋ ਜਾਇਆ ਕਰਦਾ ਹੈ। ਓਹੀ ਬਚਨ ਜੇ ਅਨ-ਅਧਿਕਾਰੀ ਨਾਲ ਕੀਤੇ ਜਾਣ ਤਾਂ ਕੋਈ ਵੀ ਅਸਰ ਨਹੀਂ ਹੋਇਆ ਕਰਦਾ,

ਸਗਮਾਂ ਕਈ ਵਾਰੀ ਤਾਂ ਜਗਿਆਸੂ ਨਾਸਤਿਕਤਾ ਦੇ ਵਿਚ ਧੱਕੇ ਖਾਂਦਾ ਫਿਕਾ ਪੈ ਜਾਂਦਾ ਹੈ ਅਤੇ ਆਪਣੀ ਛੋਟੀ ਜਿਹੀ ਹਉਂ ਨੂੰ, ਛੋਟੇ ਜਿਹੇ ਨਿੱਜ ਆਪੇ ਨੂੰ 'ਮੈਂ ਹੀ ਵਾਹਿਗੁਰੂ ਹਾਂ' ਸਮਝਣ ਦੀ ਬੜੀ ਭਾਰੀ ਭੁੱਲ ਕਰ ਜਾਂਦਾ ਹੈ। ਇਹ ਬਚਨ ਵਿਆਸ਼ਟ (ਵੱਖਰੇ-ਵੱਖਰੇ) ਰੂਪ ਵਿਚ ਸਮਝ ਆ ਹੀ ਨਹੀਂ ਸਕਦੇ। **totality** (ਸਮੱਸ਼ਟ) ਵਲ ਜਦੋਂ ਅਸੀਂ ਧਿਆਨ ਦਿੰਦੇ ਹਾਂ ਤਾਂ ਇਹ ਸਰਗੁਣ ਦਾ ਧਿਆਨ ਕਹਾਉਂਦਾ ਹੈ, ਇਸ ਨੂੰ ਵੈਰਾਟ (ਸਮੁੱਚਾ) ਆਖਿਆ ਜਾਂਦਾ ਹੈ ਪਰ ਇਸ ਦਾ ਧਿਆਨ ਕੋਈ ਵਿਰਲਾ ਹੀ ਧਰ ਸਕਦਾ ਹੈ। ਕਿਸੇ ਤਰ੍ਹਾਂ ਵੀ ਇਹ ਧਿਆਨ ਵਿਚ ਨਹੀਂ ਆ ਸਕਦਾ ਕਿਉਂਕਿ **totality** (ਸਮੁੱਚਤਾ) ਵਿਚ ਧਿਆਨ ਜਾਂਦਿਆਂ ਹੀ ਆਪਣਾ ਆਪਾ ਰਿਹਾ ਹੀ ਨਹੀਂ ਕਰਦਾ। ਉਸ ਸਮੇਂ ਜੇ ਕੋਈ ਹੁਕਮ ਦੀ ਕਿਆ ਨਾਲ ਅਵਾਜ਼ ਜਾਂ ਸੂਝ ਇਹ ਕਰੇ ਕਿ 'ਅੰਹ ਬ੍ਰਹਮਾਸਮੀ', ਜਿਸ ਸਰੀਰ ਵਿਚੋਂ ਇਹ ਅਵਾਜ਼ ਆ ਰਹੀ ਹੈ ਉਹ ਪੂਰਨ ਬ੍ਰਹਮ ਭਾਵ ਵਿਚ ਲੀਨ ਆਪਣੀ ਅਨੇਕਤਾ ਨੂੰ ਗਵਾ ਕੇ ਏਕਤਾ ਵਿਚ ਸੰਮਿਲਤ ਹੋ ਕੇ ਜੇ ਕਰੇ ਤਾਂ ਉਹ ਗੱਲ ਯਥਾਰਥ ਹੋਇਆ ਕਰਦੀ ਹੈ। ਪਰ ਜੇ ਕੋਈ ਆਪਣੀ ਹੋਂਦ ਨੂੰ ਕਾਇਮ ਰੱਖ ਕੇ, ਆਪਣੀ ਹਉਮੈ ਦੀ ਸੂਝ ਨੂੰ ਕਾਇਮ ਰੱਖ ਕੇ ਇਹ ਬਚਨ ਕਰੇ ਤਾਂ ਉਹ ਮਹਾਂ ਅਗਿਆਨੀ ਹੋਇਆ ਕਰਦਾ ਹੈ ਇਸੇ ਕਰਕੇ ਇਸ ਬਚਨ ਦੇ ਭਾਵ ਵਿਚ ਲੀਨ ਹੋਣਾ ਸੰਭਵ ਨਹੀਂ ਹੈ। ਜਿਸ ਨੇ ਕਰਮ, ਉਪਾਸ਼ਨਾ, ਗਿਆਨ ਰਾਹੀਂ ਆਤਮ ਚਿੰਤਨ ਕਰਦਿਆਂ ਤੱਤ ਬੇਤੇ ਮਹਾਂਪੁਰਸ਼ਾਂ ਦੀ ਦਾਇਆਲਤਾ ਰਾਹੀਂ ਇਹ ਬਚਨ ਸਨਮੁਖ ਬੈਠ ਕੇ ਸਰਵਣ ਕੀਤੇ ਹੋਣ, ਉਸਦੀ ਉਸੇ ਸਮੇਂ ਸਮਾਧ ਲਗ ਜਾਇਆ ਕਰਦੀ ਹੈ।

ਇਕ ਸਾਖੀ ਆਉਂਦੀ ਹੈ ਕਿ ਗੁਰੂ ਨਾਨਕ ਮਹਾਰਾਜ ਜੀ ਸੰਸਾਰ ਦਾ ਉਧਾਰ ਕਰਦੇ-ਕਰਦੇ ਭੂਮੀਏ ਅਤੇ ਨੁਰਸ਼ਾਹ ਕੋਲੋਂ ਹੁੰਦੇ ਦੂਰ ਪੂਰਵ ਵਿਚ ਸਮੁੰਦਰ ਦੇ ਨੇੜੇ ਉਸਨੂੰ ਚਟਾਯਾਂਗ ਕਰੋ ਜਾਂ ਕੋਈ ਹੋਰ ਨਾਮ, ਆਪ ਉਥੇ ਪਹੁੰਚਦੇ ਹਨ ਤਾਂ ਉਥੋਂ ਭਾਈ ਝੰਡਾ ਜੀ ਜੋ ਕਿਰਤੀ ਪ੍ਰਾਣੀ ਸਨ, ਬੇਢੀ ਦਾ ਕੰਮ ਕਰਿਆ ਕਰਦੇ ਸਨ ਉਸ ਪਾਸ ਮਰਦਾਨੇ ਨੂੰ ਭੇਜ ਕੇ ਸਨਮੁਖ ਬੁਲਾਇਆ। ਉਸ ਨੂੰ ਭਗਤੀ ਭਾਵ ਰਾਹੀਂ ਤੱਤ ਗਿਆਨ ਦੀ ਸੌਝੀ ਕਰਾ ਕੇ ਅੰਤਰ ਆਤਮੇ ਪ੍ਰਭੂ ਦਾ ਮਿਲਾਪ ਕਰਾ ਦਿਤਾ ਪਰ ਉਸ ਦੇ ਦੂਸਰੇ ਪ੍ਰਮਾਣੀ ਸਤਿਸੰਗੀ ਜੋ ਰਾਜੇ ਸੁਧਰਸੈਨ ਦਾ ਭਾਣਜਾ ਇੰਦਸੈਨ ਸੀ ਉਹ ਗਿਆਨ ਮਾਰਗ ਦੇ ਵਿਚ ਪ੍ਰਵੇਸ਼ ਕੀਤਾ ਹੋਇਆ ਸੀ। ਗਿਆਨ ਮਾਰਗ ਵਿਚ ਟੋਹਾਂ ਤਾਂ ਸਾਰੀਆਂ ਲਗ ਜਾਇਆ ਕਰਦੀਆਂ ਹਨ ਪਰ ਹਉਮੈ ਵਾਲੀ ਸੁਰਤ ਦਾ ਕਿਸੇ ਤਰੀਕੇ ਨਾਲ ਵੀ ਨਾਸ਼ ਨਹੀਂ ਹੋਇਆ ਕਰਦਾ। ਜਗਿਆਸੂ ਦੀ ਹੋਂਦ ਬਣੀ ਰਹਿੰਦੀ ਹੈ ਭਾਵੇਂ ਉਹ ਪ੍ਰਵਚਨ ਕਰਕੇ ਸੰਗਤਾਂ ਦੀ ਵਾਹ-ਵਾਹ ਪ੍ਰਾਪਤ ਕਰਦਾ ਹੋਵੇ, ਭਾਵੇਂ ਉਹ ਅੰਤਰ ਆਤਮੇ ਆਤਮ ਚਿੰਤਨ ਕਰਦਾ ਹੋਵੇ, ਉਸ ਦੀ ਆਪਣੀ ਨਿੱਜ ਹੋਂਦ ਦਾ ਨਾਸ਼ ਨਾ ਹੋਣ ਕਰਕੇ ਉਸ ਦੇ ਸਾਰੇ ਸੰਪਰਦਾਇਕ ਝਮੇਲੇ, ਭਾਈਚਾਰਕ ਸਬੰਧ, ਸਾਰੇ ਜੀਵਨ ਦੀਆਂ ਪੜੀਤਾਂ ਦਾ ਨਾਸ਼ ਨਹੀਂ ਹੋਇਆ ਕਰਦਾ। ਉਸ ਦੀ ਹੋਂਦ ਬਣੀ ਰਹਿੰਦੀ ਹੈ। ਇਸ ਹੋਂਦ ਨੂੰ ਦੂਰ ਕਰਨ ਵਾਸਤੇ ਪੂਰਨ ਤੱਤ ਬੇਤੇ ਮਹਾਂਪੁਰਸ਼, ਸ਼ਬਦ ਬਾਣ, ਮਾਰਿਆ ਕਰਦੇ ਹਨ। ਇਹ ਬਾਣ ਵਿੰਨ੍ਹ ਜਾਇਆ ਕਰਦਾ ਹੈ ਜਿਵੇਂ ਕਿ ਫੁਰਮਾਨ ਹੈ -

ਕਬੀਰ ਸਤਿਗੁਰ ਸੁਰਮੇ ਬਾਹਿਆ ਬਾਨੁ ਜੁ ਏਕੁ ॥
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥

ਪੰਨਾ - 1374

ਕਬੀਰ ਗੁੰਗਾ ਹੂਆ ਬਾਵਰਾ ਬਹਰਾ ਹੂਆ ਕਾਨੁ ॥
ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨੁ ॥

ਪੰਨਾ - 1374

ਸੁਰਮਾ ਸਤਿਗੁਰੂ ਨਿਸ਼ਾਨਾ ਬੰਨ੍ਹ ਕੇ ਉਸ ਦੀ ਛੁਪੀ ਹੋਈ ਨਿਜ ਹੋਂਦ ਅਤੇ
 ਸਮਾਈ ਹੋਈ ਹਉਮੈ ਸੁਰਤ ਦਾ, ਗਿਆਨ ਗੱਲੇ ਨਾਲ ਇਕੋ ਵਾਗੀ ਨਾਸ਼
 ਕਰ ਦਿਆ ਕਰਦਾ ਹੈ। ਸੋ ਇਹ ਬਹੁਤ ਵੱਡੀ ਸਮਸਿਆ ਹੈ ਜੋ ਸਾਧਕਾਂ
 ਨੂੰ ਜਨਮਾਂ-ਜਨਮਾਂਤਰਾਂ ਤਕ ਫਸਾ ਕੇ ਰਖਦੀ ਹੈ ਕਿਉਂਕਿ ਪੂਰਾ ਤੱਤ ਬੇਤਾ
 ਸਤਿਗੁਰੂ ਪੂਰੇ ਭਾਗ ਬਿਨਾਂ ਪ੍ਰਾਪਤ ਨਹੀਂ ਹੋਇਆ ਕਰਦਾ ਜਿਸ ਤਰ੍ਹਾਂ ਕਿ
 ਫੁਰਮਾਨ ਹੈ -

ਬਿਨ ਸਤਿਗੁਰ ਨਾਉਂ ਨ ਪਾਈਐ ਬੁਝਹੁ ਕਰਿ ਵੀਚਾਰੁ ॥
**ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ
 ਚਾਰਿ ॥**

ਪੰਨਾ - 649

ਜਿਨ ਮਸਤਕਿ ਧੁਰਿ ਹਰਿ ਲਿਖਿਆ
ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥
ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ
ਬਲਿਆ ॥
ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥
ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ
ਮਿਲਿਆ ॥

ਪੰਨਾ - 450

ਗੁਰੂ ਨਾਨਕ ਪਾਤਸ਼ਾਹ ਜੀ ਨੇ ਝੰਡੇ ਨੂੰ ਕਹਿ ਕੇ ਇੰਦਰਸੈਨ ਨੂੰ
 ਬੁਲਾਇਆ। ਇੰਦਰਸੈਨ ਨੇ ਆ ਕੇ ਨਮਸ਼ਕਾਰ ਕੀਤੀ। ਗੁਰੂ ਮਹਾਰਾਜ ਜੀ
 ਨੇ ਪ੍ਰਸ਼ਨ ਕੀਤਾ ਕਿ ਤੇਰੀ ਕੀ ਇੱਛਾ ਹੈ? ਉਸ ਨੇ ਬੰਨਤੀ ਕੀਤੀ ਕਿ
 ਮਹਾਰਾਜ! ਮੈਂ ਸਤਿ, ਚਿਤ, ਅਨੰਦ ਦਾ ਝਲਕਾਰਾ ਇਸ ਨਿੱਕੇ ਆਪੇ ਵਿਚ
 ਚਾਹੁੰਦਾ ਹਾਂ। ਗੁਰੂ ਮਹਾਰਾਜ ਜੀ ਨੇ ਕਿਹਾ ਕਿ ਇੰਦਰਸੈਨ! ਇਹ ਨਿੱਕਾ
 ਆਪਾ ਅਤੇ ਵੱਡਾ ਆਪਾ ਦੋਹਾਂ 'ਚ ਕੇਵਲ ਉਪਾਣੀ ਭੇਦ ਹੈ ਵੈਸੇ ਦੋਨੋਂ
 ਇਕੋ ਹੀ ਹਨ। ਜਿਸ ਤਰ੍ਹਾਂ ਨਾਲ ਤੂੰ ਵੇਖ, ਇਹ ਅਕਾਸ਼ ਜਿਧਰ ਨੂੰ ਤੂੰ
 ਦੇਖੋ, ਉਧਰ ਹੀ ਪੂਰਨ ਰੂਪ ਵਿਚ ਹੋਂਦ ਵਿਚ ਹੈ ਪਰ ਇਹ ਜੋ ਬਰਤਨ
 ਅਸਾਡੇ ਪਾਸ ਪਿਆ ਹੈ ਇਹਦੇ ਅੰਦਰ ਜੋ ਅਕਾਸ਼ ਘਿਰਿਆ ਹੋਇਆ ਹੈ
 ਜਾਂ ਐਉਂ ਕਹੋ ਜੋ ਖਾਲੀ ਜਗ੍ਹਾ ਹੈ ਉਹ ਖਾਲੀ ਪੁਲਾੜ ਤੋਂ ਵੱਖਰੀ ਤਾਂ

ਹੈ ਨਹੀਂ ਪਰ ਇਸ ਬਰਤਨ ਦੀਆਂ ਹੱਦਾਂ ਦੇ ਅੰਦਰ ਓਹੀ ਅਕਾਸ਼, ਘਟਾ ਅਕਾਸ਼ ਅਖਾਇਆ ਕਰਦਾ ਹੈ। ਫੇਰ ਅੱਗੇ ਸੋਚ ਕਿ ਇਹੀ ਅਕਾਸ਼, ਖਾਲੀ ਪੁਲਾੜ ਜਦੋਂ ਮਕਾਨ ਦੇ ਅੰਦਰ ਕੰਪਾਂ ਦੇ ਨਾਲ ਬਣੀ ਉਪਾਧੀ ਨਾਲ ਸਮਾਇਆ ਹੁੰਦਾ ਹੈ ਤਾਂ ਉਸ ਅਕਾਸ਼ (space) ਨੂੰ ਮਠਾ ਅਕਾਸ਼ ਬੋਲਿਆ ਜਾਂਦਾ ਹੈ। ਇਸੇ ਤਰ੍ਹਾਂ ਨਾਲ ਜੇ ਅਸਮਾਨ ਬੱਦਲਾਂ ਨਾਲ ਪੂਰੀ ਤਰ੍ਹਾਂ ਅਛਾਦਤ (ਢਕਿਆ ਹੋਇਆ) ਹੋਵੇ ਤਾਂ ਇਸ ਖਾਲੀ ਜਗ੍ਹਾ ਨੂੰ ਉਪਾਧੀ ਦੇ ਕਾਰਨ ਮੇਘਾ ਅਕਾਸ਼ ਆਖਿਆ ਜਾਂਦਾ ਹੈ। ਜੇ ਬੱਦਲ ਪੂਰੀ ਤਰ੍ਹਾਂ ਦੂਰ ਹੋ ਜਾਣ ਤਾਂ ਸਾਰੇ ਅਕਾਸ਼ ਨੂੰ ਮਹਾ ਅਕਾਸ਼ ਆਖਿਆ ਜਾਂਦਾ ਹੈ। ਹੁਣ ਤੂੰ ਹੀ ਸੋਚ ਕੇ ਦਸ ਕਿ ਇਕੋ ਅਕਾਸ਼ ਨੂੰ ਚਾਰ ਨਾਵਾਂ ਨਾਲ ਪ੍ਰਕਾਰਿਆ ਜਾਂਦਾ ਹੈ। ਉਹ ਇਸ ਕਰਕੇ ਕਿ ਉਸ ਅਕਾਸ਼ ਦੇ ਦੁਆਲੇ ਮਿੱਟੀ ਜਾਂ ਹੋਰ ਪਦਾਰਥਾਂ ਦੀ ਹੱਦ-ਬੰਦੀ ਹੋਣ ਕਰਕੇ ਹੈ ਪਰ ਅਕਾਸ਼ ਨੂੰ ਕੋਈ ਵੀ ਵੰਡ ਨਹੀਂ ਸਕਦਾ ਇਹ ਕੇਵਲ ਇਨ੍ਹਾਂ ਉਪਾਧੀਆਂ ਕਰਕੇ ਅਕਾਸ਼ ਨੂੰ ਮਾਨਸਿਕ ਤੌਰ 'ਤੇ ਵੰਡਿਆ ਹੋਇਆ ਹੈ। ਇਸੇ ਤਰ੍ਹਾਂ ਨਾਲ ਇੰਦ੍ਰਸੈਨ! ਇਹ ਜੋ ਪਰੀਪੂਰਨ ਜੋਤੀ ਹੈ -

**ਜਿਮੀ ਜਮਾਨ ਕੇ ਬਿਖੈ ਸਮੱਸਤ ਏਕ ਜੋਤ ਹੈ॥
ਨ ਘਾਟ ਹੈ ਨ ਬਾਢ ਹੈ ਨ ਘਾਟ ਬਾਢ ਹੋਤ ਹੈ॥**

ਅਕਾਲ ਉਸਤਤਿ

ਇਹ ਅਨੇਕ ਜੀਵਾਂ ਦੇ ਅੰਦਰੋਂ ਉਨ੍ਹਾਂ ਨੂੰ ਪ੍ਰਕਾਸ਼ਿਤ ਕਰਦੀ ਹੈ। ਜੈਸੀ ਕਿਸੇ ਦੀ ਮਤ ਹੈ, ਓਹੋ ਜਿਹਾ ਹੀ ਪ੍ਰਕਾਸ਼ ਹੋਇਆ ਕਰਦਾ ਹੈ। ਸਮਝ ਲਓ ਕਿ ਜਿਵੇਂ ਕਈ ਲੋਕ ਐਨਕਾਂ ਲਾਉਂਦੇ ਹਨ, ਕੋਈ ਕਾਲੀ ਐਨਕ ਵਿਚੋਂ ਦੇਖਣਾ ਪਸੰਦ ਕਰਦਾ ਹੈ, ਕੋਈ ਪੀਲੀ ਵਿਚੋਂ, ਕੋਈ ਲਾਲ ਵਿਚੋਂ, ਕੋਈ ਜਾਮਣੀ ਵਿਚੋਂ ਅਤੇ ਕੋਈ ਚਿੱਟੇ ਸੀਸੇ ਵਿਚੋਂ ਦੇਖਣਾ ਪਸੰਦ ਕਰਦਾ ਹੈ, ਹੁਣ ਜੋ ਰੋਸ਼ਨੀ ਦਿਸਦੀ ਹੈ ਉਹਦਾ ਰੰਗ ਤਾਂ ਇਕੋ ਹੀ ਹੈ ਪਰ ਸੀਸੇ ਵਿਚ ਰੰਗ ਹੋਣ ਕਰਕੇ ਉਹ ਨਿਰਮਲ ਰੋਸ਼ਨੀ ਜਿਹੋ ਜਿਹੇ ਰੰਗ ਵਿਚੋਂ ਕੋਈ ਦੇਖਦਾ ਹੈ, ਓਹੋ ਜਿਹੀ ਹੀ ਦਿਸਦੀ ਹੈ। ਕਾਲੇ ਵਾਲੇ ਨੂੰ ਕਾਲੀ, ਸਫੈਦ ਵਾਲੇ ਨੂੰ ਸਫੈਦ। ਹੁਣ ਭਲਾ ਸੋਚ, ਜੇ ਉਹ ਲੜ ਪੈਣ ਅਤੇ ਝਗੜ ਪੈਣ ਕਿ ਮੈਨੂੰ ਕਾਲੀ ਦਿਸਦੀ ਹੈ, ਮੈਨੂੰ ਹਰੀ ਦਿਸਦੀ ਹੈ, ਮੈਨੂੰ ਤਾਂ ਪੀਲੀ ਦਿਸਦੀ ਹੈ ਤਾਂ ਤੂੰ ਇਹ ਆਪ ਹੀ ਸਮਝ, ਉਨ੍ਹਾਂ ਬੰਦਿਆਂ ਦੀ ਨਿਰਣਾ ਸ਼ਕਤੀ ਸਤਿ ਤੇ ਅਧਾਰਿਤ ਹੈ ਜਾਂ ਹਾਲਾਤ ਦੇ ਅਧੀਨ ਹੈ। ਇਸੇ ਤਰ੍ਹਾਂ ਨਾਲ ਵਾਹਿਗੁਰ ਜੀ ਨੇ ਆਦਮੀ ਦੇ ਅੰਦਰ ਸੋਝੀ ਪ੍ਰਦਾਨ ਕੀਤੀ ਹੈ। ਉਹ ਜਿਹੋ ਜਿਹੀ ਸੋਝੀ ਕਿਸੇ ਨੂੰ ਪ੍ਰਾਪਤ ਹੋਈ ਹੈ ਉਸਦੇ ਮੁਤਾਬਿਕ ਹੀ ਉਹ ਨਿਰਣਾ ਲੈਂਦਾ ਹੈ -

**ਜੈਸੀ ਮਤਿ ਦੇਇ ਤੈਸਾ ਪਰਗਾਸ॥
ਪਾਰਬ੍ਰਹਮ ਕਰਤਾ ਅਬਿਨਾਸ॥**

ਪੰਨਾ -
275

ਜੋ ਤੱਤ ਬੇਤੇ ਮਹਾਪੁਰਸ਼ ਹੁੰਦੇ ਹਨ ਉਨ੍ਹਾਂ ਦੇ ਅੰਦਰੋਂ ਸਾਰੀਆਂ

ਉਪਾਧੀਆਂ ਪੂਰਨ ਰੂਪ ਵਿਚ ਖਤਮ ਹੋ ਜਾਇਆ ਕਰਦੀਆਂ ਹਨ। ਉਨ੍ਹਾਂ ਦੀ ਦਿੱਸ਼ਟੀ ਪੂਰਨ ਰੂਪ ਵਿਚ ਸੁਆਸਥ ਹੋਇਆ ਕਰਦੀ ਹੈ ਪਰ ਜਿਸ ਦੀ ਦਿੱਸ਼ਟੀ ਵਿਚ ਕਾਣ ਹੈ, ਭੈਂਗਾਪੁਣ ਹੈ ਉਸ ਨੂੰ ਇਕ ਚੰਦਰਮਾ ਦੀ ਥਾਂ ਦੋ ਨਜ਼ਰ ਆਉਣਗੇ। ਇਸੇ ਤਰ੍ਹਾਂ ਨਾਲ ਜਿਸਦੀ ਸੜ ਮਾਇਆ ਅਸਰਾਂ ਅਧੀਨ ਦੂਸ਼ਿਤ ਹੋਈ ਹੋਈ ਹੈ, ਉਸ ਨੂੰ ਇਸ ਸੰਸਾਰ ਵਿਚ ਦੈਤ ਦੇ ਅਧੀਨ ਵਰਤਣਾ ਪੈਂਦਾ ਹੈ ਕਿਉਂਕਿ ਉਸ ਨੂੰ ਇਕ ਦੀ ਥਾਂ ਦੋ ਚੰਦਰਮਾ ਨਜ਼ਰ ਆਉਂਦੇ ਹਨ। ਜਿਸ ਨੇ ਅਕਾਸ਼ ਦੀਆਂ ਵਲਗਣਾਂ ਤੌੜ ਦਿਤੀਆਂ ਹਨ ਅਤੇ ਸਤਿ ਦੀ ਦਿੱਸ਼ਟੀ ਪ੍ਰਾਪਤ ਕਰ ਲਈ ਹੈ ਉਸ ਲਈ ਇਥੇ ਸਰਬ ਆਪਾ ਹੀ ਪਰੀਪੂਰਨ ਪ੍ਰਤੀਤ ਦਿੰਦਾ ਹੈ ਜੋ ਸਤਿ ਅਵਸਥਾ ਹੈ, ਕਿਸੇ ਕਿਸਮ ਦਾ ਅਨੁਮਾਨ ਨਹੀਂ ਹੈ ਜੋ ਪੂਰਨ ਗਿਆਨ ਹੈ -

**ਬੀਜ੍ਹੀ ਬੀਜ਼ੀ ਦੇਖਿਓ ਬਹੁ ਪਰਕਾਰਾ॥
ਫਲ ਪਾਕੇ ਤੇ ਏਕੰਕਾਰਾ॥
ਸਹਸ ਘਟਾ ਮਹਿ ਏਕੁ ਆਕਾਸੁ॥
ਘਟ ਛੁਟੇ ਤੇ ਓਹੀ ਪ੍ਰਗਾਸੁ॥**
ਪੰਨਾ - 726

ਇਹ ਬਚਨ ਸੁਣ ਕੇ ਇੰਦ੍ਰਸੈਨ ਨੇ ਮਹਾਰਾਜ ਜੀ ਦੇ ਚਰਨਾਂ ਵਿਚ ਡੰਡਵਤ ਪੁਣਾਮ ਕੀਤੀ ਅਤੇ ਬੇਨਤੀ ਕੀਤੀ ਕਿ ਪਾਤਸ਼ਾਹ! ਆਪ ਦੇ ਬਚਨਾਂ ਨੇ ਮੇਰੇ ਅੰਦਰ ਇਕ ਰੋਸ਼ਨੀ ਪੈਦਾ ਕਰ ਦਿਤੀ ਹੈ ਪਰ ਮੈਂ ਉਸ ਨੂੰ ਸਦੀਵੀ ਕਾਇਮ ਰੱਖਣ ਤੋਂ ਅਸਮਰੱਥ ਹਾਂ, ਆਪ ਕ੍ਰਿਪਾ ਕਰੋ।

ਇਹ ਸੁਣ ਕੇ ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਕਿ ਇੰਦ੍ਰਸੈਨ! ਤੇਰੇ ਅੰਦਰ ਹਨ੍ਹੇਰੇ ਵਿਚ ਰਹਿ ਕੇ ਬਹੁਤ ਹੀ ਮਨੌਤਾਂ ਬਣੀਆਂ ਹੋਈਆਂ ਹਨ ਇਨ੍ਹਾਂ ਦਾ ਇਕੋ ਹੀ ਉਪਾਅ ਹੈ ਕਿ ਇਹ ਸਾਰੀਆਂ ਹੀ ਮਨੌਤਾਂ ਸਾਨੂੰ ਦਖਸ਼ਣਾ ਵਿਚ ਦੇ ਦੇ ਅਤੇ ਜੋ ਤੇਰੇ ਪਾਸ ਅਨਾਤਮ ਵਸਤੂ ਹੈ ਉਹ ਵੀ ਦਖਸ਼ਣਾ ਵਿਚ ਦੇ ਦੇ। ਉਸ ਵੇਲੇ ਇੰਦ੍ਰਸੈਨ ਨੇ ਸੋਚਿਆ ਕਿ ਮੇਰੇ ਪਾਸ ਬਹੁਤ ਜ਼ਮੀਨ ਹੈ, ਬਾਗ ਹਨ, ਬਹੁਤ ਮਹੱਲ ਹਨ, ਬਜ਼ਾਰ ਹਨ, ਬੇਅੰਤ ਧਨ ਮੇਰਾ ਹੁੰਡੀਆਂ ਰਾਹੀਂ ਚਲ ਰਿਹਾ ਹੈ, ਮਾਇਆ ਦਾ ਬੇਅੰਤ ਪਸਾਰਾ ਹੈ, ਇਹ ਮੈਂ ਅਰਪਣ ਕਰ ਦੇਵਾਂ ਕਿਉਂਕਿ ਇਹ ਅਨਾਤਮ ਹਨ। ਉਸ ਨੇ ਗੁਰੂ ਮਹਾਰਾਜ ਜੀ ਨੂੰ ਇਹ ਸਾਰੀਆਂ ਚੀਜ਼ਾਂ ਸਮਰਪਣ ਕਰ ਦਿਤੀਆਂ। ਇਨ੍ਹਾਂ ਤੋਂ ਆਪਣਾ ਕਬਜ਼ਾ ਪੂਰੀ ਤਰ੍ਹਾਂ ਹਟਾ ਕੇ ਇਹ ਸਾਰੀਆਂ ਵਸਤੂਆਂ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਸੰਕਲਪ ਰਾਹੀਂ ਭੇਟ ਕਰ ਦਿਤੀਆਂ, ਆਪ ਦੋਵੇਂ ਹੱਥ ਜੋੜ ਕੇ ਸਾਮ੍ਰਾਣੇ ਬਹੁਤ ਹੀ ਸ਼ਰਧਾ ਨਾਲ ਬਿਰਾਜਮਾਨ ਹੈ ਅਤੇ ਨੇਤਰ ਗੁਰੂ ਨਾਨਕ ਪਾਤਸ਼ਾਹ ਦੇ ਪੂਰਨ ਜਲਾਲ ਭਰੇ ਚਿਹਰੇ ਵਲ ਲੱਗੇ ਹੋਏ ਹਨ। ਉਸ ਵੇਲੇ ਫੁਰਨਾ ਉਠ ਰਿਹਾ ਹੈ ਕਿ ਮੈਂ ਅਨਾਤਮ ਗੁਰੂ ਮਹਾਰਾਜ ਜੀ ਨੂੰ ਅਰਪਣ ਕਰ ਦਿਤਾ ਹੈ। ਇਹ ਬਚਨ ਅਨੁਭਵ ਕਰ ਕੇ ਗੁਰੂ ਮਹਾਰਾਜ ਜੀ ਨੇ ਕਿਹਾ ਕਿ ਇੰਦ੍ਰਸੈਨ! ਵਿਚਾਰ ਕੇ ਦੇਖ ਤੇਰੇ ਪਾਸ ਹੋਰ ਅਨਾਤਮ ਵਸਤੂਆਂ ਹਨ, ਉਹ ਵੀ ਅਸਾਨੂੰ ਦੇ ਦੇ ਕਿਉਂਕਿ ਅਸੀਂ ਪਹਿਲਾਂ ਬਚਨ ਕਰ ਚੁੱਕੇ ਹਾਂ ਕਿ ਤੇਰੇ ਪਾਸ ਜੋ ਅਨਾਤਮ ਹੈ ਉਹ ਸਾਡੇ ਅਰਪਣ

ਕਰ ਦੇ। ਮਹਾਰਾਜ ਜੀ ਦੇ ਇਹ ਬਚਨ ਕਹਿਣ ਤੇ ਉਸ ਨੇ ਬੇਨਤੀ ਕੀਤੀ ਕਿ ਮਹਾਰਾਜ! ਹੁਣ ਤਾਂ ਆਹ ਸਰੀਰ ਹੀ ਹੈ। ਮਹਾਰਾਜ ਜੀ ਕਹਿਣ ਲੱਗੇ ਕਿ ਇਸ ਸਰੀਰ ਨਾਲ ਸਬੰਧ ਰੱਖਣ ਵਾਲੇ ਸਬੰਧੀ ਵੀ ਹਨ। ਆਪਣਾ ਸਰੀਰ ਇਨ੍ਹਾਂ ਸਬੰਧੀਆਂ ਸਮੇਤ ਅਰਪਣ ਕਰ ਦੇ। ਉਸ ਨੇ ਆਪਣੇ ਰਿਸ਼ਤੇਦਾਰ, ਬੱਚੇ, ਪਤਨੀ, ਭਾਈ, ਮਾਮੇ, ਚਾਚੇ, ਤਾਥੇ, ਸਭ ਹੀ ਅਰਪਣ ਕਰ ਦਿਤੇ। ਆਪ ਨਿਰਸਬੰਧ ਹੋ ਕੇ ਸਾਮ੍ਝਣੇ ਪੂਰੀ ਸ਼ਰਧਾ ਨਾਲ ਬੈਠਾ ਹੈ। ਉਸ ਵੇਲੇ ਆਪ ਨੇ ਫੁਰਮਾਨ ਕੀਤਾ ਕਿ ਇੰਦ੍ਰਸੈਨ ਅਜੇ ਤੂੰ ਸਭ ਕੁਝ ਸਾਡੇ ਅਰਪਣ ਨਹੀਂ ਕੀਤਾ। ਤੇਰੇ ਪਾਸ ਅਜੇ ਮਨ ਹੈ, ਜੋ ਫੁਰਨੇ ਕਰ ਰਿਹਾ ਹੈ। ਇਹ ਸਾਰੇ ਫੁਰਨੇ ਕਰਨ ਵਾਲਾ ਮਨ ਵੀ ਅਸਾਨੂੰ ਦੇ ਦੇ। ਉਸ ਨੇ ਗਹੁ ਨਾਲ ਦੇਖਿਆ ਤਾਂ ਸਚਮੁਚ ਅੰਦਰੋਂ ਫੁਰਨੇ ਉਠ ਰਹੇ ਸਨ ਉਸ ਨੇ ਮਨ ਵੀ ਅਰਪਣ ਕਰ ਦਿਤਾ। ਮਹਾਰਾਜ ਜੀ ਕਹਿਣ ਲੱਗੇ, “ਹੁਣ ਸੌਚ ਤੇਰੇ ਕੋਲ ਬਾਕੀ ਕੀ ਰਹਿ ਗਿਆ।” ਉਸ ਨੇ ਕਿਹਾ ਕਿ ਮਹਾਰਾਜ! ਹੁਣ ਤਾਂ ਮੇਰੇ ਕੋਲ ਕੁਝ ਵੀ ਨਹੀਂ ਬਚਿਆ। ਮਹਾਰਾਜ ਜੀ ਨੇ ਫੇਰ ਕਿਹਾ ਕਿ ਤੇਰੇ ਅੰਦਰ ਵਿਚਾਰ ਚਲ ਰਹੀ ਹੈ ਕਿ ਇਹ ਕੰਮ ਮੈਂ ਨੇਕ ਕੀਤਾ ਹੈ, ਵਿਚਾਰ-ਅਵਿਚਾਰ ਕਰਨਾ ਬੁੱਧੀ ਦਾ ਧਰਮ ਹੈ। ਸੋ ਇਹ ਬੁੱਧੀ ਵੀ ਸਾਨੂੰ ਅਰਪਣ ਕਰ ਦੇ ਕਿਉਂਕਿ ਇਹ ਵੀ ਜੜ੍ਹ ਹੋਣ ਕਰਕੇ ਅਨਾਤਮ ਹੈ। ਉਸ ਤੋਂ ਪਿਛੋਂ ਮਹਾਰਾਜ ਜੀ ਨੇ ਕਿਹਾ ਕਿ ਹੁਣ ਤੇਰੇ ਪਾਸ ਕੀ ਬਚਦਾ ਹੈ? ਉਸ ਨੇ ਕਿਹਾ ਕਿ ਸੱਚੇ ਪਾਤਸ਼ਾਹ! ਹੁਣ ਤਾਂ ਮੇਰੇ ਪਾਸ ਕੁਝ ਵੀ ਨਹੀਂ ਬਚਦਾ। ਗੁਰੂ ਮਹਾਰਾਜ ਜੀ ਨੇ ਕਿਹਾ ਕਿ ਇੰਦ੍ਰਸੈਨ ਹੁਣ ਤੇਰਾ ਚਿੱਤ ਚਿਤਵਨਾ ਕਰ ਰਿਹਾ ਹੈ ਕਿ ਮੈਂ ਹੁਣ ਸਭ ਅਨਾਤਮ ਚੀਜ਼ਾਂ ਅਰਪਣ ਕਰ ਦਿਤੀਆਂ ਹਨ। ਇਹ ਚਿੱਤ ਜੜ੍ਹ ਹੈ, ਚਿਤਵਨਾ ਕਰਨਾ ਇਸ ਦਾ ਧਰਮ ਹੈ ਇਹ ਚਿੱਤ ਵੀ ਅਸਾਨੂੰ ਦੇ ਦੇ ਕਿਉਂਕਿ ਇਹ ਅਨਾਤਮ ਹੈ। ਉਸ ਤੋਂ ਪਿਛੋਂ ਗੁਰੂ ਮਹਾਰਾਜ ਜੀ ਨੇ ਕਿਹਾ ਕਿ ਹੁਣ ਦੇਖ ਤੇਰੇ ਅੰਦਰ ਕੀ ਬਚਿਆ ਹੋਇਆ ਹੈ? ਉਸ ਨੇ ਕਿਹਾ ਕਿ ਮਹਾਰਾਜ ਜੀ ਹੁਣ ਤਾਂ ਐਉਂ ਅਨੁਭਵ ਹੋ ਰਿਹਾ ਹੈ ਕਿ ‘ਮੈਂ’ ਹੀ ਬਚਿਆ ਹੋਇਆ ਹੈ। ਗੁਰੂ ਮਹਾਰਾਜ ਜੀ ਨੇ ਕਿਹਾ, ਇੰਦ੍ਰਸੈਨ ਇਹ ‘ਮੈਂ’ ਪ੍ਰਤੀਬਿੰਬ ਹੈ ਜਿਵੇਂ ਸੂਰਜ ਦਾ ਪ੍ਰਕਾਸ਼ ਜਾਂ ਚੰਦਰਮਾ ਦਾ ਪ੍ਰਕਾਸ਼ ਪਾਣੀ ਦੇ ਭਰੇ ਹੋਏ ਬਰਤਨਾਂ ਵਿਚ ਪੈਂਦਾ ਹੈ ਤਾਂ ਉਸ ਵਿਚੋਂ ਇਕੋ ਚੰਦਰਮਾ ਜਾਂ ਸੂਰਜ ਨਜ਼ਰ ਆਇਆ ਕਰਦਾ ਹੈ, ਉਹ ਸਤਿ ਨਹੀਂ ਹੈ ਕੇਵਲ ਪ੍ਰਤੀਬਿੰਬ ਹੈ। ਜਦੋਂ ਬਰਤਨ ਦਾ ਪਾਣੀ ਡੋਲ੍ਹੇ ਦੇਈਏ ਜਾਂ ਘੜਾ ਭੰਨ ਦੇਈਏ ਤਾਂ ਪ੍ਰਤੀਬਿੰਬ (ਪਰਛਾਵਾਂ) ਆਪਣੇ ਅਸਲੇ ਵਿਚ ਲੀਨ ਹੋ ਜਾਇਆ ਕਰਦਾ ਹੈ। ਸੋ ਇਹ ਜੋ ਤੈਨੂੰ ‘ਮੈਂ’ ਦੀ ਭਾਵਨਾ ਹੋ ਰਹੀ ਹੈ ਤੂੰ ਆਪਣੇ ਆਪ ਨੂੰ ਪ੍ਰਮ ਆਪੇ ਤੋਂ ਵਖਰਾ ਸਮਝ ਰਿਹਾ ਹੈਂ, ਤੈਨੂੰ ਨਿਜ ਆਪੇ ਦਾ ਅਨੁਭਵ ਹੈ ਰਿਹਾ ਹੈ ਉਹ ਇਨ੍ਹਾਂ ਨਿੱਜ ਉਪਾਧੀਆਂ ਕਰਕੇ ਹੈ ਜਿਨ੍ਹਾਂ ਵਿਚੋਂ ਆਖਰੀ ਆਪਣੀ ਹੋਂਦ ਪਰਛਾਵਾਂ ਨੂੰ ਸਤਿ ਕਰਕੇ ਮੰਨਣਾ ਹੈ। ਇਹ ਵੀ ਅਨਾਤਮ ਹੈ, ਇਹ ਵੀ ਅਸਾਨੂੰ ਦੇ ਦੇ। ਹੁਣ ਅੰਦਰਲੇ ਨੈਣਾਂ ਨਾਲ ਦੇਖ, ਇਕੋ ਹੀ ਪ੍ਰਮ ਜੋਤੀ ਪਰੀਪੂਰਨ ਹੈ ਜੋ ਸਾਰੀਆਂ ਘਟਾਂ ਦੇ ਅੰਦਰ ਪਰੀਪੂਰਨ ਹੈ, ਪਰ ਇਨ੍ਹਾਂ ਉਪਾਧੀਆਂ ਦੇ ਵਸ ਇਕ ਝੂਠੀ ਮਨੌਤ ਕਾਇਮ ਹੋ ਜਾਂਦੀ ਹੈ, ਇਹ ਹੀ ਕੂੜ ਦੀ ਪਾਲ ਹੈ, ਝੂਠੀ ਕੰਧ ਹੈ -

ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ

ਨਿਕਟਾਇਓ॥

ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ॥ ਪੰਨਾ

- 624

ਇਹ ਨਿੱਜ ਆਪੇ ਦਾ ਭਾਵ ਇਨ੍ਹਾਂ ਬੇਅੰਤ ਵਲਗਣਾਂ ਕਰਕੇ ਪਰੀਪੂਰਨ ਸਤਿ ਨਾਲੋਂ ਵਖਗਾ ਪ੍ਰਤੀਤ ਦੇਣ ਲਗ ਜਾਂਦਾ ਹੈ। ਜਦੋਂ ਸਭ ਕੁਝ ਗੁਰੂ ਨੂੰ ਅਰਪਣ ਕਰ ਦਿਤਾ ਤਾਂ ਜੋ ਸੋਸ਼ (ਬਾਕੀ) ਬਚਦਾ ਹੈ ਉਹ ਕੇਵਲ ਅਨੁਭਵ ਮਾਤਰ ਪ੍ਰਮ ਆਪਾ ਹੀ ਬਚਦਾ ਹੈ। ਸੋ ਇਹ ਤੇਰਾ ਸਤਿ, ਚਿਤ, ਅਨੰਦ ਸਰੂਪ ਆਤਮਾ, ਪ੍ਰਮਾਤਮਾ ਹੈ। ਆਪਣੇ ਸਰੂਪ ਨੂੰ ਪਹਿਚਾਣ। ਗੁਰੂ ਮਹਾਰਾਜ ਜੀ ਨੇ ਕ੍ਰਿਪਾ ਦਿਸ਼ਟੀ ਕੀਤੀ ਅਤੇ ਕਿਹਾ ਕਿ ਸਭ ਘਟਾਂ ਵਿਚ ਤੂੰ ਹੀ ਤੂੰ ਹੈ -

ਗੁਰਹਿ ਦਿਖਾਇਓ ਲੋਇਨਾ॥

**ਈਤਹਿ ਉਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ
ਮੌਹਿਨਾ॥ ਪੰਨਾ - 407**

ਇਥੋਂ ਪ੍ਰਭੂ ਆਪ ਹੀ ਆਪਣੀ ਖੇਲੁ ਚਲਾ ਰਿਹਾ ਹੈ -

**ਆਦਿ ਸਚੁ ਜੁਗਾਦਿ ਸਚੁ॥
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥
ਪੰਨਾ - 1**

ਉਹ ਸਚੁ ਆਪ ਹੀ ਆਪ ਅਨੇਕ ਰੂਪ ਧਾਰ ਕੇ ਇਕ ਤੋਂ ਅਨੇਕ ਹੋਇਆ ਹੈ। ਅਨੇਕ ਰੂਪ ਜੋ ਹਨ ਉਹ ਕੇਵਲ ਭਰਮ ਕਰਕੇ, ਮਿਥਿਆ ਦਿਸ਼ਟੀ ਕਰਕੇ, ਜਨਮਾਂ-ਜਨਮਾਂਤਰਾਂ ਦੇ ਸੰਸਕਾਰਾਂ ਦੇ ਅਧੀਨ ਬੇਅੰਤ ਕਿਸਮ ਦੀਆਂ ਮਨੌਤਾਂ ਬਣ ਜਾਣ ਕਰਕੇ ਇਕ ਤੋਂ ਅਨੇਕ ਦਿਸ਼ਟੀ ਆਉਂਦੇ ਹਨ। ਇਕ ਤੋਂ ਅਨੇਕ ਦੀ ਸੂਝ ਪੈਂਦੀ ਹੈ। ਇਹ ਸਾਰੀ ਸੂਝ ਮਿਥਿਆ ਹੈ। ਗੁਰੂ ਮਹਾਰਾਜ ਜੀ ਨੇ ਕ੍ਰਿਪਾ ਦਿਸ਼ਟੀ ਕੀਤੀ, ਇੰਦ੍ਰਸੈਨ ਦੀ ਅਫੁਰ ਅਵਸਥਾ ਵਿਚ ਸਮਾਧੀ ਲੱਗ ਗਈ। ਉਸ ਵੇਲੇ ਗੁਰੂ ਮਹਾਰਾਜ ਜੀ ਨੇ ਉਸਦੀ ਸੂਰਤ ਨੂੰ ਸੰਸਾਰੀ ਸੋਝੀ ਵਿਚ ਲਿਆਂਦਾ ਅਤੇ ਫਰਮਾਨ ਕੀਤਾ ਕਿ ਇੰਦ੍ਰਸੈਨ! ਤੂੰ ਆਪਣੇ ਅਸਲੀ ਸਰੂਪ ਨੂੰ ਦੇਖ ਲਿਆ ਹੈ, ਇਸ ਦਾ ਅਭਿਆਸ ਕਰ। ਆਤਮ ਚਿੰਤਨ ਕਰ, ਇਹ ਅਨਾਤਮ ਅਸੀਂ ਤੈਨੂੰ ਵਾਪਸ ਦਿੰਦੇ ਹਾਂ। ਆਪਣਾ ਜੀਵਨ ਗੁਰੂ ਉਦੇਸ਼ਾਂ ਦੇ ਮੁਤਾਬਿਕ ਬਣਾ ਕੇ ਹੁਕਮ ਅਨੁਸਾਰ ਸੰਸਾਰ ਵਿਚ ਵਿਚਰ। ਇਸ ਤਰ੍ਹਾਂ ਨਾਲ ਤੂੰ ਇਨ੍ਹਾਂ ਕਰਮ ਇੰਦਰਿਆਂ, ਗਿਆਨ ਇੰਦਰਿਆਂ ਨੂੰ ਸ਼ੁਭ ਕਰਮਾਂ ਵਿਚ ਲਾ ਕੇ ਸਫਲ ਕਰ, ਨੇਤਰਾਂ ਦੇ ਨਾਲ ਸਤਿਪੁਰਸ਼ਾਂ ਦੇ ਦਰਸ਼ਨ ਕਰਨੇ, ਕੰਨਾਂ ਦੇ ਨਾਲ ਸਤਿਪੁਰਸ਼ਾਂ ਦੀ ਬਾਣੀ ਸ੍ਰਵਣ ਕਰਨੀ ਅਤੇ ਰਸਨਾ ਦੇ ਨਾਲ ਨਾਮ ਰਸ ਅਨੁਭਵ ਕਰਨਾ ਅਤੇ ਪ੍ਰਭੂ ਦਾ ਜਸ ਕਰਨਾ; ਹੱਥਾਂ, ਪੈਰਾਂ ਨਾਲ ਸੇਵਾ ਕਰਨੀ ਅਤੇ ਮਸਤਕ ਦੇ ਨਾਲ ਸਤਿਪੁਰਸ਼ਾਂ ਦੇ ਚਰਨ ਪਰਸਣੇ, ਨਿਰ ਅਭਿਮਾਨ ਰਹਿ ਕੇ ਸਾਰੇ ਕਰਮ ਗੁਰੂ ਨੂੰ ਸੌਂਪ ਕੇ ਆਪ ਸੰਸਾਰ ਵਿਚ ਅਲੇਪ ਰਹਿਣਾ। ਇਸ ਤਰ੍ਹਾਂ ਨਾਲ ਗੁਰੂ ਮਹਾਰਾਜ ਜੀ ਨੇ ਆਪਣੀ ਅਪਾਰ ਕ੍ਰਿਪਾ ਦੇ ਸਦਕੇ ਆਤਮ ਸ਼ਾਖਸ਼ਾਤ ਕਰਾ ਦਿਤਾ। ਗੁਰੂ ਮਹਾਰਾਜ ਜੀ ਨੇ ਬਚਨ ਕੀਤਾ ਕਿ ਇਹ ਜੋ ਅਨੁਭਵ ਭਾਈ ਇੰਦ੍ਰਸੈਨ ਤੂੰ ਪ੍ਰਾਪਤ ਕੀਤਾ ਹੈ ਅਤੇ ਤੇਰੇ ਸਾਥੀ ਝੰਡੇ ਬਾਢੀ ਨੇ ਭਗਤੀ ਸਹਿਤ ਗਿਆਨ ਵਿਚ ਪੁੱਜ ਕੇ ਪ੍ਰਾਪਤ ਕੀਤਾ ਹੈ

ਇਨ੍ਹਾਂ ਵਿਚੋਂ ਸੰਸਾਰ ਲਈ ਇਕੱਲਾ ਗਿਆਨ ਅੰਧਕਾਰ ਪੈਦਾ ਕਰਦਾ ਹੈ, ਇਸ ਵਿਚ ਨਿੱਜੀ ਆਪਾ ਸਰਬ ਆਪੇ ਦੀ ਗੀਸ ਕਰਦਾ ਹੈ ਅਤੇ ਮੈਂ ਹੀ ਪੜ੍ਹੂ ਹਾਂ, ਮੈਂ ਹੀ ਸਤਿ ਹਾਂ ਇਹ ਭਾਵਨਾ ਇਸ ਦੇ ਨਿੱਜ ਦੀ ਲੀਨਤਾ ਸਮਸੱਤ ਵਿਚ ਨਾ ਹੋਣ ਕਰਕੇ ਉਹ ਗਲਤੀ ਖਾ ਜਾਂਦਾ ਹੈ। ਇਥੇ ਮਾਇਆ ਉਸ ਨੂੰ ਫਸਾ ਲੈਂਦੀ ਹੈ ਪਰ ਭਗਤੀ, ਇਸਤੀ ਰੂਪ ਹੋਣ ਕਰਕੇ ਇਸਤੀ ਰੂਪੀ ਮਾਇਆ ਦਾ ਉਸ ਉਪਰ ਬਲ ਨਹੀਂ ਪੈਂਦਾ। ਉਹ ਉਪਾਸ਼ਨਾ ਦੇ ਰਾਹੀਂ ਸਤਿਪੁਰਸ਼ਾਂ ਤੋਂ ਸੇਧ ਲੈਂਦਾ ਹੋਇਆ ਨਿਰਵਿਘਨਤਾ ਸਹਿਤ ਆਪਣੇ ਪ੍ਰਮ ਆਪੇ ਵਿਚ ਲੀਨਤਾ ਪ੍ਰਾਪਤ ਕਰਕੇ ਆਪਣੀ ਹਉਂ ਦਾ ਪੂਰੀ ਤਰ੍ਹਾਂ ਨਾਸ਼ ਕਰ ਲੈਂਦਾ ਹੈ।

ਭਾਈ ਤਿਲੋਕਾ ਜੀ ਨੇ ਰਾਜਕੁਮਾਰੀ ਨੂੰ ਅਨੇਕਾਂ ਉਦਾਹਰਣਾਂ ਦੇ ਕੇ ਸਮਝਾਉਣ ਦਾ ਜਤਨ ਕੀਤਾ ਪਰ ਕਿਉਂਕਿ ਉਸ ਦੇ ਅੰਤਸ਼ਕਰਣ ਅੰਦਰ ਅਜੇ ਮਲ, ਵਿਖਸ਼ੇਪਤਾ, ਆਵਰਣ ਹੋਣ ਕਰਕੇ ਉਸ ਦੀ ਸੋਝੀ ਇਨ੍ਹਾਂ ਬਚਨਾਂ ਨੂੰ ਨਹੀਂ ਫੜ ਰਹੀ ਸੀ। ਉਸ ਨੇ ਬਹੁਤ ਕੋਸ਼ਿਸ਼ ਕੀਤੀ, ਬਹੁਤ ਸੋਚ-ਸੋਚ ਕੇ ਨਿਰਨਾ ਲੈ ਰਹੀ ਸੀ ਪਰ ਉਸ ਦੀ ਸੁਝ ਸਮਸੱਤ ਵਿਚ ਲੀਨ ਨਾ ਹੋ ਸਕੀ। ਕਿਉਂਕਿ ਜਦੋਂ ਤਕ ਅੰਤਰਸ਼ਕਰਣ ਵਿੱਚ ਮੌਲ, ਵਿਖਸ਼ੇਪਤਾ, ਆਵਰਣ ਦਾ ਪਰਦਾ ਪਿਆ ਹੋਵੇ ਉਤਨੀ ਦੇਰ ਤਕ ਰੋਸ਼ਨੀ ਨਹੀਂ ਹੋਇਆ ਕਰਦੀ। ਜਿਵੇਂ ਕਿਸੇ ਦੇ ਮੌਤੀਆ ਬਿੰਦ ਅੱਖਾਂ ਵਿਚ ਆਉਣ ਕਰਕੇ ਉਹ ਕੇਵਲ ਕਹਿਣ ਨਾਲ, ਕਿ ਹਰ ਥਾਂ ਉਤੇ ਪ੍ਰਕਾਸ਼ ਹੀ ਪ੍ਰਕਾਸ਼ ਦਿਸਦਾ ਹੈ, ਨਹੀਂ ਹੋਣਾ। ਉਹ ਕਿਸੀ ਤਰ੍ਹਾਂ ਵੀ ਪ੍ਰਕਾਸ਼ ਨੂੰ ਦੇਖਣ ਦੇ ਸਮਰੱਥ ਨਹੀਂ ਹੈ, ਕਿਉਂਕਿ ਪ੍ਰਕਾਸ਼ ਉਸ ਨੂੰ ਦਿਖਾਈ ਨਹੀਂ ਦੇ ਰਿਹਾ। ਨਾ ਹੀ ਨੇਤਰਾਂ ਵਿਚ ਪੈਦਾ ਹੋਇਆ ਅੰਧਕਾਰ ਢੂਰ ਹੋ ਸਕਦਾ ਹੈ ਜਦੋਂ ਤਕ ਕੋਈ ਨੇਤਰਾਂ ਦਾ ਮਾਹਰ ਡਾ. ਮੌਤੀਆ ਬਿੰਦ ਨੂੰ ਢੂਰ ਕਰਕੇ ਉਨ੍ਹਾਂ ਅੱਖਾਂ ਵਿਚ lens (ਦੇਖਣ ਵਾਲੇ ਸੀਸੇ) ਫਿੱਟ ਨਹੀਂ ਕਰ ਦਿੰਦਾ, ਉਸ ਨੂੰ ਰੋਸ਼ਨੀ ਦਾ ਅਨੁਭਵ ਹੋ ਹੀ ਨਹੀਂ ਸਕਿਆ ਕਰਦਾ। ਭਾਈ ਤਿਲੋਕਾ ਜੀ ਨੇ ਸੋਚਿਆ ਕਿ ਇਸ ਨੇ ਸਤਿ ਬਾਰੇ ਸਭ ਕੁਝ ਸੁਣ ਲਿਆ ਅਤੇ ਇਸ ਦੇ ਅੰਦਰ ਜਗਿਆਸਾ ਵੀ ਉਤਪੰਨ ਹੋ ਗਈ ਪਰ ਇਸ ਦੇ ਅੰਦਰ ਅਦੂੰਤ ਦੇ ਅੰਧਕਾਰ ਨੂੰ ਢੂਰ ਕਰਨ ਲਈ ਸਤਿਗੁਰੂ ਦੀ ਮਿਹਰ ਦੀ ਲੋੜ ਹੈ। ਉਸ ਨੇ ਆਤਮਾ ਦੀ ਜਾਣ ਪਛਾਣ ਕਰਾਉਣ ਤੇ ਜ਼ੋਰ ਦੇਣ ਨਾਲੋਂ ਸਾਧਨ ਉਪਰ ਜ਼ੋਰ ਦੇਣ ਦਾ ਫੁਰਨਾ ਕੀਤਾ।

ਹੁਣ ਸਮਾਂ ਇਜਾਜ਼ਤ ਨਹੀਂ ਦਿੰਦਾ ਕਿਉਂਕਿ ਕਾਫੀ ਸਮਾਂ ਹੋ ਚੁਕਿਆ ਹੈ। ਸਤਿਸੰਗ ਕਰਦਿਆਂ ਆਪ ਨੂੰ ਤਿੰਨ ਘੰਟੇ ਬੀਤ ਚੁੱਕੇ ਹਨ ਸੋ ਅੱਜ ਆਪਣੀ ਵਿਚਾਰ ਇਥੇ ਹੀ ਸਮਾਪਤ ਕਰਦੇ ਹਾਂ। ਗੁਰੂ ਮਹਾਰਾਜ ਜੀ ਨੇ ਚਾਹਿਆ ਤਾਂ ਅਗਲੇ ਹਫ਼ਤੇ ਇਸ ਤੋਂ ਅਗੇ ਯਥਾਸ਼ਕਤ ਲੋੜ ਮੁਤਾਬਿਕ ਵਿਚਾਰ ਕੀਤੀ ਜਾਵੇਗੀ।

ਅਨੰਦ ਸਾਹਿਬ

ਗੁਰ ਸਤੋਤਰ

ਨਾਮ ਉਚਾਰਨ

ਅਰਦਾਸ

4

ਕਿਵੇਂ ਸਚਿਆਰਾ ਹੋਈਐ ?

ਸਾਨ ।
 ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥
 ਡੌਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥
 ਪੰਨਾ - 256
 ਛਿਰਤ ਛਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥
 ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥ ਪੰਨਾ
 - 289
 ਸਗਲ ਦੂਆਰ ਕਉ ਛਾਡਿਕੈ ਗਹਿਓ ਤੁਹਾਰੋ ਦੂਆਰ ॥
 ਬਾਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥
 ਧਾਰਨਾ - ਮੁੱਲ ਖਰੀਦੀ ਲਾਲਾ ਗੌਲਾ,
 ਮੇਰਾ ਨਾਉ ਸੁਭਾਗਾ ਜੀ - 2, 2.
 ਮੇਰਾ ਨਾਉ ਸੁਭਾਗਾ ਜੀ - 2
 ਮੁੱਲ ਖਰੀਦੀ ਲਾਲਾ ਗੌਲਾ ।
 ਮੁਲ ਖਰੀਦੀ ਲਾਲਾ ਗੌਲਾ ਮੇਰਾ ਨਾਉ ਸੁਭਾਗਾ ॥
 ਗੁਰ ਕੀ ਬਚਨੀ ਹਾਟ ਬਿਕਾਨਾ ਜਿਤੁ ਲਾਇਆ ਤਿਤੁ
 ਲਾਗਾ ॥
 ਤੇਰੇ ਲਾਲੇ ਕਿਆ ਚਤੁਰਾਈ ॥
 ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥
 ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ
 ਜਾਇਆ ॥
 ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ
 ਰਾਇਆ ॥
 ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ
 ਜਾਉ ॥
 ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥
 ਲੁਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥
 ਆਦਿ ਜੁਗਾਦਿ ਦਇਆ ਪਤਿ ਦਾਤਾ ਤੁਧੁ ਵਿਣੁ

ਮੁਕਤਿ ਨ ਪਾਈ॥

ਪੰਨਾ - 991

**ਧਾਰਨਾ - ਲਾਲਾ ਗੋਲਾ, ਲਾਲਾ ਗੋਲਾ, ਲਾਲਾ ਗੋਲਾ ਜੀ,
ਆਪਣੇ ਸਾਹਿਬ ਦਾ ਮੈਂ ਲਾਲਾ ਗੋਲਾ ਜੀ-
2, 2.**

**ਧਾਰਨਾ - ਜੀਵ ਇਕ ਤੇ ਸ਼ਿਕਾਰੀ ਬਹੁਤੇ ,
ਇਕੋ ਤੇਰੀ ਆਸ ਮਾਲਕਾ - 2, 2.
ਮੇਰੇ ਪਿਆਰੇ, ਇਕੋ ਤੇਰੀ ਆਸ ਮਾਲਕਾ-2.
ਜੀਵ ਇਕ ਤੇ ਸ਼ਿਕਾਰੀ
ਬਹੁਤੇ.....।**

**ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥
ਲਾਖੁ ਅਹੇਗੀ ਈਕੁ ਜੀਉ ਕੇਤਾ ਬੰਚਉ ਕਾਲੁ ॥**

ਪੰਨਾ - 1363

ਸਾਧਸੰਗਤ ਜੀ! ਅੱਜ ਆਪ ਗੁਰੂ ਮਹਾਰਾਜ ਦੀ ਪ੍ਰੇਰਨਾ ਦੇ ਸਦਕੇ, ਬਹੁਤ ਦੂਰ-ਦਰਾਜ ਤੋਂ ਆ ਕੇ ਸੰਗਤ ਵਿਚ ਸਸ਼ੋਭਤ ਹੋ ਰਹੇ ਹੋਂ, ਜਿਨ੍ਹਾਂ ਪ੍ਰੇਮੀਆਂ ਨੇ ਤਿੰਨ ਦੀਵਾਨ ਸੁਣੇ ਹਨ ਉਨ੍ਹਾਂ ਨੇ ਬਹੁਤ ਕੁਝ ਸਮਝਣ ਦਾ ਜਤਨ ਕੀਤਾ ਹੈ, ਸੰਖੇਪ ਵਿਚ ਮੈਂ ਫੇਰ ਦੁਹਰਾਉਂਦਾ ਹਾਂ ਤਾਂ ਕਿ ਜੋ ਅੱਜ ਨਵੀਆਂ ਆਈਆਂ ਹੋਈਆਂ ਸੰਗਤਾਂ ਦਾ ਠਾਠਾਂ ਮਾਰਦਾ ਸਮੁੰਦਰ ਨਜ਼ਰੀ ਪੈ ਰਿਹਾ ਹੈ ਉਨ੍ਹਾਂ ਨੂੰ ਵੀ ਕੁਝ ਪਤਾ ਲਗ ਸਕੇ। ਇਸ ਜੀਵ ਦੇ ਸਾਮੁਣੇ ਇਕ ਬਹੁਤ ਵੱਡਾ ਪ੍ਰੋਗਰਾਮ ਹੈ, ਜੋ ਇਸ ਨੇ ਇਸੇ ਜਨਮ ਵਿਚ ਪੂਰਾ ਕਰਨਾ ਹੈ ਉਹ ਸੰਖੇਪ ਵਿਚ ਇਸ ਤਰ੍ਹਾਂ ਹੈ ਕਿ ਇਹ ਜੀਵ ਹਉਮੈ ਦੇ ਵਸ ਹੋ ਕੇ ਵਾਹਿਗੁਰੂ ਨਾਲੋਂ ਵਿਛੜ ਚੁਕਿਆ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਆ! ਤੂੰ ਸੋਚ ਤਾਂ ਸਹੀ ਤੇਰਾ ਸਫਰ ਕਦੋਂ ਸ਼ੁਰੂ ਹੋਇਆ ਅਤੇ ਤੂੰ ਕਿੰਨੀ ਦੇਰ ਤੋਂ ਇਸ ਸਫਰ ਤੇ ਪਿਆ ਤੁਰਿਆ ਜਾ ਰਿਹਾ ਹੈ -

**ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ॥
ਏਤੀ ਨ ਜਾਨਉ ਕੇਤੀਕ ਮੁਦਰਿ ਚਲਤੇ ਖਬਰਿ ਨ
ਪਾਇਓ॥**

ਪੰਨਾ - 999

ਅੱਗੇ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਵਾਹਿਗੁਰੂ ਜੀ ਨੇ ਆਪਣੀ ਮੌਜੂਦਾ ਵਿਚ ਹੀ ਇਹ ਰਚਨ ਰਚਿਆ ਹੈ ਉਹ ਆਦਿ ਵਿਚ ਸਚ ਸਨ ਅਤੇ ਜਦੋਂ time & space ਕਾਲ ਅਤੇ ਵਸਤੂ ਸ਼ੁਰੂ ਹੋਈ ਉਸ ਵੇਲੇ ਵੀ ਆਪ ਹੀ ਸੀ, ਹੁਣ ਵੀ ਉਹ ਆਪ ਹੀ ਹਨ ਜਿਸ ਤਰ੍ਹਾਂ ਕਿ -

**ਜੋ ਦੀਸੈ ਸੋ ਤੇਰਾ ਰੂਪੁ॥
ਗੁਣ ਨਿਧਾਨ ਗੋਵਿੰਦ ਅਨੂਪੁ॥**

ਪੰਨਾ - 724

ਜਦੋਂ ਇਸ ਸੰਸਾਰ ਵਿਚ ਕੁਝ ਵੀ ਨਹੀਂ ਹੋਵੇਗਾ ਉਸ ਵੇਲੇ ਵੀ ਉਹ ਆਪ

ਹੀ ਹੋਣਗੇ। ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝੋ ਕਿ ਵਾਹਿਗੁਰੂ ਜੀ ਨੇ ਆਪਣੇ ਆਪ ਤੋਂ ਪਸਾਰਾ ਕੀਤਾ ਅਤੇ ਆਪ ਹੀ ਸਰਗੁਣ ਤੇ ਨਿਰਗੁਣ ਦੋ ਰੂਪਾਂ ਵਿਚ ਵਿਦਮਾਨ ਹਨ। ਜੋ ਕੁਝ ਦਿਸਦਾ ਹੈ ਇਹ ਵੀ ਕੋਈ ਹੋਰ ਚੀਜ਼ ਨਹੀਂ ਹੈ ਪਰ ਅਕਾਲ ਪੁਰਖ ਜੀ ਨੇ ਇਸ ਖੇਲ੍ਹ ਨੂੰ ਖੇਲ੍ਹਣ ਲਈ ਹਉਮੈ ਤੱਤ ਦੀ ਰਚਨਾ ਰਚੀ ਅਤੇ ਉਹ ਹਉਮੈ ਤੱਤ ਸਾਰੇ ਸਜੀਵ ਜੀਵਾਂ ਦੇ ਨਾਲ ਚੰਬੇੜ ਦਿਤਾ -

**ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ
ਪਾਈ ॥
ਜਨਮ ਮਰਣ ਉਸਹੀ ਕਉ ਹੈ ਰੇ ਓਹਾ ਆਵੈ ਜਾਈ ॥**

ਪੰਨਾ - 999

ਕਿੰਨਾ ਸਮਾਂ ਲੰਘ ਗਿਆ ਇਸ ਜੀਵ ਨੂੰ, ਹੁਣ ਗੁਰੂ ਮਹਾਰਾਜ ਜੀ ਅਸਾਨੂੰ ਸਮਝਾਉਂਦੇ ਹਨ ਕਿ ਹੁਣ ਤੂੰ ਮਾਨਸ ਜਨਮ ਵਿਚ ਮਿਲੀ ਵਾਰੀ ਨੂੰ ਪੂਰੀ ਤਰ੍ਹਾਂ ਸਮਝ ਅਤੇ ਵਾਹਿਗੁਰੂ ਜੀ ਨਾਲ ਯਾਦ ਰਾਹੀਂ ਜੁੜ ਕੇ ਆਪਣਾ ਸਫਰ ਖਤਮ ਕਰਕੇ, ਪਰਮ ਪਦ ਦੀ ਪ੍ਰਾਪਤੀ ਕਰਕੇ ਸਦਾ ਲਈ ਸਤਿ ਚਿਤ ਅਨੰਦ ਦੀ ਅਵਸਥਾ ਪ੍ਰਾਪਤ ਕਰਕੇ ਪਰਮ ਸੁੱਖ ਮਾਣ, ਫੁਰਮਾਨ ਹੈ -

**ਛਿਰਤ ਛਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥
ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀਂ ॥**

ਪੰਨਾ - 632

ਬਹੁਤ ਜੁਗਾਂ ਦੇ ਜੁਗ ਲੰਘ ਗਏ। ਇਹ ਜੀਵ ਜੁਗਾਂ-ਜੁਗਾਂਤਰਾਂ ਤੋਂ ਘੁੰਮਦਾ ਫਿਰ ਰਿਹਾ ਹੈ ਕੋਈ ਪੱਕਾ ਟਿਕਾਣਾ ਨਹੀਂ ਇਸ ਨੂੰ ਮਿਲ ਰਿਹਾ। ਇਕ ਸਰੀਰ ਵਿਚੋਂ ਮਰ ਜਾਂਦਾ ਹੈ ਹਉਮੈ ਵਿਚ ਕੀਤੇ ਕਰਮਾਂ ਦੀ ਗੱਠੜੀ ਆਪਣੇ ਸਿਰ ਤੇ ਚੁੱਕ ਕੇ ਲੈ ਜਾਂਦਾ ਹੈ ਅਤੇ ਉਹ ਕਰਮ ਭੋਗਣ ਲਈ ਫੇਰ ਜਨਮ ਲੈਂਦਾ ਹੈ। ਹਰ ਵਾਰੀ ਦੁਖ ਭੋਗਦਾ ਹੈ। ਨਾ ਹੀ ਕਰਮਾਂ ਦਾ ਗੋੜ ਖਤਮ ਹੁੰਦਾ ਹੈ, ਨਾ ਆਉਣਾ ਜਾਣਾ ਖਤਮ ਹੁੰਦਾ ਹੈ। ਕਰਮ ਭੁਗਤਣ ਵਾਸਤੇ ਆਉਂਦਾ ਹੈ, ਭੁਗਤਣ ਵਾਲੇ ਕਰਮਾਂ ਨੂੰ ਪ੍ਰਾਲਬਧ ਕਰਮ ਆਖਿਆ ਜਾਂਦਾ ਹੈ ਇਸ ਸਰੀਰ ਵਿਚ ਜੋ ਫੇਰ ਕਰਮ ਕਰਦਾ ਹੈ ਉਸ ਨੂੰ ਕ੍ਰਿਆਮਾਨ ਕਰਮ ਆਖਦੇ ਹਨ, ਉਹ ਇਸ ਦੇ ਸੰਚਿਤ ਕਰਮਾਂ ਦੇ ਭੰਡਾਰ ਨੂੰ ਭਰਪੂਰ ਕਰਦੇ ਜਾਂਦੇ ਹਨ। ਕਰਮਾਂ ਦੇ ਅਧੀਨ ਇਸ ਨੂੰ ਬੇਅੰਤ ਕਿਸਮ ਦੀਆਂ ਵਾਸ਼ਨਾਵਾਂ ਉਠਦੀਆਂ ਹਨ, ਵਾਸ਼ਨਾਵਾਂ ਦਾ ਬੰਨ੍ਹਿਆ ਕ੍ਰੋੜਾਂ, ਅਰਬਾਂ, ਖਰਬਾਂ ਸਾਲਾਂ ਤੋਂ ਘੁੰਮਦਾ ਫਿਰਦਾ ਹੈ ਕਈ ਵਾਰੀ ਇਹ ਹੇਠਲੀਆਂ ਜੂਨਾਂ ਵਿਚ ਚਲਿਆ ਜਾਂਦਾ ਹੈ। ਕਈ ਵਾਰੀ ਸਵਰਗ ਲੋਕਾ ਦਾ ਅਨੰਦ ਭੋਗਦਾ ਹੈ, ਕਈ ਵਾਰੀ ਫਕੀਰੀ ਕਰਦਾ ਹੈ, ਕਈ ਵਾਰ ਪੰਡਤ ਹੋ ਕੇ ਲੋਕਾਂ ਨੂੰ ਮਤ ਦਿੰਦਾ ਹੈ, ਕਈ ਵਾਰੀ ਮਹਾਂ ਪਾਪੀ ਹੋ ਕੇ ਲੋਕਾਂ ਨੂੰ ਦੁਖੀ ਕਰਦਾ ਹੈ। ਸੋ ਇਹ ਲੰਮਾ ਇਤਿਹਾਸ ਹੈ ਹਰ ਜੀਵ ਦਾ।

ਕਈ ਜਨਮ ਸੈਲ ਗਿਰਿ ਕਰਿਆ ॥

ਪੰਨਾ

- 176

ਪੱਥਰ ਬਣ ਗਿਆ, ਪੱਥਰ ਦੀ ਕਿੰਨੀ ਉਮਰ ਹੁੰਦੀ ਹੈ ਕਈ ਹਜ਼ਾਰਾਂ
ਸਾਲ ਲੰਘ ਜਾਣੇ ਨੇ, ਕਈ ਵਾਰੀ ਨਾਗਾਂ ਦੀ ਜੂਨੀ ਵਿਚ ਪੈਂਦਾ ਹੈ,
ਨਾਗਾਂ ਦੀ ਉਮਰ ਕ੍ਰੋੜਾਂ ਸਾਲ ਦਸਦੇ ਹਨ। ਇਕ ਅੰਦਾਜ਼ੇ ਦੇ ਮੁਤਾਬਿਕ
ਤਕਰੀਬਨ 8-9 ਕਰੋੜ ਸਾਲ ਇਕ ਚੱਕਰ ਕੱਟਣ ਨੂੰ ਲਗਦੇ ਹਨ। ਇਸੇ
ਤਰ੍ਹਾਂ ਦਰਖਤ ਬਣ ਜਾਂਦਾ ਹੈ -

**ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥
ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥**

ਪੰਨਾ - 156

ਸੋ ਸਾਡੇ ਅਨੁਮਾਨ ਦੇ ਮੁਤਾਬਿਕ ਜੇ 10 ਸਾਲ ਦੀ ਅੰਸਤ ਉਮਰ
ਹਰ ਜੂਨ ਦੀ ਹੋਵੇ ਤਾਂ 8 ਕਰੋੜ 40 ਲੱਖ ਸਾਲ ਇਕ ਚੱਕਰ ਨੂੰ ਲਗ
ਜਾਂਦੇ ਹਨ। ਇਹੋ ਜਿਹਾ ਚੱਕਰ ਹਉਮੈ ਦੇ ਤੱਤ ਨੇ ਇਸ ਜੀਵ ਦੇ ਗਲ
ਪਾਇਆ ਹੈ ਕਿ ਇਸ ਨੂੰ 84 ਲੱਖ ਜੂਨਾਂ ਦੇ ਚੱਕਰ ਵਿਚੋਂ ਨਿਕਲ ਕੇ
ਮਨੁੱਖ ਜੂਨੀ ਪ੍ਰਾਪਤ ਕਰਨੀ ਅਤੇ ਮਨੁੱਖ ਜੂਨੀ ਵਿਚ ਕਰਮ, ਉਪਾਸਨਾ,
ਗਿਆਨ ਰਾਹੀਂ ਆਪਣੇ ਅੰਤਿਮ ਧੋਅ ਦੀ ਪ੍ਰਾਪਤੀ ਕਰਨੀ, ਇਸ ਮਾਨਸ
ਜਨਮ ਵਿਚ ਹੀ ਹੋ ਸਕਦੀ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ
ਕਿ ਇਸ ਜੀਵ ਨੂੰ ਬੰਧਨਾਂ ਵਿਚ ਬੰਧਨ ਵਾਲੇ ਸ਼ਿਕਾਰੀ ਬਹੁਤ ਹੀ ਹਨ,
ਜਿਨ੍ਹਾਂ ਬਾਰੇ ਵੇਰਵੇ ਸਹਿਤ ਪਹਿਲੇ ਦੀਵਾਨਾਂ ਵਿਚ ਬੇਨਤੀ ਕੀਤੀ ਜਾ ਚੁਕੀ
ਹੈ। ਬਾਣੀ ਵਿਚ ਫੁਰਮਾਨ ਆਉਂਦਾ ਹੈ ਕਿ ਇਹ ਜੀਵ ਜਿਹੜਾ ਹੈ ਇਹ
ਆਪਣੀ ਤਾਕਤ ਨਾਲ ਕਾਮ, ਕ੍ਰਿਧ, ਲੋਭ, ਮੌਹ, ਅਹੰਕਾਰ ਆਦਿ
ਸ਼ਿਕਾਰੀਆਂ ਤੋਂ ਨਹੀਂ ਬਚ ਸਕਦਾ, ਇਹ ਤਾਂ ਇਕ ਵਾਹਿਗੁਰੂ ਜੀ ਦੀ ਆਸ
ਹੈ ਕਿ ਉਹ ਕ੍ਰਿਪਾ ਕਰਨ ਆਪਣੀ ਰਹਿਮਤ ਕਰਕੇ ਸਮਰੱਥ ਗੁਰ ਦਾ ਮਿਲਾਪ
ਕਰਾ ਦੇਣ ਜਿਸ ਦੀ ਮਦਦ ਨਾਲ ਇਹ ਹਰਨਾ ਦੁਬਲਾ ਚਿੱਕੜ ਵਿਚੋਂ
ਨਿਕਲ ਸਕੇ -

**ਕਬੀਰ ਹਰਨਾ ਦੁਬਲਾ ਇਹੁ ਹਰੀਆਰਾ ਤਾਲੁ ॥
ਲਾਖੁ ਅਹੋਗੀ ਈਕੁ ਜੀਉ ਕੇਤਾ ਬੰਚਉ ਕਾਲੁ ॥**

ਪੰਨਾ - 1363

ਇਹ ਜੀਵ ਦੁਬਲਾ (ਕਮਜ਼ੋਰ) ਹੋਣ ਕਰਕੇ ਕਿਸੇ ਸ਼ਿਕਾਰੀ ਦਾ ਵੀ
ਮੁਕਾਬਲਾ ਨਹੀਂ ਕਰ ਸਕਦਾ, ਇਹ ਨੂੰ ਸਾਰੇ ਸ਼ਿਕਾਰੀ ਹੀ ਦੱਬ ਲੈਂਦੇ ਹਨ।
ਜੇ ਇਕ-ਇਕ ਦੀ ਗੱਲ ਕਰੀਏ ਤਾਂ ਕਿੱਡੇ-ਕਿੱਡੇ ਸ਼ਿਕਾਰੀ ਨੇ। ਇਕ-ਇਕ
ਦੀ ਗੱਲ ਹੀ ਤੁਸੀਂ ਲੈ ਲਓ, ਤਾਂ ਵੀ ਹੈਰਾਨ ਹੋ ਜਾਈਦਾ ਹੈ ਕਿ ਐਨੀ
ਤਾਕਤ ਦੇ ਮਾਲਕ ਇਹ ਸ਼ਿਕਾਰੀ ਹਨ। ਇਨ੍ਹਾਂ ਦੇ ਮੁਕਾਬਲੇ ਉਪਰ ਇਹ
ਜੀਵ ਕੀ ਕਰ ਸਕਦਾ ਹੈ, ਜੀਵ ਕੀ ਕਰੇਗਾ ਵਿਚਾਰਾ। ਤਾਂ ਫੇਰ ਇਹਦਾ
ਮਤਲਬ ਹੈ ਕਿ ਜੀਵ ਤਾਂ ਇਨ੍ਹਾਂ ਦੇ ਸਾਮ੍ਰਾਣੇ ਕੁਝ ਵੀ ਨਹੀਂ ਕਰ ਸਕਦਾ।
ਇਸ ਗੱਲ ਨੂੰ ਸਮਝੋ। ਬਹੁਤ ਹੀ ਬਲੀ ਪੰਜ ਚੌਰ - ਕਾਮ, ਕ੍ਰਿਧ, ਲੋਭ,
ਮੌਹ, ਅਹੰਕਾਰ ਇਸਨੂੰ ਘੇਰ ਕੇ ਰਖਦੇ ਹਨ। ਇਕੱਲੇ ਕਾਮ ਦੀ ਹੀ ਤਾਕਤ
ਜੇ ਅਸੀਂ ਦੇਖੀਏ। ਜਦੋਂ ਅਸੀਂ ਪੂਰਬਲੀਆਂ ਕਥਾਵਾਂ ਪੜ੍ਹਦੇ ਹਾਂ ਤਾਂ ਪਤਾ

ਲਗਦਾ ਹੈ ਕਿ ਮਹਾਰਿਸ਼ੀ, ਦੇਵਤੇ, ਤਿੰਨ ਮੁੱਖ ਦੇਵਤਾ, ਬ੍ਰਹਮਾ ਜੀ ਆਦਿ ਕਿਸ ਤਰ੍ਹਾਂ ਇਨ੍ਹਾਂ ਦੇ ਕਾਬੂ ਆਏ। ਅੱਜ ਜੋ ਆਪਾਂ ਗੱਲ ਕਰ ਸਕਦੇ ਹਾਂ ਉਹ ਪੁਰਾਣੀਆਂ ਲਿਖੀਆਂ ਹੋਈਆਂ ਪੁਸਤਕਾਂ ਦੇ ਆਧਾਰ ਤੇ ਹੀ ਕਰ ਸਕਦੇ ਹਾਂ। ਉਨ੍ਹਾਂ ਵਿਚ ਇਸ ਤਰ੍ਹਾਂ ਆਉਂਦਾ ਹੈ ਕਿ ਬ੍ਰਹਮਾ ਜੀ ਦੀ ਲੜਕੀ ਬਹੁਤ ਹੀ ਸੁੰਦਰ ਰੂਪ ਵਿਚ ਸਭਾ ਵਿਚ ਆਈ, ਬ੍ਰਹਮਾ ਨੇ ਆਪਣੀ ਲੜਕੀ ਨੂੰ ਦੇਖਿਆ ਤਾਂ ਉਹ ਮੌਹਿਤ ਹੋ ਗਿਆ। ਉਹ ਲੜਕੀ ਬ੍ਰਹਮਾ ਜੀ ਦੀ ਅਜਿਹੀ ਨਿਗਾ ਦੇਖ ਕੇ ਇਕ ਪਾਸੇ ਹੋ ਗਈ, ਬ੍ਰਹਮਾ ਜੀ ਨੇ ਦੁਸਰੇ ਮੁੱਖ ਦੇ ਨੇਤਰਾਂ ਨਾਲ ਉਸ ਨੂੰ ਦੇਖਣਾ ਸ਼ੁਰੂ ਕਰ ਦਿਤਾ, ਲੜਕੀ ਤੌਸਰੇ ਪਾਸੇ ਹੋ ਗਈ ਤਾਂ ਇਸੇ ਤਰ੍ਹਾਂ ਚਉਥੇ ਪਾਸੇ ਹੋ ਗਈ ਤਾਂ ਉਸ ਨੇ ਚੌਥੇ ਮੁੱਖ ਨਾਲ ਦੇਖਣਾ ਸ਼ੁਰੂ ਕਰ ਦਿਤਾ। ਅਖੀਰ ਅਕਾਸ਼ ਵਲ ਨੂੰ ਉਡ ਗਈ ਤਾਂ ਬ੍ਰਹਮਾ ਜੀ ਨੇ ਨਵਾਂ ਮੁੱਖ ਪੈਦਾ ਕਰਕੇ ਅਸਮਾਨ ਵਲ ਨੂੰ ਦੇਖਣਾ ਸ਼ੁਰੂ ਕਰ ਦਿਤਾ। ਸ਼ਿਵ ਜੀ ਇਸ ਸਾਰੀ ਖੇਲ੍ਹ ਨੂੰ ਦੇਖ ਰਹੇ ਸਨ, ਉਨ੍ਹਾਂ ਨੇ ਆਪਣੇ ਤ੍ਰਿਸੂਲ ਦੇ ਨਾਲ ਬ੍ਰਹਮਾ ਦਾ ਪੰਜਵਾਂ ਸੀਸ ਕੱਟ ਦਿਤਾ। ਜੋ ਇਨ੍ਹਾਂ ਦੀ ਹੱਥਲੀ ਦੇ ਨਾਲ ਚਿੰਬੜ ਗਿਆ। ਇਸ ਕਪਾਲ ਨੂੰ ਹੱਥ ਨਾਲੋਂ ਲਾਹੂਣ ਲਈ ਬਹੁਤ ਜਤਨ ਕੀਤੇ। ਸਾਰਾ ਸੀਸ ਰਗੜ ਦਿਤਾ ਗਿਆ ਪਰ ਉਸ ਦਾ ਦਾਗ ਹੱਥ ਤੋਂ ਨਹੀਂ ਲਹਿੰਦਾ, ਕੁਝ ਖੋਪੜੀ ਦੇ ਅੰਸ ਐਨੇ ਗਹਿਰੇ ਚਿੰਬੜ ਗਏ ਕਿ ਉਹ ਹੱਥ ਦਾ ਹਿੱਸਾ ਹੀ ਬਣ ਗਏ। ਸ਼ਿਵ ਜੀ ਜਦੋਂ ਕਪਾਲ ਮੌਰਨ ਦੇ ਤੀਰਥ ਤੇ ਆਉਂਦੇ ਹਨ ਉਥੇ ਆ ਕੇ ਉਨ੍ਹਾਂ ਨੇ ਆਪਣੀ ਹੱਥਲੀ ਇਸ ਤੀਰਥ ਦੇ ਪਵਿੱਤਰ ਜਲ ਨਾਲ ਧੋਤੀ ਤਾਂ ਇਸ ਖੋਪੜੀ ਦਾ ਨਿਸ਼ਾਨ ਹੱਥ ਤੋਂ ਲਹਿਆ। ਬਾਣੀ ਵਿਚ ਵੀ ਇਸ ਕਥਾ ਦੇ ਸਬੰਧ ਵਿਚ ਫੁਰਮਾਨ ਆਉਂਦਾ ਹੈ -

**ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਬੁ ਰੀ
ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ॥
ਕਰਮ ਕਰਿ ਕਪਾਲੁ ਮਫ਼ੀਟਸਿ ਰੀ॥**

ਪੰਨਾ

- 695

ਇਸੇ ਤਰ੍ਹਾਂ ਨਾਲ ਸ਼ਿਵ ਜੀ ਮਹਾਰਾਜ ਅਤੇ ਵਿਸ਼ਨੂੰ ਜੀ ਬਾਰੇ ਕਥਾਵਾਂ ਆਉਂਦੀਆਂ ਹਨ। ਇਹ ਤਾਂ ਦੇਵਤਿਆਂ ਦਾ ਇਤਿਹਾਸ ਹੈ ਨਾ, ਅਸਾਡੇ ਇਤਿਹਾਸ ਵਿਚ ਵੀ ਐਸੇ ਜ਼ਿਕਰ ਆਉਂਦੇ ਹਨ ਕਿ ਅਲਾਉਦੀਨ ਨੇ ਰਾਜਾ ਭੀਮ ਸਿੰਘ ਦੀ ਪਤੀਵਰਤਾ ਤੇ ਪਦਮਨੀ ਰਾਣੀ ਨੂੰ ਹਾਸਲ ਕਰਨ ਲਈ ਹਜ਼ਾਰਾਂ ਬੰਦੇ ਯੁੱਧ ਵਿਚ ਮਰਵਾਏ। ਪਦਮਨੀ ਰਸਮੇਂ ਜ਼ਹਰ ਕਰਕੇ ਅੱਗ ਵਿਚ ਸੜ ਕੇ ਮਰ ਗਈ ਪਰ ਇਸ ਦੇ ਹੱਥ ਕੁਝ ਨਾ ਆਇਆ। ਇਸ ਰਜੇ ਨੇ ਨਾ ਆਪਣੇ ਰਾਜ ਦੀ ਲਾਜ ਰੱਖੀ, ਨਾ ਆਪਣਾ ਨਿਜੀ character (ਆਚਰਣ) ਕਾਇਮ ਰੱਖਿਆ। ਪਸੂਆਂ ਵਾਲਾ ਕੰਮ ਕੀਤਾ। ਇਸੇ ਤਰ੍ਹਾਂ ਨਾਲ ਕਈ ਕੁ ਰਾਜਿਆਂ ਦੀਆਂ ਕਥਾਵਾਂ ਆਉਂਦੀਆਂ ਹਨ।

ਹੁਣ ਥੋੜ੍ਹੇ ਦਿਨ ਪਹਿਲਾਂ ਹੀ ਅਖਬਾਰ ਵਿਚ ਪੱਤ੍ਰਿਆ ਸੀ ਕਿ ਇਕ ਲੜਕੀ ਆਪਣੇ ਮਿਤਰ ਨਾਲ ਜਾਣ ਲਈ, ਆਪਣਾ ਰਸਤਾ ਸਾਫ਼ ਕਰਨ ਵਾਸਤੇ ਜ਼ਹਿਰ ਦੇ ਕੇ ਆਪਣੇ ਮਾਂ-ਬਾਪ, ਡਰਾ ਸਾਰੇ ਪਰਿਵਾਰ ਨੂੰ ਮਾਰ ਦਿੰਦੀ ਹੈ। ਸੋ ਇਕ ਚੋਰ ਵਿਚ ਹੀ ਐਨੀ ਤਾਕਤ ਹੈ ਫੇਰ ਜੀਵ ਕਿਵੇਂ ਬਚੇ? ਕੋਧ ਵਿਚ ਆਦਮੀ

ਨੂੰ ਕਝ ਵੀ ਨਹੀਂ ਸੁਝਦਾ। ਚੰਗੇ ਮਾੜੇ ਦੀ ਪਰਖ ਉਸ ਵਿਚੋਂ ਅਲੋਪ ਹੋ ਜਾਂਦੀ ਹੈ, ਕ੍ਰੋਧ ਦੇ ਵਸ ਵਿਚ ਆਇਆ ਬੇਮਤਲਬੇ ਜੁੱਧ ਕਰਕੇ ਹਜ਼ਾਰਾਂ ਬੰਦਿਆਂ ਨੂੰ ਮਾਰ ਦਿੰਦਾ ਹੈ। ਗੁਰੂ ਮਹਾਰਾਜ਼ ਜੀ ਫੁਰਮਾਨ ਕਰਦੇ ਹਨ -

ਉਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲੁ॥

ਪੰਨਾ - 40

ਸੋ ਇਸ ਤਰ੍ਹਾਂ ਨਾਲ ਵੱਡੇ-ਵੱਡੇ ਦੇਵਤਿਆਂ ਤੋਂ ਲੈ ਕੇ ਛੋਟੇ ਤੋਂ ਛੋਟੇ ਜੀਵ ਉਪਰ ਕਾਮ ਤੇ ਕ੍ਰੋਧ ਦਾ ਅਸਰ ਕਿੰਨਾ ਪਬਲ ਹੁੰਦਾ ਹੈ। ਹਾਥੀ ਕਾਫੀ ਸਿਆਣਾ ਪਸ਼ ਹੈ ਪਰ ਜਦੋਂ ਕਾਗਜ਼ਾਂ ਦੀ ਹੱਥਣੀ ਨੂੰ ਦੇਖਦਾ ਹੈ ਤਾਂ ਕਾਮ ਦੇ ਵਿਚ ਅੰਨਾ ਹੋਇਆ ਛੂੰਘੇ ਘਾਹ ਫੂਸ ਨਾਲ ਢਕੇ ਖੱਡੇ ਵਿਚ ਗਿਰ ਕੇ ਸਾਰੀ ਜ਼ਿੰਦਗੀ ਆਦਮੀ ਦੀ ਗੁਲਾਮੀ ਕਰਦਾ ਹੈ। ਲੋਭ ਵਿਚ ਕੋਈ ਅਸੂਲ ਕਾਇਮ ਨਹੀਂ ਰਹਿੰਦਾ। ਬਾਣੀ ਵਿਚ ਫੁਰਮਾਨ ਆਉਂਦਾ ਹੈ -

**ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ॥
ਅੰਤਿ ਕਾਲਿ ਤਿਬੈ ਧੁਰੈ ਜਿਬੈ ਹਥੁ ਨ ਪਾਇ॥
ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ॥
ਮੁਹ ਕਾਲੇ ਤਿਨ ਲੋਭੀਆਂ ਜਾਸਨਿ ਜਨਮੁ ਗਵਾਇ॥
ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ
ਆਇ॥**

**ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ
ਗਾਇ॥** ਪੰਨਾ - 1417

**ਜਿਉ ਕੁਕਰ ਹਰਕਾਇਆ ਧਾਵੈ ਦਹ ਦਿਸ ਜਾਇ॥
ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ॥** ਪੰਨਾ
- 50

ਇਸ ਦੇ ਬਾਰੇ ਇਕ ਕਥਾ ਆਉਂਦੀ ਹੈ ਕਿ ਚਾਰ ਮਿਤਰ ਕਿਸੇ ਦੂਰ ਦੀ ਯਾਤਰਾ ਨੂੰ ਜਾ ਰਹੇ ਸਨ। ਉਨ੍ਹਾਂ ਨੇ ਚਲਦਿਆਂ-ਚਲਦਿਆਂ ਜੰਗਲ ਵਿਚ ਦੇਖਿਆ ਕਿ ਸੋਨੇ ਦੀ ਮੋਹਰਾਂ ਦੀ ਬੈਲੀ ਪਈ ਹੈ, ਬੈਲੀ ਕਾਫੀ ਭਾਰੀ ਸੀ, ਸਲਾਹ ਕਰੀ ਕਿ ਆਪਾਂ ਚਾਰ ਹਿੱਸੇ ਕਰ ਲਈਏ। ਰਸਤੇ ਤੋਂ ਹਟ ਕੇ ਦਰਖਤਾਂ ਦੀ ਝਿੜੀ ਵਿਚ ਬੈਠ ਗਏ। ਉਥੇ ਵਿਚਾਰ ਕੀਤੀ ਕਿ ਪਹਿਲਾਂ ਕੁਛ ਖਾ ਲਈਏ। ਦੋ ਬੰਦਿਆਂ ਨੂੰ ਨਗਰ ਵਿਚ ਪ੍ਰਸ਼ਾਦਾ ਲੈਣ ਲਈ ਭੇਜ ਦਿਤਾ ਅਤੇ ਦੋ ਬੈਲੀ ਦੀ ਰਾਖੀ ਬੈਠ ਗਏ। ਜਿਹੜੇ ਨਗਰ ਵਿਚ ਗਏ ਸਨ ਉਨ੍ਹਾਂ ਦੇ ਮਨ ਵਿਚ ਆ ਗਈ ਕਿ ਆਪਾਂ ਦੌਨੋਂ ਹੀ ਬੈਲੀ ਵੰਡ ਲਈਏ। ਆਪਾਂ ਖਾਣਾ ਖਾ ਲੈਂਦੇ ਹਾਂ ਅਤੇ ਉਨ੍ਹਾਂ ਦੇ ਖਾਣੇ ਵਿਚ ਜ਼ਹਿਰ ਮਿਲਾ ਦਿੰਦੇ ਹਾਂ। ਇਧਰ ਜਿਹੜੇ ਬੈਲੀ ਦੀ ਰਾਖੀ ਬੈਠੇ ਸੀ ਉਨ੍ਹਾਂ ਦੇ ਮਨ ਵਿਚ ਆਇਆ ਕਿ ਜਦੋਂ ਉਹ ਖਾਣਾ ਲੈ ਕੇ ਆਉਣ ਤਾਂ ਉਨ੍ਹਾਂ ਨੂੰ ਤਲਵਾਰ ਨਾਲ ਵੱਡ ਦੇਈਏ। ਇਸੇ ਤਰ੍ਹਾਂ ਹੋਇਆ ਜਦੋਂ ਉਹ ਖਾਣਾ ਰੱਖਣ ਲਈ ਕੌਂਡੇ ਹੋਏ ਤਾਂ ਉਨ੍ਹਾਂ ਦੇ ਤਲਵਾਰ ਨਾਲ ਸੀਸ ਵੱਡ ਦਿਤੇ ਅਤੇ ਆਪ ਬੈਲੀ ਚੁਕ ਕੇ ਬੋੜੀ ਦੂਰ ਚਲੇ ਗਏ। ਜਦੋਂ ਖਾਣਾ ਮੂੰਹ ਵਿਚ ਪਾਇਆ

ਤਾਂ ਜ਼ਹਿਰ ਐਨੀ ਤੇਜ਼ ਸੀ ਕਿ ਇਕ ਦਮ ਦਿਮਾਗ ਨੂੰ ਚੜ੍ਹ ਗਈ। ਬੈਲੀ ਉਥੇ ਹੀ ਪਈ ਰਹੀ ਅਤੇ ਉਹ ਚਾਰੋਂ ਮਿਤਰ ਲੋਭ ਦੇ ਵਸ ਆਏ ਹੋਏ ਪ੍ਰਲੋਕ ਸੁਧਾਰ ਗਏ। ਇਸ ਤਰ੍ਹਾਂ ਲੋਭ ਦੇ ਵਸ ਆਏ ਹੋਏ, ਆਪਣੇ ਪਿਆਰਿਆਂ ਦੀ ਹੱਤਿਆ ਕਰ ਦਿੰਦੇ ਹਨ। ਇਨ੍ਹਾਂ ਤੋਂ ਵੀ ਸ਼ਕਤੀਸ਼ਾਲੀ ਮੌਹ ਹੈ ਅਤੇ ਮੌਹ ਦੇ ਵਸ ਪਿਆ ਹੋਇਆ ਬੰਦਾ ਬਾਰ-ਬਾਰ ਉਸੇ ਥਾਂ ਜੰਮਦਾ ਹੈ ਉਸੇ ਥਾਂ ਮਰਦਾ ਹੈ। ਮਹਾਂਪੁਰਸ਼ ਇਸ ਆਸੇ ਨੂੰ ਸਪਸ਼ਟ ਕਰਨ ਲਈ ਇਕ ਕਹਾਣੀ ਸੁਣਾਇਆ ਕਰਦੇ ਹਨ ਕਿ ਇਕ ਵਾਰੀ ਇਕ ਮਹਾਤਮਾ ਜਾ ਰਹੇ ਸਨ ਤਾਂ ਇਕ ਕਿਸਾਨ ਨੇ ਸਾਧੂ ਦੇਖੇ ਤਾਂ ਅਵਾਜ਼ ਮਾਰੀ ਕਿ ਮਹਾਂਪੁਰਸ਼! ਹੁਣੋ-ਹੁਣੋ ਤਾਜੇ ਮਿਸੇ ਪਸ਼ਾਦੇ ਮੱਖਣ ਤੇ ਖੱਟੀ ਲੱਸੀ ਨਾਲ ਆਏ ਹਨ, ਹਾਜ਼ਰੀ ਹੈ, ਥੋੜ੍ਹੀਆਂ-ਥੋੜ੍ਹੀਆਂ ਗਰਾਹੀਆਂ ਛਕ ਜਾਓ ਤਾਂ ਕਿ ਆਪਣਾ ਪੈਂਡਾ ਕਰ ਸਕੇ। ਮਹਾਤਮਾ ਉਥੇ ਨਾਲ ਵਗਦੇ ਖੁਹ ਤੇ ਗਮਣੀਕ ਸਬਾਨ ਦੇਖ ਕੇ ਰੁਕ ਜਾਂਦੇ ਹਨ। ਉਸ ਕਿਸਾਨ ਨੇ ਬਹੁਤ ਪਿਆਰ ਨਾਲ ਪ੍ਰਸ਼ਾਦਾ ਛਕਾਇਆ। ਮਹਾਤਮਾ ਨੇ ਵਿਚਰਿਆ ਕਿ ਇਸ ਨੂੰ ਕੋਈ ਉਤਮ ਚੀਜ਼ ਦੇਣੀਏ। ਕਹਿਣ ਲੱਗੇ ਕਿ ਬਜ਼ੁਰਗਾ! ਤੇਰੀ ਮੁਕਤੀ ਕਰ ਦੇਣੀਏ? ਤਾਂ ਉਹ ਨਰਾਜ਼ ਹੋ ਗਿਆ ਤੇ ਕਹਿਣ ਲੱਗਿਆ ਕਿ ਮੈਂ ਤਾਂ ਤੁਹਾਨੂੰ ਸਾਧੂ ਜਾਣ ਕੇ ਪ੍ਰਸ਼ਾਦੇ ਛਕਾਏ ਨੇ, ਇਸ ਵਿਚ ਮੈਂ ਕਿਹੜਾ ਕਸ਼ਰ ਕਰ ਦਿਤਾ ਜਿਸ ਨਾਲ ਤੁਸੀਂ ਮੇਰੀ ਮੁਕਤੀ ਕਰਨ ਲੱਗੇ ਓਂ। ਉਸ ਨੇ ਸਮਝਿਆ ਕਿ ਮੁਕਤੀ ਮਰਨ ਨੂੰ ਕਹਿੰਦੇ ਹਨ। ਕਹਿਣ ਲੱਗਿਆ ਕਿ ਇਕ ਤਾਂ ਮੈਂ ਤੁਹਾਨੂੰ ਪ੍ਰਸ਼ਾਦਾ ਛਕਾਇਆ ਦੂਜਾ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਮਹਾਤਮਾ ਦੇ ਬਾਰ-ਬਾਰ ਕਹਿਣ ਤੇ ਜਦੋਂ ਉਸ ਨੇ ਨਾਂਹ ਹੀ ਕੀਤੀ ਤਾਂ ਮਹਾਤਮਾ ਉਥੋਂ ਚਲੇ ਗਏ। ਕਾਫੀ ਸਮੇਂ ਤੋਂ ਬਾਅਦ ਜਦੋਂ ਫੇਰ ਆਏ ਤਾਂ ਉਸ ਵੇਲੇ ਖੇਤ ਵਿਚ ਹੱਲ ਚਲ ਰਿਹਾ ਸੀ ਅਤੇ ਉਸ ਦਾ ਉਪਰਲਾ ਬਲਦ ਦੌੜ-ਦੌੜ ਕੇ ਹਲਾਈ ਬਗਲ ਰਿਹਾ ਸੀ, ਪੂਰਾ ਜ਼ੋਰ ਲਾ ਕੇ ਹੱਲ ਖਿੱਚ ਰਿਹਾ ਸੀ। ਮਹਾਤਮਾ ਨੇ ਉਸ ਬਜ਼ੁਰਗ ਬਾਰੇ ਪੁਛਿਆ ਤਾਂ ਪਤਾ ਲੱਗਿਆ ਉਹ ਚੜ੍ਹਾਈ ਕਰ ਗਿਆ। ਆਪ ਨੇ ਅੰਤਰ ਧਿਆਨ ਹੋ ਕੇ ਦੇਖਿਆ ਉਹ ਬਜ਼ੁਰਗ ਹੀ ਇਹ ਬੈਲ ਬਣਿਆ ਹੋਇਆ ਸੀ। ਮਹਾਤਮਾ ਨੇ ਹੱਲ ਰੁਕਵਾ ਲਿਆ ਅਤੇ ਕਿਹਾ ਕਿ ਪ੍ਰੇਮੀਆਂ! ਅਸੀਂ ਇਸ ਬੈਲ ਨਾਲ ਗੱਲ ਕਰਨੀ ਹੈ। ਤਾਂ ਆਪ ਨੇ ਆਪਣੀ ਸ਼ਕਤੀ ਵਰਤ ਕੇ ਬੈਲ ਨੂੰ ਪੁਛਿਆ ਕਿ ਹੁਣ ਤਾਂ ਤੂੰ ਬੈਲ ਬਣ ਗਿਆ ਹੁਣ ਤਾਂ ਮੁਕਤੀ ਕਰਾ ਲੈ? ਉਸ ਨੇ ਸਿਰ ਹਿਲਾ ਦਿਤਾ, ਕਹਿਣ ਲੱਗਿਆ ਕਿ ਜੇ ਮੈਂ ਮਰ ਗਿਆ ਤਾਂ ਮੇਰੇ ਬੱਚਿਆਂ ਨੂੰ ਹੋਰ ਬੈਲ ਲੈਣਾ ਪਵੇਗਾ। ਇਨ੍ਹਾਂ ਕੋਲ ਹੋਰ ਪੈਸੇ ਨਹੀਂ ਹਨ ਇਸ ਕਰਕੇ ਮੈਨੂੰ ਮੁਕਤੀ ਨਹੀਂ ਚਾਹੀਦੀ। ਉਸ ਤੋਂ ਬਾਦ ਉਹ ਕੱਤਾ ਬਣਿਆ ਬੈਠਾ ਹੈ ਫੇਰ ਪੁਛਿਆ ਤਾਂ ਕਹਿਣ ਲੱਗਿਆ ਕਿ ਮੈਂ ਹੁਣ ਇਨ੍ਹਾਂ ਦੇ ਘਰ ਦੀ ਰਾਖੀ ਕਰਦਾ ਹਾਂ। ਬੱਚੇ ਅਵੇਸਲੇ ਹੋ ਕੇ ਸੌਂ ਜਾਂਦੇ ਹਨ, ਜੇ ਮੈਂ ਨਾ ਰਿਹਾ ਤਾਂ ਚੋਰ ਇਨ੍ਹਾਂ ਦਾ ਸਾਗ ਘਰ ਚੋਰੀ ਕਰ ਲੈਣਗੇ। ਮਹਾਤਮਾ ਫੇਰ ਚਲੇ ਗਏ ਇਸ ਤਰ੍ਹਾਂ ਉਸ ਨੇ ਕਈ ਜੂਨਾਂ ਉਸ ਘਰ ਵਿਚ ਕੱਟੀਆਂ। ਅਖੀਰ ਗੰਦੀ ਨਾਲੀ ਦਾ ਕੀੜਾ ਬਣ ਕੇ ਪੇਤਰਿਆਂ ਨੂੰ ਖੇਡਦਿਆਂ ਨੂੰ ਦੇਖਦਾ ਰਹਿੰਦਾ ਹੈ। ਮਹਾਤਮਾ ਦੀ ਕ੍ਰਿਪਾ ਨਾਲ ਉਸ ਨੂੰ ਸਾਰੇ ਜਨਮਾਂ ਦੀ ਸੋਝੀ ਰਹੀ। ਤਾਂ ਉਸ ਵੇਲੇ ਮਹਾਤਮਾ ਨੇ ਇਸ ਘਰ ਵਿਚ ਆ ਕੇ ਦੇਖਿਆ ਕਿ ਗੰਦੀ ਨਾਲੀ ਦਾ ਕੀੜਾ

ਬਣਿਆ ਬੇਪ੍ਰਵਾਗ ਹੈ। ਦਇਆ ਕਰਕੇ ਮਹਾਤਮਾ ਨੇ ਉਸ ਨੂੰ ਗੰਦੀ ਨਾਲੀ ਵਿਚੋਂ ਕੱਢ ਕੇ ਉਸ ਦੀ ਕਲਿਆਣ ਕਰ ਦਿਤੀ। ਸੋ ਮੌਹ ਦੀ ਇਕ ਮਿਸਾਲ ਹੈ, ਇਹ ਸਾਖੀ ਹੋਈ ਜਾਂ ਨਹੀਂ ਗੱਲ ਸਮਝਣ ਵਾਸਤੇ ਮਦਦ ਦਿੰਦੀ ਹੈ। ਹੋਰ ਅਨੇਕਾਂ ਰਾਜੇ ਹੋਏ ਹਨ ਜੋ ਮੌਹ ਵਿਚ ਆਏ ਆਪਣੇ ਸਬੰਧੀਆਂ ਦੇ ਵਿਛੋਝਿਆਂ ਨੂੰ ਨਾ ਸਹਾਰਦੇ ਹੋਏ ਆਪਣੀ ਜਾਨ ਦੇ ਬੈਠੇ। ਇਸ ਤਰ੍ਹਾਂ ਨਾਲ ਦੂਜੇ ਚੌਰਾਂ ਦੀ ਤਾਕਤ ਬਹੁਤ ਹੈ, ਕੀ ਕਰੇ ਇਹ ਜੀਵ ਵਿਚਾਰ। ਇਹ ਦੁਬਲਾ ਹਰਨ ਹਰਿਆਲੇ ਤਾਲ ਵਿਚੋਂ -

**ਸਰਵਰ ਪੰਖੀ ਹੋਕੜੋ ਫਾਹੀਵਾਲ ਪਰਾਸੁ॥
ਇਹੁ ਤਨੁ ਲਹਰੀ ਗੜ੍ਹ ਬਿਆ ਸਚੇ ਤੇਰੀ ਆਸੁ॥**
ਪੰਨਾ- 1384

ਪਿਛਲੇ ਦੀਵਾਨ ਵਿਚ ਬਹੁਤ ਹੀ ਵਿਸਥਾਰ ਨਾਲ ਜੀਵ ਨੂੰ ਫਸਾਉਣ ਵਾਲੀਆਂ ਸ਼ਕਤੀਆਂ ਦੇ ਜ਼ਿਕਰ ਕੀਤੇ ਸੀ, ਸੋ ਸੰਖੇਪ ਵਿਚ ਹੁਣ ਫੇਰ ਜ਼ਿਕਰ ਕੀਤਾ ਜਾਂਦਾ ਹੈ।

ਵਾਹਿਗੁਰੂ ਜੀ ਸ਼ੁਧ ਚੇਤਨ ਸਤਾ, ਨਿਰਭਉ, ਨਿਰਵੈਰ, ਕਰਤਾ ਸਭ ਵਿਚ ਸਮਾਏ ਹੋਏ ਕਾਲ ਤੋਂ ਰਹਿਤ ਸਤਿ (being) ਸਭ ਤੋਂ ਵੱਡੇ ਸਦਾ ਹੀ ਇਕ ਰਸ ਰਹਿਣ ਵਾਲੇ ਜਿਸ ਵਿਚ ਕੋਈ ਵੀ ਬਦਲੀ ਨਾ ਹੋਵੇ, ਸੰਸਾਰ ਬਣਨ ਤੋਂ ਜੋ ਪਹਿਲਾਂ ਵੀ ਸਨ, time & space ਜਦੋਂ ਹੋਈ ਉਦੋਂ ਵੀ ਸਨ ਅਤੇ ਹੁਣ ਵੀ ਹਨ -

**ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ
ਏਕੰਕਾਰਾ॥**

ਪੰਨਾ - 999

ਆਪ ਹੀ ਹੋਣਗੇ। ਪਰ ਸੰਸਾਰ ਦੀ ਰਚਨਾ ਆਪਣੇ ਆਪ ਤੋਂ ਆਪੇ ਹੀ ਰਚੀ, ਆਪੇ ਹੀ ਕਰਣ ਸ਼ਕਤੀ ਹਨ, ਆਪ ਹੀ ਕਾਰਣ ਸ਼ਕਤੀ ਹਨ, ਹੋਰ ਕੋਈ ਵਾਧੂ ਚੀਜ਼, ਨਾ ਕੋਈ ਮਾਇਆ, ਨਾ ਕੋਈ ਛਾਇਆ, ਨਾ ਕੋਈ ਦੇਵ, ਨਾ ਕੋਈ ਦੈਤ; ਉਹ ਕੇਵਲ ਭਰਮ ਕਰਕੇ ਹਨ। ਅਸਲ ਵਿਚ ਵਾਹਿਗੁਰੂ ਜੀ ਨੇ ਹੀ ਆਪਣੇ ਆਪ ਤੋਂ ਖੇਲੁ ਰਚੀ, ਇਸ ਵਿਚ ਆਪਣੀ ਸਤਾ ਪ੍ਰਕਿਤੀ ਤੇ ਪ੍ਰਕਾਸ਼ਮਾਨ ਕੀਤੀ ਅਤੇ ਪ੍ਰਕਿਤੀ ਵਿਚ ਸੁਰਤ ਮਹਿਸੂਸ ਹੋਈ, ਜੋ ਹਰ ਆਦਮੀ ਦੇ ਅੰਦਰ ਆਪਣੀ-ਆਪਣੀ ਸਮਰਥਾ ਦੇ ਮੁਤਾਬਿਕ ਹੈ -

**ਜੈਸੀ ਮਤਿ ਦੇਇ ਤੈਸਾ ਪਰਗਾਸੁ॥
ਪਾਰਬ੍ਰਹਮ ਕਰਤਾ ਅਬਿਨਾਸੁ॥**
ਪੰਨਾ - 275

ਇਸ ਵਿਚ ਵਾਹਿਗੁਰੂ ਜੀ ਦੀ ਜੋ ਸਤਾ ਪ੍ਰਕਿਤੀ ਤੇ ਪ੍ਰਤੀਬਿੰਬਤ ਹੋ ਕੇ ਖੇਲੁ ਕਰਨ ਲੱਗੀ, ਉਸ ਚੇਤਨ ਅੰਸ ਉਪਾਯੀ ਜੀਵ ਪਈ, ਜੀਵ ਦੀ ਹੋਸ਼ ਨੇ ਆਪਣਾ ਵਖਰਾਪਣ ਕਾਇਮ ਕਰ ਲਿਆ ਅਤੇ ਆਪਣੇ ਮੂਲ ਤੋਂ ਭੁਲਦਾ ਹੀ ਚਲਿਆ ਗਿਆ। ਐਨਾ ਭੁਲਿਆ ਕਿ ਸਤਿ, ਚਿਤ, ਅਨੰਦ

ਦੀ ਅੰਸ ਹੁੰਦਾ ਹੋਇਆ ਆਪਣੇ ਆਪ ਨੂੰ ਸਾਡੇ ਤਿੰਨ ਹੱਥ ਦੀ ਦੇਹ
ਮੰਨਣ ਲੱਗ ਗਿਆ ਅਤੇ ਆਪ ਹੀ ਕਰਤਾ ਬਣ ਗਿਆ। ਕਰਤਾ ਭਾਵ
ਆਉਣ ਦੇ ਨਾਲ ਇਹ ਪੂਰੀ ਤਰ੍ਹਾਂ ਵੱਖਰੇ ਬੰਧਨਾਂ ਵਿਚ ਜਕੜਿਆ ਗਿਆ।
ਇਹ ਜੀਅ ਕੇ ਬੰਧਨ, ਪੂਰੇ ਸਤਿਗੁਰੂ ਦੇ ਦਿਤੇ ਹੋਏ ਉਪਦੇਸ਼ ਅਤੇ ਪੂਰਨ
ਮਹਾਂਪੁਰਸ਼ਾਂ ਦੇ ਸਤਿਸੰਗ ਵਿਚ ਕੀਤੀ ਘਾਲ ਕਮਾਈ ਤੋਂ ਬਿਨਾਂ, ਕਿਸੇ
ਹਾਲਤ ਵਿਚ ਨਹੀਂ ਟੁੱਟ ਸਕਦੇ। ਬੁੱਧੀ ਮੰਡਲ ਵਿਚ ਜੀਵ ਬਹੁਤ ਕੁਝ ਜਾਣ
ਜਾਂਦਾ ਹੈ ਅਤੇ ਸੁਪਨ ਉਡਾਰੀਆਂ ਮਾਰਦਾ ਹੈ ਪਰ ਇਹਦਾ ਦੇਹ ਅਧਿਆਸ
ਨਾ ਟੁੱਟਣ ਕਰਕੇ ਆਪਣੇ ਆਪ ਨੂੰ ਵੀ ਨਹੀਂ ਜਾਣਦਾ। ਕਾਰਨ ਇਹ ਹੈ
ਕਿ ਬੇਅੰਤ ਬੰਧਨਾਂ ਨੇ ਇਸ ਨੂੰ ਜਕੜਿਆ ਹੋਇਆ ਹੈ ਉਨ੍ਹਾਂ ਬੰਧਨਾਂ ਨੂੰ
ਆਪਣਾ ਹਿੱਸਾ ਗਿਣਦਾ ਹੈ। ਆਪ ਨਿਰੋਲ ਚੇਤਨ ਤੱਤ ਹੈ ਵਾਹਿਗੁਰੂ ਜੀ
ਦੀ ਅੰਸ ਹੋਣ ਕਰਕੇ ਉਸਦਾ ਆਪਾ ਨਿਰਮਲ ਹੈ। ਸਾਗਰ ਅਤੇ ਸਾਗਰ
ਦੀ ਬੂੰਦ ਵਾਂਗੂ, ਹੋਂਦ ਵਿਚ ਆਇਆ ਦਿਸਦਾ ਹੈ। ਦਰਅਸਲ ਹੈ ਇਹ
ਸਾਗਰ ਦੀ ਬੂੰਦ ਹੀ ਅਤੇ ਉਸ ਦਾ ਰੂਪ ਹੀ। ਪਿਛਲੀ ਵਾਰੀ ਮੈਂ ਜ਼ਿਕਰ
ਕੀਤਾ ਸੀ ਤੁਸੀਂ ਦੁਬਾਰਾ ਧਿਆਨ ਦੇ ਨਾਲ ਇਸ ਗੱਲ ਨੂੰ ਸਮਝਣ ਦਾ
ਜਤਨ ਕਰੋ। ਜੇ ਮੈਂ ਇਕੱਲੇ-ਇਕੱਲੇ ਬੰਧਨ ਦੀ ਵਿਆਖਿਆ ਕਰਨ ਲਗਾ
ਤਾਂ ਬਹੁਤ ਸਮਾਂ ਚਾਹੀਦਾ ਹੈ। ਤੁਹਾਡੀ ਸਟੇਜ ਦੇ ਦੋ ਹੋਰ ਦੀਵਾਨ ਬਾਕੀ
ਰਹਿ ਗਏ ਹਨ ਇਸ ਕਰਕੇ ਮੈਂ ਇਸ ਦੀ ਪੁਰਨ ਰੂਪ ਵਿਚ ਵਿਆਖਿਆ
ਵਿਚ ਨਹੀਂ ਪੈਂਦਾ ਕੇਵਲ ਯਾਦਦਾਸ਼ਤ ਲਈ ਕੁਝ ਕੁ ਦਾ ਜ਼ਿਕਰ ਕਰਦਾ
ਹਾਂ ਕਿ ਫਾਹੀਵਾਲ ਕਿੰਨੇ ਹਨ। ਪਿਛਲੇ ਦੀਵਾਨਾਂ ਵਿਚ ਇਨ੍ਹਾਂ ਦੀ ਗਿਣਤੀ
281 ਕੀਤੀ ਸੀ। ਹੁਣ ਉਨ੍ਹਾਂ ਬੰਧਨਾਂ ਦਾ ਵੇਰਵਾ ਇਸ ਤਰ੍ਹਾਂ ਹੈ - ਜੀਵ
ਨੂੰ ਤਿੰਨ ਸਰੀਰ ਸਥਲ, ਸੁਖਸ਼ਮ ਤੇ ਕਾਰਨ ਬੰਨਦੇ ਹਨ। ਹੇਠਾਂ ਸਫਰ ਲਈ
ਉਹ ਪੰਜ ਕੌਸ਼ਾਂ ਵਿੱਚੋਂ ਉੱਤਰ ਕੇ ਆਪਣੇ ਆਪ ਨੂੰ ਦੇਹ ਸਮਝਣ ਲਗ
ਗਿਆ ਹੈ। ਚਤੁਸ਼ਟਾ ਅੰਤਸ਼ਕਰਣ ਜਿਸ ਵਿਚ ਮਨ, ਚਿਤ, ਬੁੱਧ, ਮੈਂ ਭਾਵ
ਵਿਦਮਾਨ ਰਹਿੰਦਾ ਹੈ। ਪੰਜ ਪ੍ਰਾਣ, ਪੰਜ ਕਰਮ ਇੰਦਰੇ, ਪੰਜ ਗਿਆਨ
ਇੰਦਰੇ ਜਿਨ੍ਹਾਂ ਨੂੰ ਆਮ ਤੌਰ ਤੌ ਅਧਿਆਤਮੀ ਪੁਰਸ਼ ਅਗਿਆਨ ਇੰਦਰੇ
ਹੀ ਕਿਹਾ ਕਰਦੇ ਹਨ, ਕਿਉਂਕਿ ਪੰਜ ਦਿਬਜ ਇੰਦਰਿਆਂ ਬਾਰੇ ਸਾਨੂੰ ਕੋਈ
ਗਿਆਨ ਨਹੀਂ ਹੋਇਆ ਜੋ ਸਤਿ ਦੇ ਗਿਆਨ ਦੇ ਪ੍ਰਤੀਕ ਹਨ। ਪੰਜ ਸੂਖਮ
ਭੂਤ- ਸ਼ਬਦ, ਸਪਰਸ਼, ਰੂਪ, ਰਸ, ਗੰਧ; ਪੰਜ ਸਥਲ ਭੂਤ ਅਕਾਸ਼, ਹਵਾ,
ਅਗਨ, ਪਾਣੀ ਤੇ ਧਰਤੀ; 25 ਪ੍ਰਕਿਤੀਆਂ, ਪੰਜ ਚੌਰ, ਪੰਜ ਠੱਗ, ਪੰਜ
ਕਿਸਮ ਦੇ ਅਭਿਮਾਨ, ਬੇਅੰਤ ਵਿਸ਼ੇ ਆਦਿ 281 ਦੇ ਕਰੀਬ ਗਿਣਿਆ ਸੀ।
ਸ਼ੋਕ ਵਾਲੇ ਪ੍ਰੇਮੀ ਜਾਣ ਸਕਦੇ ਹਨ। ਇਨ੍ਹਾਂ ਸਾਰੀਆਂ ਗੁਪਤ ਵਾ-ਵਰੋਲੇ
ਦੀਆਂ ਸ਼ਕਤੀਆਂ ਵਿਚ ਇਹ ਜੀਵ ਬੇਸੱਧ ਹੋਇਆ ਪਿਆ ਹੈ ਇਹ ਐਨਾ
ਭੂਲ ਗਿਆ ਹੈ ਕਿ ਆਪਣੇ ਆਪ ਨੂੰ ਭੱਠ ਵਿਚ ਪਈ ਸੁਆਹ ਵਰਗਾ
ਮਹਿਸੂਸ ਕਰਦਾ ਹੈ ਕਿਉਂਕਿ ਇਸ ਦੀ ਜੋ ਸੰਗਤ ਸੀ ਉਹ ਸ਼ਬਦ ਸੀ ਉਹ
ਆਪਣੇ ਮੂਲ ਰੂਪ ਸਤਿ ਨਾਲੋਂ ਭੂਲ ਕੇ ਪ੍ਰਕਿਤੀ ਵਿਚ ਲਿਪਤ ਹੋ ਗਿਆ

**ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ
ਬਿਕਾਰ ॥**

ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥
ਪੰਨਾ-1365

ਇਨ੍ਹਾਂ ਬੰਧਨਾਂ ਦੇ ਹੁੰਦਿਆਂ ਹੋਇਆਂ ਜੀਵ ਦੀ ਕੀ ਤਾਕਤ ਹੈ ਕਿ
 ਇਨ੍ਹਾਂ ਵਿਚੋਂ ਨਿਕਲ ਜਾਵੇ ਅਤੇ ਆਪਣੇ ਅਸਲੀ ਸਰੂਪ ਨੂੰ ਪਛਾਣ ਸਕੇ।
 ਗੁਰੂ ਮਹਾਰਾਜ ਜੀ ਸੰਕੇਤ ਦਿੰਦੇ ਫੁਰਮਾਉਂਦੇ ਹਨ -

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥
ਮਨ ਹੰਗ ਜੀ ਤੇਰੈ ਨਾਗਲ ਹੈ ਗੁਰਮਤੀ ਰੰਗੁ ਮਾਣੁ ॥
ਪੰਨਾ-441

ਜੀਵ ਦੀ ਹਾਲਤ ਬਹੁਤ ਤਰਸਯੋਗ ਹੈ ਇਹ ਆਪਣੀ ਪਰਮ ਉਚੀ ਪਦਵੀ
 ਤੋਂ ਗਿਰਨ ਕਰਕੇ ਬੇਸੁਧ ਹੋ ਗਿਆ ਹੈ, ਬੋਹੜੀ ਵਿਚ ਥੋੜ੍ਹੀ ਜਿਹੀ ਚੇਤਨਤਾ ਇਸ
 ਨੂੰ ਸੁਪਨਿਆਂ ਵਿਚ ਘੁਮਾ ਰਹੀ ਹੈ। ਸੁਪਨਿਆਂ ਨੂੰ ਵੇਖ ਕੇ ਦੁਖੀ ਹੋ ਰਿਹਾ ਹੈ,
 ਵਿਰਲਾਪ ਕਰਦਾ ਹੈ, ਸੁਣਨ ਵਾਲਾ ਕੋਈ ਵੀ ਨਹੀਂ ਹੈ -

ਸਰਵਰ ਪੰਖੀ ਹੋਕੜੋ ਫਾਹੀਵਾਲ ਪਰਾਸੁ ॥
ਇਹੁ ਤਨੁ ਲਹਰੀ ਗੜ੍ਹ ਬਿਆ ਸਚੇ ਤੇਰੀ ਆਸੁ ॥
ਪੰਨਾ-1384

ਹੁਣ ਇਕੋ ਆਸ ਹੈ ਜੇ ਇਹਦੇ ਹਿਰਦੇ ਵਿਚ ਉਤੰਪਨ ਹੋ ਜਾਵੇ ਤਾਂ
 ਵਾਹਿਗੁਰੂ ਜੋ ਸਦਾ ਹੀ ਦਇਆਲੂ ਤੇ ਕ੍ਰਿਪਾਲੂ ਹਨ ਅਤੇ ਆਪਣੀ ਅੰਸ
 ਨੂੰ ਸੰਭਾਲਦੇ ਹਨ ਉਹ ਕ੍ਰਿਪਾ ਕਰਕੇ ਕਿਸੇ ਪੂਰਨ, ਸਤ ਰੂਪ ਵਿਚ ਜਾਗੇ
 ਹੋਏ ਤੱਤ ਬੇਤੇ ਮਹਾਂਪੁਰਸ਼ਾਂ ਦੀ ਸੰਗਤ ਮਿਲਾ ਦਿੰਦੇ ਹਨ, ਜਿਨ੍ਹਾਂ ਦੀ ਸੰਗਤ
 ਦਾ ਫਲ ਇਸ ਨੂੰ ਤਿੰਨ ਗੁਣਾਂ ਦੀ ਗਹਿਰੀ ਨੀਂਦ ਵਿਚੋਂ ਜਾਗਣ ਤੇ ਪ੍ਰਾਪਤ
 ਹੋਇਆ ਕਰਦਾ ਹੈ। ਨਹੀਂ ਤਾਂ ਜੀਵ ਸਦਾ ਹੀ ਭੁੱਲਿਆ ਰਹਿੰਦਾ ਹੈ,
 ਮਹਾਂਪੁਰਸ਼ ਕ੍ਰਿਪਾ ਕਰਕੇ ਨਸ਼ੇ ਦਾ ਵਿਰੋਧੀ ਟੀਕਾ ਲਾ ਦੇਣ ਜਿਸ ਨਾਲ
 ਇਸ ਦਾ ਨਸ਼ਾ ਉਤਰ ਜਾਵੇ ਜਿਸ ਨਸ਼ੇ ਨੂੰ ਗੁਰੂ ਮਹਾਰਾਜ ਜੀ ਨੇ ਬਿਖ
 ਦੀ ਸਮਾਨਤਾ ਦਿੱਤੀ ਹੈ ਅਤੇ ਉਸ ਬਿਖ ਵਿਚ ਰਹਿੰਦੇ ਅਤੇ ਮਾਇਆ ਦਾ
 ਤੱਤ ਪ੍ਰਦਾਨ ਹੋਣ ਕਰਕੇ ਖਰਬਾਂ-ਖਰਬਾਂ ਸਾਲ ਲੰਘਣ ਤੋਂ ਉਪਰੰਤ ਵੀ ਇਸ
 ਜੀਵ ਨੂੰ ਆਪਣੀ ਸੌਝੀ ਨਹੀਂ ਪੈਂਦੀ। ਇਹਦੇ ਅੱਗੇ ਇਹ ਮੁੱਢਲੀ ਸ਼ਰੂ (self
 discipline) (ਸਵੈ ਅਨੁਸ਼ਾਸਨ) ਸੀ ਪਰ ਇਹ ਉਨ੍ਹਾਂ ਸਵੈ ਅਨੁਸ਼ਾਸਨ
 ਦੀਆਂ ਹੱਦਾਂ ਵਿਚ ਘਿਰ ਗਿਆ ਨਾ ਤਾਂ ਹਿੰਮਤ ਕਰਕੇ ਕੋਈ ਇਸ ਆਪੇ
 ਦੀ ਸ੍ਰੈ ਸੇਹੇੜੀ ਕੈਦ ਦਸਦਾ ਹੀ ਹੈ, ਨਾ ਹੀ ਇਹ ਜੀਵ ਆਪਣੇ ਆਪ
 ਨਿਕਲਣ ਦਾ ਕੋਈ ਉਪਰਾਲਾ ਕਰਦਾ ਹੈ ਅਤੇ ਬੰਧਨਾਂ ਦੇ ਵਿਚ ਬੰਨਿਆ
 ਹੋਇਆ ਉਪਰਲੀਆਂ ਰੁਹਾਨੀ ਅਵਸਥਾਵਾਂ ਵਿਚ ਇਹ ਪ੍ਰਵੇਸ਼ ਨਹੀਂ ਕਰਦਾ,
 ਇਹ ਵੀ ਇਕ ਮਨੋਵਿਗਿਆਨਕ ਅਸਰ ਹੈ ਇਸੇ ਕਰਕੇ ਬਾਰ-ਬਾਰ ਗੁਰਬਾਣੀ
 ਵਿਚ ਜਿਕਰ ਆਉਂਦਾ ਹੈ ਕਿ ਤੈਨੂੰ ਪੂਰਨ ਤੱਤ ਬੇਤੇ ਮਹਾਂਪੁਰਸ਼ ਜਗਾ
 ਦੇਣਗੇ ਅਤੇ ਤੇਰੇ ਮਨ ਵਿਚ ਪਿਆ ਹਨੂੰਗਾ ਦੂਰ ਕਰ ਦੇਣਗੇ, ਤੈਨੂੰ ਉਨ੍ਹਾਂ
 ਦਾ ਮਿਲਾਪ ਪੂਰਬਲੇ ਕਰਮਾਂ ਦੇ ਪੁੰਨਾਂ ਕਰਕੇ ਪ੍ਰਾਪਤ ਹੋਵੇਗਾ ਜਾਂ ਤੂੰ ਦਿਨ
 ਰਾਤ ਅਰਦਾਸ ਕਰ ਕਿ ਹੇ ਪ੍ਰਭੂ! ਮੈਨੂੰ ਉਨ੍ਹਾਂ ਪਿਆਰਿਆਂ ਦਾ ਮਿਲਾਪ ਕਰਾ
 ਜਿਹੜੇ ਮੇਰੀ ਤਰਸਯੋਗ ਹਾਲਤ ਦੇਖ ਕੇ ਮੈਨੂੰ ਇਸ ਦਲਦਲ ਵਿਚੋਂ ਕੱਢ

ਲੈਣ ਅਤੇ ਮੈਂ ਵੀ ਅਟੱਲ ਪਦਵੀ ਨੂੰ ਪ੍ਰਾਪਤ ਹੋ ਜਾਵਾਂ। ਤੁੰ ਦਿਆਲੂ ਹੈਂ, ਤੁੰ ਛੋਟੇ ਜਿਹੇ ਬਾਲਕ ਧਰੂ ਨੂੰ ਇਹ ਪਦਵੀ ਬਖਸ਼ ਦਿਤੀ ਹੈ ਮੇਰੇ ਤੁੰ ਵੀ ਕ੍ਰਿਪਾ ਕਰ, ਫੁਰਮਾਨ ਆਉਂਦਾ ਹੈ -

**ਪੁਰਬ ਕਰਮ ਅੰਕੁਰ ਜਬ ਪ੍ਰਗਟੇ ਭੈਟਿਓ ਪੁਰਖੁ ਰਸਿਕ
ਬੈਰਾਗੀ ॥**
**ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ
ਜਾਗੀ ॥**

ਐਸਾ ਵੀ ਫੁਰਮਾਨ ਆਉਂਦਾ ਹੈ -

**ਕਬਹੂ ਸਾਧਸੰਗਤਿ ਇਹੁ ਪਾਵੈ ॥
ਉਸੁ ਅਸਥਾਨ ਤੇ ਬਹੁਰਿ ਨ ਆਵੈ ॥
ਅੰਤਰਿ ਹੋਇ ਗਿਆਨ ਪਰਗਾਸੁ ॥
ਉਸੁ ਅਸਥਾਨ ਕਾ ਨਹੀ ਬਿਨਾਸੁ ॥
ਮਨ ਤਨ ਨਾਮਿ ਰਤੇ ਇਕ ਰੰਗਿ ॥
ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥
ਜਿਉ ਜਲ ਮਹਿ ਜਲੁ ਆਇ ਖਟਾਨਾ ॥
ਤਿਉ ਜੋਤੀ ਸੰਗਿ ਜੋਤਿ ਸਮਾਨਾ ॥
ਮਿਟਿ ਗਏ ਗਵਨ ਪਾਏ ਬਿਸ਼ਾਮ ॥
ਨਾਨਕ ਪ੍ਰਭ ਕੈ ਸਦ ਕੁਰਬਾਨ ॥**

ਪੰਨਾ - 278

ਸੋ ਸਾਧਸੰਗਤ ਜੀ, ਇਸ ਹਾਲਤ ਨੂੰ ਜੋ ਅਸਾਡੇ ਨਾਲ ਹੀ ਵਰਤ ਰਹੀ ਹੈ ਅਸੀਂ ਇਸ ਤੋਂ ਬਾਹਰ ਨਹੀਂ ਹਾਂ ਇਸ ਨੂੰ ਪੂਰੀ ਸੰਜੀਦਗੀ ਨਾਲ ਸਮਝਣ ਦਾ ਜਤਨ ਕਰੋ। ਸੋਚੋ ਕਿ ਜਨਮ ਮਰਨ ਵਿਚ ਮੈਨੂੰ ਦੁੱਖ ਹੈ, ਬਾਰ-ਬਾਰ ਮਾਂ ਦੇ ਗਰਭ ਵਿਚ ਪੁੱਠੇ ਲਟਕਦੇ ਹੋਂ, ਮਾਂ ਦੇ ਪੇਟ ਦੀ ਅਗਨ ਜਿਥੇ ਸਾਹ ਲੈਣਾ ਵੀ ਅੱਖਾ ਹੈ ਉਥੇ ਅਰਧ ਮੁਰਛਤ ਅਵਸਥਾ ਵਿਚ ਨਾਮ ਧੁਨ ਦੇ ਆਸਰੇ ਸਮਾਂ ਕੱਟਦੇ ਹੋਂ ਫੇਰ ਸੰਸਾਰ ਵਿਚ ਆ ਕੇ ਸਭ ਕੁਝ ਭੁੱਲ ਜਾਂਦੇ ਹਾਂ। ਮਹਾਂਪੁਰਸ਼ ਸਮਝਾਉਂਦੇ ਹਨ ਪਰ ਮਹਾਂਪੁਰਸ਼ਾਂ ਨੂੰ ਵੀ ਬੁਰਾ ਭਲਾ ਕਹਿੰਦਾ ਹੈ ਅਤੇ ਆਪ ਮਹਾਂਪੁਰਸ਼ਾਂ ਤੋਂ ਵੀ ਵੱਡਾ ਗਿਆਨੀ ਬਣਦਾ ਹੈ ਅਤੇ ਕਹਿੰਦਾ ਹੈ ਕਿ ਸਾਨੂੰ ਕਿਸੇ ਗਿਆਨ ਦੀ ਲੋੜ ਨਹੀਂ ਹੈ। ਇਹ ਸਭ ਦੋਸ਼ ਹਨ, ਅੰਤਸ਼ਕਰਣ ਦੀ ਮੈਲ ਦਾ ਨਤੀਜਾ ਹੈ। ਆਪ ਸਾਰਿਆਂ ਨੂੰ ਜੋ ਪਿਛਲੇ ਦੀਵਾਨਾਂ ਵਿਚ ਦਰਸ਼ਨ ਦਿੰਦੇ ਰਹੇ ਹੋ ਪਤਾ ਹੀ ਹੈ ਕਿ ਇਕ ਜੀਵਨ ਦੀ ਆਪਾਂ ਪੜ੍ਹੋਲ ਕਰ ਰਹੇ ਹਾਂ ਜਿਸ ਤੋਂ ਸਾਨੂੰ ਸੱਚ ਦਾ ਰਾਹ ਪ੍ਰਾਪਤ ਹੋਣਾ ਹੈ, ਉਹ ਸੰਖੇਪ ਵਿਚ ਇਸ ਤਰ੍ਹਾਂ ਹੈ ਕਿ ਇਕ ਗੁਰਸਿੱਖ ਭਾਈ ਭਗੀਰਥ ਜੋ ਗੁਰੂ ਨਾਨਕ ਪਾਤਸ਼ਾਹ ਵੇਲੇ ਪੂਰਨ ਅਵਸਥਾ ਦਾ ਪ੍ਰਵਾਨ ਗੁਰਸਿੱਖ ਸੀ। ਉਸ ਦਾ 20-22 ਸਾਲ ਦਾ ਪੁੱਤਰ ਭਾਈ ਤਿਲੋਕਾ ਜੋ ਬਚਪਨ ਤੋਂ ਹੀ ਸਿੱਧ ਅਵਸਥਾ ਦਾ ਗੁਰਮੁਖ ਸੀ ਜਿਸ ਨੇ ਆਤਮ ਤੱਤ ਨੂੰ ਸਾਬਕਾਤ ਕਰਕੇ ਆਪਣੇ ਪੰਜਾਂ ਭਰਮਾਂ ਦਾ ਨਾਸ਼ ਕਰ ਲਿਆ ਅਤੇ ਆਤਮਾ ਤੇ ਪ੍ਰਮਾਤਮਾ ਨੂੰ ਇਕ ਰੂਪ ਵਿਚ ਤਕਦਾ ਸੀ। ਗੁਰੂ ਵਿਚ ਹੀ ਪ੍ਰਮੇਸ਼ਰ ਦਾ ਸਰਗੁਣ ਸਰੂਪ ਅਨੁਭਵ ਕਰਦਾ ਸੀ ਜੋ ਬਿਲਕੁਲ ਸੌਡ ਤੇ ਅਧਾਰਿਤ ਹੈ ਜਿਵੇਂ ਕਿ ਫੁਰਮਾਨ ਹੈ -

**ਸਮੁੰਦ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੂ ਅਨੁਪ
ਦਿਖਾਈ ॥
ਗੁਰ ਗੋਵਿੰਦੁ ਗੋਵਿੰਦੁ ਗੁਰੁ ਹੈ ਨਾਨਕ ਭੇਦੁ ਨ ਭਾਈ ॥**

ਪੰਨਾ - 442

ਇਹ ਬੱਚਾ ਪਰਮ ਬੀਤਰਾਗ ਅਵਸਥਾ ਦੇ ਮਹਾਂਪੁਰਸ਼ ਗੁਰਮੁਖ ਪਿਆਰੇ ਭਾਈ ਫਿਰਨਾ ਜੀ ਅਤੇ ਭਾਈ ਜੋ ਧੈ ਜੀ ਨੂੰ ਮਿਲਣ ਲਈ ਲੰਮੇ ਪੈਂਡੇ ਕਟਦਾ ਹੋਇਆ ਸੁਲਤਾਨਪੁਰ ਨੇਤ੍ਰਿਓਂ ਝਨਾਂ ਦੇ ਕੰਢੇ ਤੇ ਪੁਜਿਆ। ਇਕ ਮਣੀਕ ਵਣ ਦੇਖ ਕੇ ਆਪ ਦੇ ਹਿਰਦੇ ਵਿਚ ਐਸੀ ਧੂਹ ਪਈ ਕਿ ਇਸ ਸੁਹਾਵਣੇ ਵਣ ਵਿਚ ਬੈਠ ਕੇ ਪ੍ਰਭੂ ਨਾਲ ਇਕਮਿਕ ਹੋਇਆ ਜਾਵੇ, ਇਸ ਆਸੇ ਨੂੰ ਲੈ ਕੇ ਉਹ ਉਥੇ ਬੈਠ ਜਾਂਦਾ ਹੈ। ਇਸ ਤਪੇ ਦਾ ਇਕ ਛੋਟਾ ਰਾਜਾ ਜੀ ਬੜਾ ਰਾਠ ਹੈ, ਸੂਰਮਾ ਹੈ ਉਸਦੀ ਰਾਜਕੁਮਾਰੀ ਇਕਲੋਤਰੀ ਪੁਤਰੀ ਆਪਣੀਆਂ ਸਹੇਲੀਆਂ ਸਮੇਤ ਵਣ ਵਿਚ ਘੁੰਮ ਰਹੀ ਹੈ ਉਸ ਨੂੰ ਭੁਲੇਖਾ ਪਿਆ ਕਿ ਸ਼ਾਇਦ ਇਹ ਕੋਈ ਸ਼ੇਰ ਬੈਠਾ ਹੈ, ਉਸ ਨੇ ਬਿਨਾਂ ਸੌਚੇ ਸਮਝੇ ਬਾਣ ਮਾਰਿਆ। ਨਿਸ਼ਾਨੇ ਦੀ ਉਹ ਪੂਰੀ ਪੱਕੀ ਸੀ ਉਹ ਤੀਰ ਆ ਕੇ ਭਾਈ ਤਿਲੋਕਾ ਜੀ ਦੀ ਵੱਖੀ ਵਿਚ ਲਗਦਾ ਹੈ। ਰਾਜਕੁਮਾਰੀ ਉਸ ਕੋਲ ਜਾਂਦੀ ਹੈ ਤਾਂ ਅੱਜ ਪਹਿਲਾ ਦਿਨ ਸੀ ਕਿ ਜਦੋਂ ਉਸ ਨੇ ਮਹਿਸੂਸ ਕੀਤਾ ਕਿ ਮੈਂ ਕੋਈ ਗਲਤ ਕੰਮ ਕੀਤਾ ਹੈ। ਭਾਈ ਤਿਲੋਕਾ ਜੀ ਦਾ ਸੁੰਦਰ ਸਰੀਰ, ਚੜ੍ਹਦੀ ਜਵਾਨੀ ਦਾ ਗਠਿਆ ਸਰੀਰ, ਪੂਰਨ ਸ਼ਾਂਤ ਚਿਹਰਾ ਦੇਖ ਕੇ ਉਹ ਅਚਾਨਕ ਖਿੱਚ ਖਾ ਗਈ, ਉਸ ਦੇ ਮਨ ਵਿਚ ਆਇਆ ਕਿ ਮੈਂ ਇਸ ਦਾ ਇਲਾਜ ਕਰਾਉਣਾ ਹੈ। ਸੌ ਪਾਲਕੀ ਵਿਚ ਪਾ ਕੇ ਆਪਣੇ ਘਰ ਲੈ ਜਾਂਦੀ ਹੈ, ਉਥੇ ਜਾ ਕੇ ਆਪਣੇ ਕਮਰੇ ਵਿਚ ਹੀ ਲਿਟਾ ਦਿੰਦੀ ਹੈ ਪਰ ਇਕ ਗੱਲ ਤੋਂ ਹੈਰਾਨ ਹੋ ਰਹੀ ਹੈ ਕਿ ਅੰਨੇ ਸੋਹਣੇ ਨਕਸ਼ਾ ਵਾਲਾ ਪੂਰੀ ਤਰ੍ਹਾਂ ਟਿਕਿਆ ਹੋਇਆ ਨੌਜ਼ਾਨ ਅੱਜ ਤਕ ਉਸਨੇ ਨਹੀਂ ਦੇਖਿਆ ਸੀ। ਕਈ ਦਿਨਾਂ ਤੋਂ ਪਿਛੋਂ ਭਾਈ ਤਿਲੋਕਾ ਜੀ ਨੇ ਲਗਾਤਾਰ ਇਲਾਜ ਹੋਣ ਉਪਰੰਤ ਮੁੱਖ ਖੇਲ੍ਹਿਆ ਤਾਂ ਬਹੁਤ ਹੀ ਪਿਆਰ ਨਾਲ ਸ਼ਬਦ ਉਚਾਰਨ ਹੋਇਆ, ਜੋ ਉਸ ਰਾਜਕੁਮਾਰੀ ਨੇ ਸੁਣਿਆ ਅਤੇ ਸਮਝਿਆ ਕਿ ਇਸ ਨੇ ‘ਵਾਹਿਗੁਰੂ’ ਸ਼ਬਦ ਉਚਾਰਿਆ ਹੈ। ਕੋਈ ਘਬਰਾਹਟ, ਕੋਈ ਪੀੜਾ ਦਾ ਦਰਦ ਉਸ ਨੇ ਮਹਿਸੂਸ ਨਹੀਂ ਕੀਤਾ ਅਤੇ ਨਾ ਹੀ ਆਪਣੇ ਚਿਹਰੇ ਦਾ ਖੇੜਾ ਦੁਖ ਦਰਦ ਵਿਚ ਬਦਲਿਆ ਹੈ। ਪਤਾ ਨਹੀਂ ਕੀ ਹੋਇਆ, ਰਾਜ ਕੁਮਾਰੀ ਇਕ ਦਮ ਪੂਰੀ ਤਰ੍ਹਾਂ ਨਾਲ ਉਸ ਨੌਜ਼ਾਨ ਵਲ ਖਿੱਚੀ ਗਈ। ਰਾਜ ਕੁਮਾਰੀ ਦੀ ਚੜ੍ਹਦੀ ਉਮਰ ਸੀ ਪਰ ਉਹ ਵਿਕਾਰਾਂ ਤੋਂ ਪੂਰੀ ਤਰ੍ਹਾਂ ਨਾਲ ਸੁਥਰੀ ਸੀ ਉਸ ਦੇ ਚਿਤ ਨੇ ਕੋਈ ਵਿਕਾਰ ਚਿਤਵਨਾ ਸਿਖਿਆ ਹੀ ਨਹੀਂ ਸੀ ਕਿਉਂਕਿ ਉਸ ਦੀ ਪਾਲਣਾ ਹੀ ਅਜਿਹੇ ਮਾਹੌਲ ਵਿਚ ਹੋਈ ਸੀ ਜਿਥੇ ਖੇੜਾ ਹੀ ਖੇੜਾ ਸੀ। ਭਾਈ ਤਿਲੋਕਾ ਜੀ ਨੇਤਰ ਖੇਲ੍ਹਦੇ ਹਨ, ਰਾਜਕੁਮਾਰੀ ਨੇ ਕਿਹਾ ਐ ਚੰਗੇ ਪੁਰਸ਼! ਮੈਂ ਤੁਹਾਨੂੰ ਮਾਰਿਆ ਹੈ, ਅੱਜ ਕਈ ਦਿਨਾਂ ਪਿਛੋਂ ਤੈਨੂੰ ਸੁਰਤ ਆਈ ਹੈ। ਮੈਂ ਕਹਿੰਦੀ ਹਾਂ ਕਿ ਮੈਂ ਉਹ ਕੰਮ ਕੀਤਾ ਹੈ ਜਿਸ ਨੂੰ ਪਾਪ ਕਿਹਾ ਜਾਂਦਾ ਹੈ, ਇਹ ਅੱਖਰ ਉਹ ਕੇਵਲ ਆਪਣੇ ਘਰ ਦੇ ਵਿਦਵਾਨ ਪੰਡਤ ਤੋਂ ਹੀ ਸੁਣਦੀ ਸੀ। ਭਾਈ ਤਿਲੋਕਾ ਜੀ ਨੇ ਸਹਿਜ ਨਾਲ ਉਤਰ

ਦਿਤਾ ਕਿ ਬੀਬਾ! ਤੂੰ ਨਾ ਅਫਸੋਸ ਕਰ। ਮੇਰੇ ਗੁਰੂ ਮਹਾਰਾਜ ਦਸਦੇ ਹਨ ਕਿ ਕਿਸੇ ਨੂੰ ਦੋਸ਼ ਨਾ ਦੇਹ, ਇਹ ਤਾਂ ਤੇਰੇ ਆਪਣੇ ਹੀ ਕਰਮ ਹਨ ਜੋ ਰੂਪਮਾਨ ਹੋ ਕੇ ਤੇਰੇ ਤੋਂ ਬਦਲਾ ਲੈ ਰਹੇ ਹਨ, ਤੇਰਾ ਰੰਚਕ ਮਾਤਰ ਵੀ ਕਸੂਰ ਨਹੀਂ ਹੈ, ਮੇਰੇ ਸਤਿਗੁਰੂ ਦਾ ਫੁਰਮਾਨ ਹੈ -

**ਦਦੈ ਦੌਸੁ ਨ ਦੇਉ ਕਿਸੈ ਦੌਸੁ ਕਰਮਾ ਆਪਣਿਆ॥
ਜੋ ਮੈ ਕੀਆ ਸੋ ਮੈ ਪਾਇਆ ਦੌਸੁ ਨ ਦੀਜੈ ਅਵਰ
ਜਨਾ॥**

ਪੰਨਾ - 433

ਇਹ ਸੁਣ ਕੇ ਉਸ ਨੇ ਸਮਝਣ ਦਾ ਜਤਨ ਕੀਤਾ। ਭਾਈ ਤਿਲੋਕਾ ਜੀ ਨੇ ਕਿਹਾ ਕਿ ਬੀਬਾ! ਇਹ ਤਾਂ ਮੇਰਾ ਹੀ ਕਰਮ ਹੈ ਕਿ ਉਸ ਨੇ ਮੈਨੂੰ ਪਰੇਰ ਕੇ ਸੁਖਰੇ ਬਣ ਵਿਚ ਬਿਠਾ ਦਿਤਾ। ਮੇਰੇ ਕਰਮ ਨੇ ਤੈਨੂੰ ਪਰੇਰ ਕੇ ਉਸੇ ਵਣ ਵਿਚ ਲਿਆ ਦਿਤਾ, ਉਸ ਕਰਮ ਦੀ ਪੇਰਨਾ ਕਰਕੇ ਤੂੰ ਮੇਰੇ ਬਾਣ ਮਾਰਿਆ। ਤੇਰਾ ਕੋਈ ਕਸੂਰ ਨਹੀਂ, ਤੂੰ ਆਪਣੇ ਦਿਲ ਵਿਚੋਂ ਇਹ ਗੱਲ ਪੂਰੀ ਤਰ੍ਹਾਂ ਨਾਲ ਕੱਢ ਦੇ। ਇਸ ਤੋਂ ਉਪਰੰਤ ਜਿਉਂ-ਜਿਉਂ ਭਾਈ ਤਿਲੋਕਾ ਜੀ ਨੂੰ ਹੋਸ਼ ਆਉਂਦੀ ਜਾਂਦੀ ਸੀ ਅਤੇ ਦਵਾਈ ਅਸਰ ਕਰਦੀ ਜਾਂਦੀ ਸੀ ਉਨ੍ਹਾਂ ਨੇ ਅਧਿਆਤਮਵਾਦ ਦੇ ਬੇਅੰਤ ਬਚਨ ਕੀਤੇ। ਜਿਸ ਬਾਰੇ ਪਿਛਲੇ ਤਿੰਨ ਦੀਵਾਨਾਂ ਦੇ, 9 ਘੰਟਿਆਂ ਵਿਚ ਸਮੇਂ ਤੇ ਸਥਿਤੀ ਦੇ ਮੁਤਾਬਿਕ ਸਾਦੀ ਬੋਲੀ ਵਿਚ ਵਿਚਾਰ ਕੀਤੀ ਗਈ। ਭਾਵੇਂ ਆਤਮਾ ਦਾ ਵਿਸ਼ਾ ਗਹਿਨ ਹੈ ਪਰ ਆਪ ਜੀ ਨੇ ਬਹੁਤ ਸੋਹਣੇ ਢੰਗ ਨਾਲ ਆਤਮ ਮੰਡਲ ਬਾਰੇ ਰਾਜਕੁਮਾਰੀ ਨੂੰ ਦਸਿਆ। ਰਾਜਕੁਮਾਰੀ ਜਿਸ ਨੂੰ ਇਹ ਨਹੀਂ ਪਤਾ ਕਿ ਆਦਮੀ ਮਰਦਾ ਵੀ ਹੈ ਅਤੇ ਮਰਨ ਪਿਛੋਂ ਕੀ ਹੁੰਦਾ ਹੈ? ਉਸ ਨੂੰ ਸਹਿਜ ਨਾਲ ਹੀ ਆਤਮ ਮੰਡਲ ਵਿਚ ਲੈ ਗਏ ਅਤੇ ਉਸ ਨੂੰ ਸਤਿ ਅਵਸਥਾ ਬਾਰੇ ਸਮਝਾਉਂਦੇ ਰਹੇ। ਉਨ੍ਹਾਂ ਨੇ ਕਿਹਾ ਕਿ ਬੀਬਾ! ਹੁਣ ਅਸੀਂ ਇਹ ਸਰੀਰ ਛੱਡ ਕੇ ਚਲੇ ਜਾਣਾ ਹੈ। ਉਹ ਅਸਚਰਜ ਹੋਈ ਕਿ ਇਹ ਅਜੇ ਪੂਰੀ ਤਰ੍ਹਾਂ ਨਾਲ ਸੂਸਥ ਤਾਂ ਹੋਇਆ ਨਹੀਂ ਚਲਿਆ ਕਿਵੇਂ ਜਾਵੇਗਾ? ਇਹ ਸਮਝਣ ਦਾ ਜਤਨ ਕਰਦੀ ਹੈ ਕਿ ਇਹ ਕਹਿੰਦਾ ਹੈ ਕਿ ਮੈਂ ਇਸ ਸਰੀਰ ਵਿਚੋਂ ਚਲੇ ਜਾਣਾ ਹੈ। ਫੇਰ ਯਾਦ ਆਇਆ ਕਿ ਉਨ੍ਹਾਂ ਨੇ ਤਾਂ ਮੈਨੂੰ ਦਸਿਆ ਹੈ ਕਿ ਸਰੀਰ ਹੋਰ ਚੀਜ਼ ਹੈ, ਜੋ ਇਸ ਵਿਚ ਰਹਿੰਦਾ ਹੈ ਉਹ ਹੁਕਮ ਵਿਚ ਸਰੀਰ ਵਿਚ ਆਉਂਦਾ ਹੈ ਅਤੇ ਹੁਕਮ ਉਪਰੰਤ ਸਰੀਰ ਨੂੰ ਛੱਡ ਕੇ ਚਲਿਆ ਜਾਂਦਾ ਹੈ। ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਹੁਣ ਹੁਕਮ ਆ ਗਿਆ ਹੈ ਕਿ ਮੈਂ ਹੋਰ ਥੋੜ੍ਹੇ ਦਿਨਾਂ ਨੂੰ ਇਹ ਸਰੀਰ ਛੱਡ ਕੇ ਚਲਿਆ ਜਾਣਾ ਹੈ। ਸਾਧਸੰਗਤ ਜੀ! ਇਸ ਜੀਵ ਵਿਚ ਕੋਈ ਵੀ ਤਾਕਤ ਨਹੀਂ, ਨਾ ਜੰਮਣ ਦੀ, ਨਾ ਮਰਨ ਦੀ, ਫੁਰਮਾਨ ਆਉਂਦਾ ਹੈ -

ਇਸ ਕਾ ਬਲੁ ਨਾਹੀ ਇਸੁ ਹਾਥ॥

ਕਰਨ ਕਰਾਵਨ ਸਰਬ ਕੋ ਨਾਥ॥

ਪੰਨਾ

- 277

ਇਹ ਜੀਵ ਹੁਕਮ ਵਿਚ ਆਉਂਦਾ ਹੈ, ਹੁਕਮ ਵਿਚ ਚਲਿਆ ਜਾਂਦਾ ਹੈ, ਜਿਨ੍ਹਾਂ ਨੂੰ ਅਗੀਮ ਮੰਡਲ ਦੇ ਹੁਕਮ ਦਾ ਗਿਆਨ ਹੋ ਜਾਂਦਾ ਹੈ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਲਗ ਜਾਂਦਾ ਹੈ ਕਿ ਹੁਣ ਇਸ ਸਰੀਰ ਵਿਚ ਰਿਹਾਇਸ਼ ਰੱਖਣ ਦਾ ਸਮਾਂ ਖਤਮ ਹੋ ਗਿਆ। ਇਹ ਵੀ ਉਸ ਨੂੰ ਪਤਾ ਹੁੰਦਾ ਹੈ ਕਿ

ਅਸੀਂ ਕਿਸ ਦਿਨ, ਕਿਸ ਸਮੇਂ, ਕਿਸ ਥਾਂ ਸਰੀਰ ਛੱਡ ਕੇ ਚਲੋ ਜਾਣਾ ਹੈ।

ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਵਾਲੇ ਸੰਗਤਾਂ ਨੂੰ ਸਤਿ ਉਪਦੇਸ਼ ਦੇ ਕੇ ਭਵਸਾਗਰ ਤੋਂ ਪਾਰ ਕਰ ਰਹੇ ਸਨ। ਅਚਾਨਕ ਆਪ ਜੀ ਨੇ ਫੁਰਮਾਇਆ ਕਿ ਸੰਗਤਾਂ ਨੂੰ ਲਿਖ ਦੇਵੇ ਕਿ ਅਸੀਂ ਅੱਜ ਤੋਂ ਸੱਤਾਂ ਦਿਨਾਂ ਨੂੰ ਇਸ ਸਰੀਰ ਵਿਚੋਂ ਚਲੋ ਜਾਣਾ ਹੈ। ਹੁਕਮ ਦੀ ਤਾਮੀਲ ਕੀਤੀ ਗਈ, ਪ੍ਰਮੁੱਖ ਸਿਖਾਂ ਨੂੰ ਪਤਰਕਾਵਾਂ ਲਿਖ ਦਿਤੀਆਂ ਗਈਆਂ। ਹੋਤੀ ਮਰਦਾਨ ਵਿਚ ਬਹੁਤ ਭਾਗੀ ਬਿਕੱਠ ਹੈ ਗਿਆ ਅਤੇ ਪਿਆਰ ਵਾਲਿਆਂ ਦੇ ਨੇਤਰਾਂ ਵਿਚੋਂ ਹੰਝੂ ਵਗ ਰਹੇ ਹਨ ਕਿਉਂਕਿ ਸਭ ਤੋਂ ਆਂਖਾਂ ਹੈ ਸਤਿਪੁਰਸ਼ ਦਾ ਵਿਛੋੜਾ ਸਹਿਣਾ। ਉਨ੍ਹਾਂ ਦੀਆਂ ਪੂਰੀ ਤਰ੍ਹਾਂ ਆਸਾਂ ਆਪਣੇ ਸਤਿ ਪੁਰਸ਼ ਉਪਰ ਹੁੰਦੀਆਂ ਹਨ। ਜਦੋਂ ਸਤਿਪੁਰਸ਼ ਸੰਸਾਰ ਵਿਚੋਂ ਅਲੋਪ ਹੁੰਦੇ ਹਨ ਤਾਂ ਸਾਰੇ ਹਿੜ੍ਹਾਂ ਅੰਦਰ ਇਕ ਅਜਿਹੀ ਲਹਿਰ ਉਠਦੀ ਹੈ ਜੋ ਮਹਿਸੂਸ ਕਰਦੀ ਹੈ ਕਿ ਅੱਜ ਉਨ੍ਹਾਂ ਲਈ ਹਨ੍ਹੇਰਾ ਛਾ ਗਿਆ। ਹੁਣ ਦੁਨੀਆਂ ਵਿਚ ਰਹਿਣ ਦਾ ਕੋਈ ਸਵਾਦ ਨਹੀਂ ਹੈ। ਪ੍ਰੇਮੀ ਸਦਾ ਹੀ ਇਹ ਚਾਹੁੰਦੇ ਹਨ ਕਿ ਮਹਾਂਪੁਰਸ਼ ਸਰੀਰਧਾਰੀ ਹੋ ਕੇ ਸੰਸਾਰ ਵਿਚ ਵਿਚਰਦੇ ਰਹਿਣ। ਪਿਆਰੇ ਬਚਨਾਂ ਨਾਲ ਅਸਾਨੂੰ ਹੌਸਲਾ ਦਿੰਦੇ ਰਹਿਣ। ਇਹ ਕੁਦਰਤੀ ਹੈ ਕਿ ਪਿਆਰ ਵਾਲਿਆਂ ਅੰਦਰ ਹੰਝੂਆਂ ਦੀ ਝੜੀ ਹੋਇਆ ਕਰਦੀ ਹੈ, ਉਹ ਅਗਿਆਨੀ ਨਹੀਂ ਹੋਇਆ ਕਰਦੇ, ਉਹ ਪਿਆਰ ਦੀਆਂ ਤਣਾਵਾਂ ਨਾਲ ਬੰਨ੍ਹੇ ਹੋਏ ਹੁੰਦੇ ਹਨ। ਆਪਣੇ ਪਿਆਰੇ ਦੇ ਜਾਣ ਪਿਛੋਂ ਜਿਸ ਦੇ ਨੇਤਰਾਂ ਵਿਚ ਚਾਰ ਹੰਝੂ ਨਹੀਂ ਟਾਕਦੇ, ਉਹ ਇਕ ਪੱਥਰ ਦਿਲ ਹੋਇਆ ਕਰਦਾ ਹੈ। ਉਸ ਨੂੰ ਗਿਆਨਵਾਨ ਕਹਿਣਾ ਕੋਈ ਸੌਭਾ ਦੀ ਗੱਲ ਨਹੀਂ ਹੋਇਆ ਕਰਦੀ। ਮਨੁੱਖ ਅੰਦਰ ਜਿਉਂਦੀਆਂ ਜਾਗਦੀਆਂ ਭਾਵਨਾਵਾਂ ਹਨ ਇਹ ਮੇਟ ਕੇ ਪੱਥਰ ਨਹੀਂ ਬਣਿਆ ਕਰਦੀਆਂ।

ਗੁਰੂ ਨਾਨਕ ਪਾਤਸ਼ਾਹ ਦਾ ਵਿਛੋੜਾ ਗੁਰੂ ਅੰਗਦ ਸਾਹਿਬ ਜੀ ਸਹਿਨ ਨਾ ਕਰਦੇ ਹੋਏ ਖੜੂਰ ਸਾਹਿਬ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਮਾਈ ਭਰਾਈ ਦੇ ਘਰ ਗਹਿਰੀ ਸਮਾਧੀ ਵਿਚ ਲੀਨ ਹੋ ਗਏ। ਭਾਵੇਂ ਗੁਰੂ ਮਹਾਰਾਜ ਜੀ ਅਜੇ ਸਰੀਰਧਾਰੀ ਸਨ ਪਰ ਉਨ੍ਹਾਂ ਨੂੰ ਉਹ ਦ੍ਰਿਸ਼ ਨਜ਼ਰ ਆ ਰਿਹਾ ਸੀ ਜਦੋਂ ਗੁਰੂ ਨਾਨਕ ਪਾਤਸ਼ਾਹ ਨੇ ਸਰੀਰ ਛੱਡ ਜਾਣਾ ਸੀ। ਬਾਬਾ ਬੁੱਢਾ ਜੀ ਤੇ ਸਾਰੇ ਗੁਰਸਿਖਾਂ ਨੇ ਉਹ ਚਿਣਿਆ ਦਰਵਾਜ਼ਾ ਖੁਲ੍ਹਵਾਇਆ ਤਾਂ ਗੁਰੂ ਅੰਗਦ ਸਾਹਿਬ ਜੀ ਮਹਾਰਾਜ ਨੂੰ ਖਬਰ ਦਿਤੀ ਕਿ ਗੁਰੂ ਨਾਨਕ ਪਾਤਸ਼ਾਹ ਮਹਾਰਾਜ ਚੰਲਾ ਛੱਡ ਗਏ ਹਨ। ਤਾਂ ਆਪ ਦਾ ਸਭ ਤੋਂ ਪਹਿਲਾ ਬਚਨ ਇਹੀ ਸੀ ਕਿ -

**ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥
ਧ੍ਰਿਗ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥
ਪੰਨਾ - 83**

ਸੋ ਇਸ ਤਰ੍ਹਾਂ ਨਾਲ ਬਾਬਾ ਜੀ ਦੇ ਵਿਛੋੜੇ ਨੂੰ ਅਨੁਭਵ ਕਰਦੀ ਹੋਈ ਸੰਗਤ ਬਿਰਹੋਂ ਦੀ ਗਹਿਰੀ ਪੀੜ ਸਹਿ ਨਹੀਂ ਰਹੀ ਸੀ। ਉਨ੍ਹਾਂ ਨੇ ਆਖਰੀ ਦਿਨ ਬੇਨਤੀ ਕੀਤੀ ਕਿ ਮਹਾਰਾਜ ਜੀ! ਅਜੇ ਤਾਂ ਤੁਹਾਡੇ ਦਰਸ਼ਨ ਕਰਕੇ ਅਸੀਂ ਤ੍ਰਿਪਤ ਹੀ ਨਹੀਂ ਹੋਏ ਤੁਸੀਂ ਹੁਣੇ ਸਰੀਰ ਵਿਚੋਂ ਜਾਣ ਦਾ ਇਗਦਾ ਕਰ ਲਿਆ। ਤੁਸੀਂ ਸਮਰੱਥ ਪੁਰਸ਼ ਹੋਏ, ਤੁਸੀਂ ਅਸਾਡੇ ਵਾਸਤੇ ਕੁਝ ਸਮਾਂ

ਹੋਰ ਰਹੇ। ਬੇਨਤੀ ਕਰਨ ਵਾਲੇ ਮੁਖੀ, ਹੋਤੀ ਮਰਦਾਨ ਦੇ ‘ਸ੍ਰੀ ਮਾਨ’ ਬਾਬਾ ਲਾਲ ਸਿੰਘ ਜੀ ਸਨ। ਮਹਾਂਪੁਰਸ਼ਾਂ ਨੂੰ ਪਿਆਰਿਆਂ ਦੀ ਦੌਨ ਦਸ਼ਾ ਦੇਖ ਕੇ ਬਹੁਤ ਹੀ ਤਰਸ ਆਇਆ ਅਤੇ ਆਪ ਦਰੱਵ ਗਏ ਕਿਉਂਕਿ ਮਹਾਂਪੁਰਸ਼ਾਂ ਦਾ ਹਿਰਦਾ ਮੱਖਣ ਤੋਂ ਵੀ ਨਰਮ ਹੋਇਆ ਕਰਦਾ ਹੈ। ਦੁਨੀਆਂ ਵਿਚ ਕੋਈ ਚੀਜ਼ ਅਜਿਹੀ ਨਹੀਂ ਹੈ ਜਿਹੋ ਜਿਹਾ ਮਹਾਂਪੁਰਸ਼ਾਂ ਦਾ ਹਿਰਦਾ ਹੁੰਦਾ ਹੈ। ਤਰਸ ਦੀ ਹਾਲਤ ਵਿਚ ਬੇਨਤੀ ਸੁਣ ਕੇ ਆਪ ‘ਸ੍ਰੀ ਮਾਨ ਜੀ’ ਸੰਤ ਲਾਲ ਸਿੰਘ ਜੀ ਨੂੰ ਕਹਿਣ ਲੱਗੇ, “ਤੁਹਾਡੀ ਬੇਨਤੀ ਸੁਣ ਕੇ ਅਸਾਡਾ ਹਿਰਦਾ ਪਿੱਲ ਗਿਆ ਹੈ, ਅਸੀਂ ਅਕਾਲ ਪੁਰਖ ਦਾ ਹੁਕਮ ਤਾਂ ਨਹੀਂ ਟਾਲ ਸਕਦੇ ਪਰ ਇਕ ਇੱਤਜ਼ਾਮ ਆਪਾਂ ਕਰ ਲੈਂਦੇ ਹਾਂ। ਭਾਈ ਲਾਲ ਸਿੰਘ ਜੀ! ਤੁਸੀਂ ਅੱਜ ਤੋਂ 2 ਸਾਲ, ਦੋ ਮਹੀਨੇ, 2 ਦਿਨ ਨੂੰ ਚਲੇ ਜਾਣਾ ਹੈ। ਤੁਸੀਂ ਅਸਾਡੀ ਵਾਰੀ ਤੇ ਚਲੇ ਜਾਓ, ਅਸੀਂ ਤੁਹਾਡੀ ਵਾਰੀ ਤੇ ਚਲੇ ਜਾਵਾਂਗੇ। ਸੋ ਇਸ ਤਰ੍ਹਾਂ ਹੀ ਹੋਇਆ, ਸੰਤ ਬਾਬਾ ਲਾਲ ਸਿੰਘ ਜੀ ਉਸੇ ਦਿਨ ਸ਼ਾਮ ਨੂੰ 4.30 ਵਜੇ ਸੰਗਤਾਂ ਵਿਚ ਬਿਗਾਜਮਾਨ ਹੋ ਗਏ। ‘ਜਪੁਜੀ ਸਾਹਿਬ’ ਦਾ ਪਾਠ, ਸ਼ਾਮ ਦੇ 4.30 ਵਜੇ ਜਾਣ ਦਾ ਸਮਾਂ ਸੀ ਆਪ ਜੀ ਨੇ 25 ਮਿੰਟ ਵਿਚ ਬਹੁਤ ਹੀ ਇਕਾਗਰ ਚਿੱਤ ਹੋ ਕੇ ਕਰਿਆ। ਮਹਾਂਪੁਰਸ਼ਾਂ ਦੇ ਚਰਨਾਂ ਵਿਚ ਸੀਸ ਨਿਵਾਇਆ, ਥਾਪੜਾ ਲਿਆ ਅਤੇ ਆਪ ਆਤਮ ਮੰਡਲ ਵਿਚ ਸੁਰਤ ਨਾਲ ਪ੍ਰਵੇਸ਼ ਕਰਕੇ ਬਿਗਾਜ ਗਏ। ਪੰਜਾਂ ਮਿੰਟਾਂ ਵਿਚ ਸਰੀਰ ਵਿਚੋਂ ਚੇਤਨ ਕਲਾ ਨਿਕਲ ਗਈ ਅਤੇ ਸਰਖੰਡ ਵਿਚ ਆਪ ਨੇ ਨਿਵਾਸ ਕਰ ਲਿਆ। ਠੀਕ ਉਸੇ ਤਰ੍ਹਾਂ 2 ਸਾਲ, ਦੋ ਮਹੀਨੇ, 2 ਦਿਨ ਨੂੰ ਆਪ ਸੈਂਦੇ ਗਏ, ਜੋ ਹੋਤੀ ਮਰਦਾਨ ਤੋਂ ਕਾਫੀ ਦੂਰ ਸੀ ਉਥੇ ਇਕ ਬਿਰਧ ਮਾਈ 90 ਸਾਲ ਦੀ ਸੀ ਜਿਸ ਨੇ ਇਕ ਬਸਤਰ ਬਹੁਤ ਹੀ ਪਿਆਰ ਨਾਲ ਮਹਾਂਪੁਰਸ਼ਾਂ ਲਈ ਬਣਾਇਆ ਹੋਇਆ ਸੀ। ਬਾਬਾ ਜੀ ਉਸ ਦੇ ਗੁਹਿ ਵਿਖੇ ਚਲੇ ਗਏ ਕਹਿਣ ਲੱਗੇ, “ਮਾਤਾ ਜੋ ਤੂੰ ਬਸਤਰ ਉਣਵਾਇਆ ਹੈ, ਉਹ ਲਿਆ ਅਸੀਂ ਅੰਤ ਦੇ ਸਮੇਂ ਤੇਰਾ ਇਹ ਬਸਤਰ ਪਹਿਨ ਕੇ ਸਰੀਰ ਛੱਡਣਾ ਹੈ। ਤੇਰਾ ਵੀ ਅੰਤ ਸਾਡੇ ਨਾਲ ਹੀ ਹੋ ਜਾਣਾ ਹੈ, ਅਸੀਂ ਤੈਨੂੰ ਨਾਲ ਹੀ ਲੈ ਜਾਵਾਂਗੇ।” ਉਸ ਮਕਾਨ ਦੇ ਚੰਗਿਰਦੇ ਰੈਣ ਸੁਥਾਈ ਦਾ ਕੀਰਤਨ ਹੋ ਰਿਹਾ ਸੀ ਜਦੋਂ ਦੋ ਵਜੇ ਤਾਂ ਅਜੀਬ ਨਜ਼ਾਰੇ ਸੰਗਤ ਨੇ ਦੇਖੇ। ਸੰਤ ਮਹਾਰਾਜ (ਸੰਤ ਈਸ਼ਵਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ) ਨੇ ਦੱਸਿਆ ਕਿ ਅੰਮਿਤ ਵੇਲੇ ਅਸਮਾਨ ਦੇ ਵਿਚ ਇਕ ਰੋਸ਼ਨੀ ਹੋਈ ਉਸ ਵੇਲੇ ਪੁਰਨ ਸ਼ਾਂਤ ਫੈਲੇ ਗਈ ਸਭ ਚੁੱਪ ਹੋ ਗਏ, ਇਨ੍ਹਾਂ ਮਾਇਕ ਕੰਨਾਂ ਨਾਲ ਸੁਣਿਆ ਕਿ ਇਕ ਅਤਿ ਪਿਆਰੀ ਧੀਮੀ ਧੁਨੀ ਅਸਮਾਨ ਵਿਚ ਗੂੰਜ ਰਹੀ ਹੈ, ਬਹੁਤ ਹੀ ਮਿਠਾਸ ਵਾਲੇ ਸਾਜ ਵਜਾਏ ਜਾ ਰਹੇ ਹਨ। ਉਸ ਵੇਲੇ ਮੁਖੀਆਂ ਨੇ ਉਸ ਮਕਾਨ ਦਾ ਦਰਵਾਜ਼ਾ ਖੋਲ੍ਹਿਆ ਤਾਂ ਕੀ ਦੇਖਿਆ ਕਿ ਮਾਤਾ ਮਹਾਂਪੁਰਸ਼ਾਂ ਦੇ ਚਰਨਾਂ ਉਪਰ ਸੀਸ ਨਿਵਾ ਕੇ ਸਰੀਰ ਛੱਡ ਗਈ ਅਤੇ ਬਾਬਾ ਜੀ ਚੌਂਕੜੀ ਮਾਰ ਕੇ ਸਮਾਪਿ ਵਿਚ ਸਰੀਰ ਛੱਡ ਗਏ। ਇਹ ਇਕ ਬਹੁਤ ਵੱਡੀ ਪਾਪਤੀ ਹੈ ਜੋ ਗੜੇ ਸਾਹਿਬ ਦੀ ਸੰਪਰਦਾ ਦੇ ਮਹਾਤਮਾ ਸਹਿਜ ਵਿਚ ਹੀ ਕਿਤੇ-ਕਿਤੇ ਦ੍ਰਿਸ਼ਟਮਾਨ ਕਰਾਦਿਆ ਕਰਦੇ ਸਨ।

ਸੰਤ ਮਹਾਰਾਜ ਬ੍ਰਹਮ ਗਿਆਨੀ ਅਤਰ ਸਿੰਘ ਜੀ ਰੇਤੂ ਸਾਹਿਬ ਵਾਲੇ, ਆਪ ਨੇ ਭੀ ਆਪਣਾ ਸਰੀਰ ਛੱਡਣ ਤੋਂ ਪਹਿਲਾਂ ਦੁਰਾਹੇ ਸਟੋਸ਼ਨ ਤੋਂ ਹੋਤੀ

ਮਰਦਾਨ ਦੇ ਨੇੜੇ ਪਹੁੰਚਣ ਵਾਲੀ ਰੇਲ ਗੱਡੀ ਵਿਚ ਡੱਬਾ reserve ਕਰਾ ਲਿਆ ਸੀ ਅਤੇ ਆਪਣੇ ਨਿਕਟਵਰਤੀ ਜ਼ੈਲਦਾਰ ਜੀ ਨੂੰ ਦਸ ਦਿਤਾ ਸੀ ਕਿ ਅਸੀਂ ਅੱਜ ਸਰੀਰ ਛੱਡ ਜਾਣਾ ਹੈ। ਬਕਸਾ ਤਿਆਰ ਹੋਇਆ ਪਿਆ ਹੈ ਇਸ ਬਕਸੇ ਵਿਚ ਪਾ ਕੇ ਸਰੀਰ ਹੋਤੀ ਮਰਦਾਨ ਜਲ ਪ੍ਰਵਾਹ ਕਰਨਾ ਹੈ। ਸੰਸਾਰ ਤੋਂ ਜਾਣਾ ਤੇ ਆਉਣਾ ਗੁਰਮੁਖਾਂ ਦਾ ਸਹਿਜ ਨਾਲ ਹੀ ਹੋਇਆ ਕਰਦਾ ਹੈ। ਉਹ ਜੰਮਦੇ-ਮਰਦੇ ਨਹੀਂ, ਸਰੀਰ ਵਿਚ ਪ੍ਰਵੇਸ਼ ਕਰ ਜਾਂਦੇ ਹਨ ਅਤੇ ਸਰੀਰ ਨੂੰ ਆਪਣੀ ਇਛਿਆ ਨਾਲ ਛੱਡ ਜਾਂਦੇ ਹਨ ਜਿਸ ਦੇ ਬਾਰੇ ਗੁਰੂ ਮਹਾਰਾਜ਼ ਜੀ ਦਾ ਫੁਰਮਾਨ ਹੈ -

**ਗੁਰਮੁਖਿ ਆਵੈ ਜਾਇ ਨਿਸੰਗੁ ॥
ਪੰਨਾ - 932**

**ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ
ਆਏ ॥**

**ਜੀਅ ਦਾਨੁ ਦੇ ਭਗਤੀ ਲਾਈਨਿ ਹਰਿ ਸਿਉ ਲੈਨਿ
ਮਿਲਾਏ ॥**

ਪੰਨਾ - 749

ਸੋ ਇਸ ਤਰ੍ਹਾਂ ਨਾਲ ਭਾਈ ਤਿਲੋਕਾ ਜੀ ਉਸ ਰਾਜਕੁਮਾਰੀ ਨੂੰ ਕਹਿਣ ਲੱਗੇ ਕਿ ਬੀਬਾ! ਹੁਣ ਅਸਾਡਾ ਸਮਾਂ ਆ ਗਿਆ ਹੈ, ਅਸੀਂ ਇਹ ਸਰੀਰ ਛੱਡ ਕੇ ਚਲੇ ਜਾਣਾ ਹੈ ਤੂੰ ਆਪਣੇ ਮਨ ਉਪਰ ਕੋਈ ਬੋਝ ਨਾ ਰੱਖ, ਇਹ ਸਭ ਹੁਕਮ ਦੀ ਕ੍ਰਿਆ ਹੋ ਰਹੀ ਹੈ। ਹੁਕਮ ਵਿਚ ਹੀ ਰਾਜ ਮਿਲਦੇ ਹਨ, ਹੁਕਮ ਵਿਚ ਹੀ ਭੀਖ ਮੰਗਦੇ ਹਨ। ਸਾਰੇ ਹੁਕਮ ਵਰਤ ਰਿਹਾ ਹੈ ਜੋ ਇਸ ਹੁਕਮ ਨੂੰ ਪਛਾਣ ਜਾਂਦਾ ਹੈ ਉਹ ਪ੍ਰਭੂ ਦੇ ਦੇਸ਼ ਵਿਚ ਪ੍ਰਵੇਸ਼ ਕਰ ਜਾਂਦਾ ਹੈ।

ਇਹ ਬਚਨ ਸੁਣਦੇ ਸਾਰ ਰਾਜ ਕੁਮਾਰੀ ਦੇ ਮਨ ਵਿਚ ਬਹੁਤ ਹੀ ਘਬਰਾਹਟ ਹੋ ਗਈ, ਅੱਖਾਂ ਅੱਗੇ ਹਨ੍ਹੇਰਾ ਛਾ ਗਿਆ ਜਦੋਂ ਹੋਸ਼ ਪਰਤੀ ਤਾਂ ਕਹਿਣ ਲੱਗੀ, “ਹੋ ਬਹੁਤ ਪਿਆਰੇ ਮਾਨਵ! ਜੇ ਤੂੰ ਚਲਿਆ ਗਿਆ ਤਾਂ ਮੈਂ ਇਕ ਘੜੀ ਵੀ ਜਿਉਂਦੀ ਨਹੀਂ ਰਹਿਣਾ, ਮੈਂ ਵੀ ਤੇਰੇ ਨਾਲ ਆਪਣੇ ਕਾਲਜੇ ਵਿਚ ਤੀਰ ਖੋਡ ਕੇ ਮਰ ਜਾਣਾ ਹੈ। ਜੇ ਤੂੰ ਮੇਰੀ ਭੁੱਲ ਮਾਫ ਕਰ ਦਿਤੀ ਹੈ ਤੇ ਸੱਚੇ ਦਿਲੋਂ ਤੂੰ ਕਹਿੰਦਾ ਹੈਂ ਕਿ ਤੂੰ ਕੋਈ ਕਸੂਰ ਨਹੀਂ ਕਰਿਆ ਤਾਂ ਮੈਂ ਇਕੋ-ਇਕ ਬੇਨਤੀ ਕਰਦੀ ਹਾਂ ਹੋਰ ਕੋਈ ਚੀਜ਼ ਮੈਂ ਤੇਰੇ ਤੋਂ ਨਹੀਂ ਮੰਗਦੀ, ਉਹ ਇਹ ਹੈ ਕਿ ਤੂੰ ਮੈਨੂੰ ਆਪਣੇ ਚਰਨਾਂ ਵਿਚ ਥਾਂ ਦੇ ਦੇ, ਮੈਂ ਤੇਰੇ ਨਾਲ ਹੀ ਤੀਰ ਖੋਡ ਕੇ ਮਰ ਜਾਣਾ ਹੈ। ਜੇ ਇਹ ਗੱਲ ਤੈਨੂੰ ਮਨਜ਼ੂਰ ਨਹੀਂ ਤਾਂ ਤੂੰ ਮੇਰੇ ਕੌਲ ਹੀ ਰਹਿ। ਮੇਰੇ ਮਾਤਾ-ਪਿਤਾ ਤੈਨੂੰ ਬਹੁਤ ਪਿਆਰ ਕਰਦੇ ਹਨ। ਮੈਂ ਤੈਨੂੰ ਤਨੋ, ਮਨੋ, ਕਣ-ਕਣ ਤੋਂ ਪਿਆਰ ਕਰ ਰਹੀ ਹਾਂ ਅਤੇ ਮੈਂ ਤੇਰਾ ਵਿਛੋੜਾ ਸਹਿ ਨਹੀਂ ਸਕਣਾ। ਮੇਰੀ ਬੇਨਤੀ ਸੁਣ, ਮੈਂ ਸਾਰਾ ਜੀਵਨ ਤੇਰੀ ਗੁਲਾਮ ਬਣ ਕੇ ਆਪਣੇ ਗੁਨਾਹਾਂ ਦਾ ਪ੍ਰਾਸ਼ਚਿਤ ਕਰਕੇ ਤੇਰੇ ਅੱਗੇ ਗੱਲੀਆਂ ਵਾਂਗੀਂ ਕਾਰ ਕਮਾਵਾਂਗੀ। ਸੱਚ ਜਾਣ ਤੂੰ ਮੇਰੇ ਜੀਵਨ ਦਾ ਆਧਾਰ ਹੈਂ, ਮੈਂ ਤੈਨੂੰ ਦੇਖੋ ਬਿਨਾਂ ਸਚਮੁੱਚ ਜਿਉਂਦੀ ਨਹੀਂ ਰਹਿ ਸਕਦੀ ਜਿਵੇਂ ਮੱਛੀ ਨੂੰ ਪਾਣੀ ਵਿਚੋਂ ਕੱਢ ਲਿਆ ਜਾਵੇ ਓਹੀ ਹਾਲਤ ਮੇਰੀ ਹੈ।

ਸਾਧਸੰਗਤ ਜੀ! ਇਹ ਪਿਆਰ ਦੀ ਅਵਸਥਾ ਹੋਇਆ ਕਰਦੀ ਹੈ ਜਿਥੇ ਪ੍ਰੇਮ ਦੀ ਆਖਰੀ ਹੱਦ ਹੋਇਆ ਕਰਦੀ ਹੈ, ਜਿਸ ਨੂੰ ਗੁਰਬਾਣੀ ਵਿਚ ਪ੍ਰਤੀਕ ਦੇ ਕੇ ਵਰਣਨ ਕੀਤਾ ਗਿਆ ਹੈ -

**ਜਿਉ ਮਛਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ॥
ਬੁੰਦ ਵਿਹੁਣਾ ਚਾਡ੍ਰਿਕੌ ਕਿਉ ਕਰਿ ਤ੍ਰਿਪਤਾਵੈ॥
ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ॥
ਭਵਰੁ ਲੱਭੀ ਕੁਸਮ ਬਾਸੁ ਦਾ ਮਿਲਿ ਆਪੁ ਬੰਧਾਵੈ॥
ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ॥**

ਪੰਨਾ - 708

ਆਪਣੇ ਸਜਣਾਂ ਤੋਂ ਬਗੈਰ ਸੰਸਾਰ ਵਿਚ ਸੁੰਨ ਵਰਤ ਜਾਂਦੀ ਹੈ। ਜਦੋਂ ਸੰਤ ਮਹਾਰਾਜ ਜੀ ਸਰੀਰ ਛੱਡ ਗਏ ਉਸ ਵੇਲੇ ਅਸਾਡੀ ਕੀ ਹਾਲਤ ਸੀ ਉਸ ਨੂੰ ਮੈਂ ਹੀ ਜਾਣਦਾ ਹਾਂ ਜਾਂ ਹੋਰ ਪ੍ਰੇਮੀ ਜਿਨ੍ਹਾਂ ਨਾਲ ਇਹ ਵਿਛੋੜਾ ਵਰਤਿਆ ਹੈ ਉਨ੍ਹਾਂ ਨੂੰ ਪਤਾ ਹੈ -

**ਲਾਗੀ ਹੋਇ ਸੁ ਜਾਨੈ ਪੀਰ॥
ਰਾਮ ਭਗਤਿ ਅਨੀਆਲੇ ਤੀਰ॥**

ਪੰਨਾ

- 327

ਇਕ ਸਾਲ ਭਰ ਹੋਸ਼ ਹੀ ਜਾਂਦੀ ਰਹੀ, ਹੌਲੀ-ਹੌਲੀ ਧਰਵਾਸ ਆਇਆ, ਵਿਸ਼ਵਾਸ ਆਇਆ ਕਿ ਮਹਾਂਪੁਰਸ਼ ਕਿਤੇ ਜਾਇਆ ਨਹੀਂ ਕਰਦੇ, ਅਦਿਸ਼ ਵਿਚੋਂ ਪ੍ਰੇਰਨਾ ਦੇ ਕੇ ਕਾਰਜ ਕਰਾਇਆ ਕਰਦੇ ਹਨ। ਤੁਸੀਂ ਦੇਖਦੇ ਹੋਂ ਕਿ ਕਿੰਨੀਆਂ ਫਿਲਮਾਂ ਬਣ ਚੁਕੀਆਂ ਹਨ (ਹੁਣ ਤਕ 700 ਫਿਲਮ ਬਣ ਚੁਕੀ ਹੈ) ਅਤੇ ਇਹ ਵੀਡੀਓ ਫਿਲਮਾਂ ਸਾਰੇ ਸੰਸਾਰ ਵਿਚ ਵਿਖਾਈਆਂ ਜਾ ਰਹੀਆਂ ਹਨ, ਇਹ ਸੰਤ ਮਹਾਰਾਜ ਜੀ ਦੇ ਹੁਕਮ ਵਿਚ ਜੋ ਉਨ੍ਹਾਂ ਨੇ ਮੈਨੂੰ 1973 ਵਿਚ ਦਿਤਾ ਸੀ ਕਿ ਤੂੰ ਫਿਲਮਾਂ ਬਣਾ ਕੇ ਕੀਰਤਨ ਕਰ, ਸਾਕਾਰ ਹੋ ਰਹੀਆਂ ਹਨ। ਮੈਂ ਪੂਰੀ ਤਰ੍ਹਾਂ ਮਹਿਸੂਸ ਕਰ ਰਿਹਾ ਹਾਂ ਕਿ ਮੇਰੇ ਵਿਚ ਕੁਝ ਵੀ ਕਰਨ ਦੀ ਤਾਕਤ ਨਹੀਂ ਸੀ, ਨਾ ਹੈ। ਇਹ ਤਾਂ ਮਹਾਂਪੁਰਸ਼ ਅਦਿਸ਼ ਵਿਚੋਂ ਸਰੀਰ ਨੂੰ ਸਤਾ ਦੇ ਕੇ ਕਰਾ ਰਹੇ ਹਨ। ਮੈਂ ਹੈਰਾਨ ਹਾਂ ਜੋ ਮੈਂ ਕਿਸੇ ਨੂੰ ਇਹ ਗੱਲ ਕਹਿੰਦਾ ਹਾਂ ਤਾਂ ਕੋਈ ਮੰਨਦਾ ਹੀ ਨਹੀਂ ਹੈ। ਮੈਨੂੰ ਹੀ ਕਹੀ ਜਾਣਗੇ ਕਿ ਤੁਸੀਂ ਬਹੁਤ ਪ੍ਰਚਾਰ ਕਰਿਆ ਹੈ, ਬਹੁਤ ਵੱਡਾ ਸਮਾਗਮ ਕਰਦੇ ਹੋ, ਪਰ ਜੋ ਮੈਂ ਮਹਿਸੂਸ ਕੀਤਾ ਹੈ ਉਹ ਹੈ ਕਿ ਮੈਂ ਕੁਝ ਵੀ ਕਰਨ ਵਾਲਾ ਨਹੀਂ ਹਾਂ, ਮਹਾਂਪੁਰਸ਼ ਆਪ ਹੀ ਕਰਾ ਰਹੇ ਹਨ। ਇਸ ਕਰਕੇ ਮੈਂ ਕਹਿੰਦਾ ਹਾਂ ਕਿ ਮਹਾਂਪੁਰਸ਼ ਕਦੇ ਵੀ ਅਲੋਪ ਨਹੀਂ ਹੋਇਆ ਕਰਦੇ। ਸਰਗੁਣ ਸਰੂਪ ਤੱਤਾਂ ਵਿਚ ਲੀਨ ਕਰ ਲਿਆ ਕਰਦੇ ਹਨ। ਆਪ ਅਦਿਸ਼ ਵਿਚ ਹੋਣ, ਭਾਵੇਂ ਦ੍ਰਿਸ਼ ਵਿਚ ਹੋਣ ਸੰਸਾਰ ਦਾ ਭਲਾ ਕਰਦੇ ਹੀ ਰਹਿੰਦੇ ਹਨ।

ਰਾਜਕੁਮਾਰੀ ਚਲੇ ਜਾਣ ਦਾ ਸ਼ਬਦ ਸੂਣ ਕੇ ਇਕ ਤਰ੍ਹਾਂ ਦੀ ਅੱਧ ਬੋਲੀ ਜਿਹੀ ਹੋ ਗਈ। ਜਦੋਂ ਹੋਸ਼ ਆਈ ਤਾਂ ਉਸ ਨੇ ਦੋਵੇਂ ਹੱਥ ਜੋੜ ਕੇ

ਫੇਰ ਬੇਨਤੀ ਕੀਤੀ ਕਿ ਐ ਚੰਗੇ ਪੁਰਖ! ਮੈਂ ਤੇਰੇ ਬਾਰੇ ਤੇਰੇ ਤੋਂ ਕੁਝ ਵੀ
 ਨਹੀਂ ਪੁਛਿਆ, ਮੈਨੂੰ ਪੁਛਣ ਦੀ ਲੋੜ ਵੀ ਨਹੀਂ ਕਿਉਂਕਿ ਤੂੰ ਮੈਨੂੰ ਐਨਾ
 ਆਪਣਾ-ਆਪਣਾ ਲਗਦਾ ਹੈਂ ਕਿ ਮੈਂ ਤੇਰੇ ਨਾਲ ਕਿਸੇ ਦਾ ਵੀ ਸਬੰਧਤ
 ਨਾਮ ਸੁਣ ਕੇ ਖੁਸ਼ ਨਹੀਂ ਹੋਣਾ। ਮੈਂ ਤਾਂ ਇਹ ਅਨੁਭਵ ਕੀਤਾ ਹੈ ਕਿ ਤੇਰਾ
 ਪੂਰੇ ਦਾ ਪੂਰਾ ਵਜੂਦ ਜਿਸ ਨੂੰ ਤੂੰ ਆਤਮਾ ਆਖਦਾ ਹੈਂ, ਇਹ ਸਭ ਮੇਰਾ
 ਹੀ ਹੈ, ਇਸ ਉਪਰ ਹੋਰ ਕਿਸੇ ਦਾ ਅਧਿਕਾਰ ਨਹੀਂ ਹੈ। ਤੂੰ ਜਿਥੇ ਵੀ ਜਾਣਾ
 ਹੈ, ਮੈਂ ਤੇਰੀ ਰਜ਼ਾ ਵਿਚ ਰਾਜ਼ੀ ਹਾਂ ਪਰ ਮੈਂ ਤੈਨੂੰ ਆਪਣੇ ਨਾਲ ਹੀ ਦੇਖਣਾ
 ਚਾਹੁੰਦੀ ਹਾਂ। ਉਸ ਵੇਲੇ ਭਾਈ ਤਿਲੋਕਾ ਜੀ ਨੇ ਕਿਹਾ ਕਿ ਬੀਬਾ! ਵਾਹਿਗੁਰੂ
 ਦੀ ਮਿਹਰ ਹੈ ਕਿ ਤੇਰੇ ਮਨ ਵਿਚੋਂ ਓਪਰਾਭਾਵ ਖਤਮ ਹੋ ਗਿਆ ਹੈ ਅਤੇ
 ਤੂੰ ਨਿਰਮਲ ਪਿਆਰ ਦੇ ਅਸਰ ਹੋਠ ਇਹ ਵਾਕ ਕਹਿ ਰਹੀ ਹੈਂ, ਮੈਂ ਤੈਨੂੰ
 ਬਹੁਤ ਗੁਪਤ ਭੇਤ ਦੀ ਗੱਲ ਦੱਸੀ ਸੀ ਕਿ ਮੈਂ ਵੀ ਆਤਮਾ ਹਾਂ, ਤੇਰੇ
 ਵਿਚ ਉਹੀ ਆਤਮਾ ਹੈ ਜਿਹੜਾ ਮੇਰੇ ਵਿਚ ਹੈ। ਇਹ ਤਾਂ ਸਤਿ ਹੈ ਪਰ
 ਜੇ ਅਸੀਂ ਥੋੜ੍ਹੇ ਇਸ ਅਵਸਥਾ ਤੋਂ ਹੇਠਾਂ ਆਉਂਦੇ ਹਾਂ ਤਾਂ ਹਉਮੈ ਦਾ ਅਸਰ
 ਹੋਣ ਕਰਕੇ ਅਸੀਂ ਆਪਣੇ ਆਪ ਨੂੰ ਵੱਖਰਾ-ਵੱਖਰਾ ਮਹਿਸੂਸ ਕਰਦੇ ਹਾਂ।
 ਅਤੇ ਜੀਵ ਆਤਮਾ ਦੀ ਉਪਾਣੀ ਅਸਾਡੇ ਨਾਲ ਚਿੰਬੜ ਜਾਂਦੀ ਹੈ। ਅਸੀਂ
 ਚੰਗੇ ਮੰਦੇ ਕਰਮ ਕਰਦੇ ਹਾਂ, ਓਹਦੇ ਨਾਲ ਮਿਲ-ਮਿਲ ਵਿਛੜਦੇ ਹਾਂ ਅਤੇ
 ਵਿਛੜ-ਵਿਛੜ ਮਿਲਦੇ ਹਾਂ, ਰਿਸ਼ਤੇਰਦਾਰੀਆਂ ਵਿਚ ਬੰਨ੍ਹ ਹੋ ਜਾਂਦੇ ਹਾਂ।
 ਇਸ ਜੀਵਨ ਵਿਚ ਆਉਂਦੇ ਹਾਂ ਉਹ ਭੋਗ ਕੇ ਦੂਸਰੇ ਵਿਚ ਚਲੇ ਜਾਂਦੇ
 ਹਾਂ। ਇਹ ਚੱਕਰ ਇਸ ਕਰਕੇ ਪਿਆ ਕਿ ਅਸੀਂ ਆਪਣੇ ਅਸਲੀ ਸਰੂਪ ਨੂੰ
 ਭੁੱਲ ਗਏ ਜਿਸ ਨੂੰ ਆਤਮ ਸਰੂਪ ਆਖਿਆ ਜਾਂਦਾ ਹੈ ਅਤੇ ਇਸ ਨੂੰ
 ਕ੍ਰਿਆਸੀਲ ਜੀਵ ਮੰਨ ਲਿਆ। ਇਥੇ ਹੀ ਰਹਿੰਦੇ ਤਾਂ ਬਹੁਤ ਚੰਗਾ ਹੁੰਦਾ
 ਪਰ ਅਸੀਂ ਤਾਂ ਇਸ ਤੋਂ ਵੀ ਹੇਠਾਂ ਉਤਰ ਆਏ ਅਤੇ ਆਪਣੇ ਆਪ ਨੂੰ
 ਸਾਚੇ ਤਿੰਨ ਹੱਥ ਦੀ ਪੰਜਾਂ ਤੱਤਾਂ ਵਾਲੀ ਮਹਾਂ ਮਲੀਨ ਦੇਹ ਮੰਨਣ ਲਗ
 ਗਏ। ਦੇਹ ਬੜੀ ਸੁੰਦਰ ਤੇ ਅਮੇਲਕ ਹੈ ਜੇ ਇਸ ਦੀ ਮਦਦ ਨਾਲ ਆਪਣਾ
 ਆਪ ਪਛਾਣਿਆ ਜਾਵੇ ਅਤੇ ਆਤਮ ਸਰੂਪ ਦਾ ਗਿਆਨ ਹੋ ਜਾਵੇ। ਨਹੀਂ
 ਤਾਂ ਬੀਬਾ! ਆਪੇ ਵਿਚਾਰ ਕਰਕੇ ਦੇਖ ਲੈ, ਕਿੰਨਾ ਗੰਦ ਮੰਦ ਆਪਣੇ ਸਰੀਰ
 ਵਿਚੋਂ ਨਿਕਲਦਾ ਰਹਿੰਦਾ ਹੈ। ਕਿੰਨੇ ਸੋਹਣੇ ਪਦਾਰਥ ਮੁੱਖ ਵਿਚ ਪਾਉਂਦੇ
 ਹਾਂ ਅਤੇ ਕਿੰਨੀਆਂ ਗੰਦੀਆਂ ਚੀਜ਼ਾਂ ਹੋ ਕੇ ਨਿਕਲ ਜਾਂਦੀਆਂ ਹਨ।
 ਮਹਾਂਪੁਰਸ਼ ਤਾਂ ਕਹਿੰਦੇ ਹਨ -

**ਬਿਸਟਾ ਅਸਤ ਰਕਤੁ ਪਰੇਟੇ ਚਾਮ॥
 ਇਸੁ ਉਪਰਿ ਲੇ ਰਾਖਿਓ ਗੁਮਾਨ॥
 ਏਕ ਵਸਤੁ ਬੁਝਹਿ ਤਾ ਹੋਵਹਿ ਪਾਕ॥
 ਬਿਨੁ ਬੁਝੈ ਤੂੰ ਸਦਾ ਨਾਪਾਕ॥**
ਪੰਨਾ - 374

ਜਿਸ ਤਰ੍ਹਾਂ ਦੇ ਨਾਲ ਜਦੋਂ ਤੂੰ ਜੰਗਲ ਨੂੰ ਜਾਣਾ ਹੁੰਦਾ ਹੈ ਤੂੰ ਸਭ
 ਤੋਂ ਚੰਗੇ ਘੋੜੇ ਉਤੇ ਬੈਠ ਕੇ ਜੰਗਲ ਵਿਚ ਜਾਂਦੀ ਹੈਂ, ਉਥੇ ਸੈਰ ਕਰਦੀ
 ਹੈਂ, ਸ਼ਿਕਾਰ ਖੇਡਦੀ ਹੈਂ, ਤੇਰਾ ਜੋ ਸਰੀਰ ਹੈ ਇਹ ਘੋੜੇ ਦੀ ਸਵਾਰੀ ਕਰਕੇ
 ਸਾਰੇ ਕੌਂਕ ਕਰ ਰਿਹਾ ਹੁੰਦਾ ਹੈ। ਇਕ ਗੱਲ ਤੂੰ ਆਪੇ ਸੋਚ ਕੇ ਮੈਨੂੰ

ਦੱਸ ਕਿ ਤੁੰ ਆਪਣੇ ਆਪ ਨੂੰ ਕਦੇ ਘੋੜਾ ਵੀ ਸਮਝਿਆ ਹੈ? ਉਤਰ ਵਿਚ ਕਹਿਣ ਲੱਗੀ ਕਿ ਮੈਂ ਕੋਈ ਨਸ਼ਾ ਤਾਂ ਨਹੀਂ ਨਾ ਪੀਤਾ ਹੋਇਆ ਕਿ ਮੈਂ ਆਪਣੇ ਆਪ ਨੂੰ ਭੁੱਲ ਜਾਵਾਂ ਅਤੇ ਭੁੱਲ ਕੇ ਆਪਣੇ ਆਪ ਨੂੰ ਘੋੜਾ ਸਮਝਣ ਲਗ ਜਾਵਾਂ। ਹੇ ਚੰਗੇ ਪੁਰਸ਼! ਘੋੜਾ ਤਾਂ ਮੇਰੀ ਸਵਾਰੀ ਲਈ ਹੈ, ਮੇਰਾ ਕਾਰਜ ਸਿੱਧ ਕਰਨ ਲਈ ਹੈ। ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਬੀਬਾ! ਹੁਣ ਤੂੰ ਗੱਲ ਸਮਝ ਲਈ ਹੈ ਜਿਵੇਂ ਤੂੰ ਘੋੜੇ ਤੇ ਬੈਠ ਕੇ ਆਪਣਾ ਕਾਰਜ ਸਿੱਧ ਕਰਦੀ ਹੈਂ ਇਵੇਂ ਜਿਵੇਂ ਹੀ ਜੀਵ ਆਤਮਾ ਇਸ ਸਰੀਰ ਦੀ ਸਵਾਰੀ ਕਰਕੇ ਅੱਖਾਂ ਰਾਹੀਂ ਦੇਖਦੀ ਹੈ, ਕੰਨਾਂ ਰਾਹੀਂ ਸੁਣਦੀ ਹੈ, ਨਾਸਕਾਂ ਰਾਹੀਂ ਸੁਗੰਧੀ ਲੈਂਦੀ ਹੈ ਅਤੇ ਸਰੀਰ ਦੀ ਕੌਮਲਤਾ ਰਾਹੀਂ ਸਪਰਸ਼ ਰਸ ਮਾਣਦੀ ਹੈ, ਜੀਭ ਰਾਹੀਂ ਰਸ-ਕੁਰਸ ਅਨੁਭਵ ਕਰਦੀ ਹੈ ਪਰ ਤੂੰ ਹੈਂ ਸਰੀਰ ਤੋਂ ਵੱਖਰੀ ਜਿਸ ਨੂੰ ਮੈਂ ਜੀਵ ਆਤਮਾ ਆਖਦਾ ਹਾਂ, ਉਹ ਵੀ ਸਤਿ ਹਸਤੀ ਨਹੀਂ ਹੈ, ਇਹ ਕੇਵਲ ਅਸਾਡੀ ਬੁਧੀ ਦਾ ਭਰਮ ਹੈ ਕਿ ਜਦੋਂ ਆਤਮਾ ਸਰੀਰ ਨੂੰ ਸਤਾ ਦਿੰਦੀ ਹੈ ਤਾਂ ਇਸ ਦੇ ਵਿਚ ਸੁਰਤ ਪੈਦਾ ਹੁੰਦੀ ਹੈ, ਉਹ ਸੁਰਤ ਆਪਣੇ ਅਸਲੀ ਸਰੂਪ ਨੂੰ ਦੇਖਣ ਦੀ ਥਾਂ ਵਖਰਾ ਦੇਖਦੀ ਹੈ, ਅਤੇ ਇਹ ਅਧਿਆਸ ਪੱਕ ਜਾਣ ਕਰਕੇ ਇਹ ਆਤਮ ਪਦਵੀ ਤੋਂ ਗਿਰ ਕੇ ਜੀਵ ਆਤਮਾ ਬਣ ਜਾਂਦੀ ਹੈ। ਪਰ ਜਿਹੜਾ ਤੇਰਾ ਅਸਲ ਹੈ, ਜੋ ਕੁਝ ਤੂੰ ਹੈਂ, ਉਸ ਨੂੰ ਆਤਮਾ ਆਖਦੇ ਹਨ। ਉਹ ਤੇਰੀ ਆਤਮਾ ਤੇ ਮੇਰੀ ਆਤਮਾ ਇਕੋ ਹੀ ਹੈ, ਤੁਹਾਡੇ ਨੌਕਰਾਂ ਦੀ ਅਤੇ ਤੁਹਾਡੇ ਰਾਜਾ ਪਿਤਾ ਜੀ ਦੀ, ਮਾਤਾ ਜੀ ਦੀ, ਤੁਹਾਡੇ ਰਿਆਸਤ ਦੇ ਬੰਦਿਆਂ ਦੀ, ਤੁਹਾਡੇ ਅਸਤਬਲ ਦੇ ਘੋੜਿਆਂ ਅਤੇ ਹਾਬੀਆਂ ਦੀ ਆਤਮਾ ਇਕੋ ਹੀ ਹੈ। ਇਹ ਗੱਲ ਸੁਣ ਕੇ ਰਾਜਕੁਮਾਰੀ ਨੇ ਕਿਹਾ ਕਿ ਹੇ ਭਲੇ ਪੁਰਸ਼! ਮੈਂ, ਜਿਸ ਨੂੰ ਤੂੰ ਜੀਵ ਆਤਮਾ ਆਖਦਾ ਹੈਂ ਉਥੇ ਤਕ ਤਾਂ ਪੂਰੀ ਤਰ੍ਹਾਂ ਸਮਝ ਲਿਆ ਅਤੇ ਮੈਂ ਹੁਣ ਆਪਣੇ ਆਪ ਨੂੰ ਸਰੀਰ ਤੋਂ ਕੁਝ ਵੱਖ ਦੇਖਦੀ ਹਾਂ ਕਿਉਂਕਿ ਤੂੰ ਜਦੋਂ ਇਹ ਗੱਲਾਂ ਪਹਿਲਾਂ-ਪਹਿਲਾਂ ਮੈਨੂੰ ਕਹੀਆਂ ਸਨ ਉਸ ਵੇਲੇ ਮੈਂ ਬਹੁਤ ਘੜਗਉਂਦੀ ਸੀ ਪਰ ਤੇਰੇ ਬਚਨ ਸੁਣ-ਸੁਣ ਕੇ ਮੈਨੂੰ ਐਨਾ ਤਾਂ ਭਰੋਸਾ ਹੋ ਗਿਆ ਕਿ ਮੈਂ ਸਰੀਰ ਨਹੀਂ ਹਾਂ ਇਹਦੇ ਵਿਚ ਵਸਣ ਵਾਲੀ ਜੀਵ ਆਤਮਾ ਹਾਂ ਅਤੇ ਜੋ ਕੁਝ ਕਰਦੀ ਹਾਂ ਮੈਂ ਹੀ ਕਰਦੀ ਹਾਂ। ਸਰੀਰ ਮੇਰੇ ਹੁਕਮ ਵਿਚ ਚਲਦਾ ਹੈ, ਮੇਰਾ ਘੋੜਾ ਮੇਰੇ ਹੁਕਮ ਵਿਚ ਚਲਦਾ ਹੈ। ਹੁਣ ਜੇ ਮੈਂ ਤੀਰ ਖੋਡ ਕੇ ਮਰ ਗਈ ਤਾਂ ਤੇਰੇ ਬਚਨ ਸੁਣ ਕੇ ਮੈਨੂੰ ਐਨਾ ਪਤਾ ਲੱਗ ਹੀ ਗਿਆ ਹੈ ਕਿ ਮੈਂ ਜੀਵ ਆਤਮਾ ਜਿਉਂਦੀ ਰਹਾਂਗੀ ਅਤੇ ਜਿਥੇ ਤੂੰ ਰਹੇਂਗਾ ਉਥੇ ਤੇਰੇ ਨਾਲ ਹੀ ਰਹਾਂਗੀ। ਕਹਿਣ ਲੱਗੇ, “ਬੀਬਾ! ਇਹ ਵੀਂ ਤੇਰੀ ਗਲਤ ਸੋਚਣੀ ਹੈ, ਤੈਨੂੰ ਮੈਂ ਇਕ ਬੜੀ ਸੁਖਾਲੀ ਜਿਹੀ ਗੱਲ ਦਸਦਾ ਹਾਂ। ਪਰ ਪਹਿਲਾਂ ਤੂੰ ਮੈਨੂੰ ਦੱਸ ਕਿ ਜਦੋਂ ਤੂੰ ਸ਼ਿਕਾਰ ਕਰਦੀ ਹੈਂ ਤਾਂ ਤੂੰ ਇਹ ਕਹਿੰਦੀ ਹੈਂ ਕਿ ਮੈਂ ਹਰਨ ਮਾਰਿਆ, ਮੈਂ ਆਪਣੀ ਸਹੇਲੀ ਨਾਲ ਪਿਆਰ ਕਰਿਆ, ਮੈਂ ਗਰੀਬ ਨੂੰ ਦਾਨ ਦਿਤਾ, ਭੁੱਖੇ ਨੂੰ ਪਸ਼ਾਦਾ ਛਕਾਇਆ ਹੈ, ਹੋਰ ਸਾਰੇ ਕੰਮ ਵੀ “ਮੈਂ ਹੀ” ਕਰਦੀ ਹਾਂ, ਚੰਗੇ ਕੰਮਾਂ ਨੂੰ ਦੇਖ ਕੇ ਮੇਰੇ ਪਿਤਾ ਜੀ ਬਹੁਤ ਖੁਸ਼ ਹੁੰਦੇ ਹਨ ਅਤੇ ਗਲਵਕੜੀ ਚੰਲ ਕੇ ਪਿਆਰ ਕਰਦੇ ਹਨ ਅਤੇ ਹੋਰ ਚੰਗੇ ਕੰਮ ਕਰਨ ਵਾਸਤੇ ਮੈਨੂੰ ਉਤਸ਼ਾਹਤ ਕਰਦੇ ਹਨ। ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਬੀਬਾ! ਜਦੋਂ ਤੂੰ ਇਹ ਕਹਿੰਦੀ ਹੈਂ ਕਿ ਚੰਗੇ ਮੰਦੇ ਕੰਮ

ਮੈਂ ਹੀ ਕਰਦੀ ਹਾਂ ਤਾਂ ਇਹ ਕਰਮ ਤੇਰੇ ਨਾਲ ਚਿੰਬੜ ਜਾਂਦੇ ਹਨ। ਜਦੋਂ ਤੂੰ ਸਰੀਰ ਛੱਡੇਗੀ ਉਸ ਵੇਲੇ ਇਕ-ਇਕ ਕਰਮ ਤੇਰੇ ਨਾਲ ਫਲ ਦੇਣ ਲਈ ਐਉਂ ਚਿੰਬੜਿਆ ਹੋਵੇਗਾ ਜਿਵੇਂ ਕਿ ਧਰਤੀ ਵਿਚ ਵਤਰ ਲੱਗੀ ਤੇ ਬੀਜ ਪਾ ਦਿੰਦੇ ਹਾਂ। ਉਸ ਬੀਜ ਨੇ ਤਾਂ ਉਗਣਾ ਹੀ ਹੋਇਆ ਨਾ। ਕਹਿਣ ਲੱਗੀ, ਹਾਂ ਇਹ ਤਾਂ ਮੈਂ ਰੋਜ਼ ਦੇਖਦੀ ਹੀ ਹਾਂ, ਅਸੀਂ ਜੋ ਧਰਤੀ ਵਿਚ ਬੀਜ ਪਾਊਂਦੇ ਹਾਂ ਉਹ ਹਰਾ ਹੋ ਜਾਂਦਾ ਹੈ। ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਇਹੀ ਗੱਲ ਮੈਂ ਤੈਨੂੰ ਸਮਝਾਉਣੀ ਸੀ ਕਿ ਜਦੋਂ ਅਸੀਂ ਕਰਮ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਕਰਮਾਂ ਦਾ ਬੀਜ ਜੀਵ ਆਤਮਾ ਦੇ ਨਾਲ ਸਬੰਧਤ ਚਤੁਸ਼ਟੇ ਅੰਤਸ਼ਕਰਣ ਵਿਚ ਜੋ ਸੁਖਸ਼ਮ ਧਰਤੀ ਵਾਂਗੂੰ ਹੈ, ਕਰਮਾਂ ਰਾਹੀਂ ਬੀਜ ਦਿੰਦੇ ਹਾਂ, ਸਮਾਂ ਆਏ ਤੇ ਇਹ ਬੀਜ ਉਗ ਜਾਂਦੀ ਹਨ, ਇਨ੍ਹਾਂ ਵਿਚੋਂ ਕੁਝ ਅੱਛੇ ਵੀ ਹੁੰਦੇ ਹਨ ਕੁਝ ਮਾੜੇ ਵੀ ਹੁੰਦੇ ਹਨ। ਚੰਗੇ ਕਰਮਾਂ ਦਾ ਫਲ ਅਸਾਨੂੰ ਸੁਖਾਲੀਆਂ ਥਾਵਾਂ ਤੇ ਜਾ ਕੇ ਭੋਗਣਾ ਪੈਂਦਾ ਹੈ ਜਿਵੇਂ ਕਿ ਤੂੰ ਇਸ ਰਾਜ ਦੀ ਲੜਕੀ ਬਣ ਗਈ ਹੈਂ, ਤੂੰ ਉਨ੍ਹਾਂ ਚੰਗੇ ਕਰਮਾਂ ਦਾ ਫਲ ਅਮੀਰੀ, ਸੁੱਖ ਵਿਚ ਭੋਗ ਰਹੀ ਹੈਂ, ਜੇ ਇਨ੍ਹਾਂ ਦੀ ਥਾਂ ਫਲ, ਕਪਟ, ਧੋਖੇ ਕੀਤੇ ਹੁੰਦੇ ਤਾਂ ਬੀਬਾ! ਇਹ ਫਲ ਅਤਿ ਗਰੀਬ ਰਹਿ ਕੇ ਗਰੀਬ ਥਾਂ ਪੈਦਾ ਹੋ ਕੇ ਦੁਖ ਦੇ ਰੂਪ ਵਿਚ ਭੋਗਦੀ। ਫੇਰ ਆਪਾਂ ਦੁਬਾਰਾ ਆ ਕੇ ਨਵਾਂ ਕਰਮ ਕਰਕੇ ਫੇਰ ਸਰੀਰ ਧਾਰਦੇ, ਜੇ ਕਰਮ ਬਹੁਤਾ ਮਾੜਾ ਹੋ ਜਾਵੇ ਤਾਂ ਉਸ ਨੂੰ ਭੋਗਣ ਲਈ ਅਸੀਂ ਕੁੱਤੇ, ਬਿੱਲੇ, ਗਉਂ, ਮੱਝਾਂ, ਚੂਹੇ, ਨੂੰਹੇ ਆਦਿ ਬਣ ਕੇ ਭੋਗਦੇ। ਫੇਰ ਇਸ ਨੂੰ ਮਨੁੱਖਾ ਜਨਮ ਨਹੀਂ ਸੀ ਮਿਲਣਾ ਅਤੇ ਜੀਵ ਆਤਮਾ ਨੂੰ ਜਿਹੋ ਜਿਹਾ ਕਪੜਾ ਮਿਲਦਾ ਹੈ, ਉਹੋ ਜਿਹੋ ਦੇ ਵਿਚ ਹੀ ਰਚ ਜਾਇਆ ਕਰਦਾ ਹੈ। ਸੋ ਮੈਂ ਜਿਹੜੀ ਤੈਨੂੰ ਗੱਲ ਦਸਣੀ ਹੈ ਉਹਨੂੰ ਧਿਆਨ ਦੇ ਨਾਲ ਸੁਣ, ਉਹ ਇਹ ਹੈ ਕਿ ਜੇ ਤੂੰ ਤੀਰ ਮਾਰ ਕੇ ਮਰ ਗਈ, ਤਾਂ ਤੂੰ ਜਿਹੜੇ ਕਰਮ ਕੀਤੇ ਹਨ ਉਨ੍ਹਾਂ ਨੂੰ ਭੋਗਣ ਲਈ ਹੋਰ ਥਾਂ ਤੇ ਜਾਣਾ ਪਵੇਗਾ, ਮੈਂ ਜਿਥੇ ਜਾਣਾ ਹੈ ਉਥੋਂ ਤੂੰ ਨਹੀਂ ਪਹੁੰਚ ਸਕਣਾ। ਗੁਰਬਾਣੀ ਵਿਚ ਫੁਰਮਾਨ ਹੈ-

**ਸਾਜਣ ਚਲੇ ਪਿਆਰਿਆ ਕਿਉ ਮੇਲਾ ਹੋਈ॥
ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ॥**

ਪੰਨਾ

- 729

ਜੋ ਕੁਝ ਮੈਂ ਕਰਦਾ ਹਾਂ ਤੂੰ ਵੀ ਓਹੋ ਕੁਝ ਕਰਨ ਲਗ ਜਾ, ਤਾਂ ਜਦੋਂ ਤੂੰ ਹੁਕਮ ਅਨੁਸਾਰ ਸਰੀਰ ਛੱਡੇਗੀ ਤਾਂ ਜਿਥੇ ਰਹਿੰਦਾ ਹੋਵਾਂਗਾ, ਉਥੇ ਤੂੰ ਆ ਕੇ ਮਿਲ ਜਾਵੇਗੀ। ਇਸ ਕਰਕੇ ਤੈਨੂੰ ਮੈਂ ਦਸਦਾ ਹਾਂ ਕਿਤੇ ਧੋਖਾ ਨਾ ਖਾ ਜਾਈਂ, ਐਵੇਂ ਕਮਲ ਨਾ ਕੁੱਟ ਲਈਂ, ਇਹ ਸਮਝ ਕੇ ਕਿ ਜੇ ਇਹ ਮਰ ਗਿਆ ਤਾਂ ਮੈਂ ਵੀ ਮਰ ਕੇ ਇਹਦੇ ਨਾਲ ਹੀ ਰਹਿਣ ਲਗ ਜਾਵਾਂਗੀ। ਬੀਬਾ! ਇਹ ਗੱਲ ਨਹੀਂ ਹੋਣੀ। ਜਦੋਂ ਤਕ ਤੂੰ ਮੇਰੇ ਵਰਗੇ ਕਰਮ ਨਹੀਂ ਕਰਦੀ ਉਨ੍ਹਾਂ ਦੇਰ ਤਕ ਤੂੰ ਮੇਰੇ ਪਾਸ ਨਹੀਂ ਪਹੁੰਚ ਸਕਦੀ। ਸੋ ਸੰਖੇਪ ਦੇ ਵਿਚ ਮੈਂ ਤੈਨੂੰ ਫੇਰ ਦਸਦਾ ਹਾਂ ਕਿ ਜਿਥੇ ਜਾ ਕੇ ਸਾਧੂ ਰਹਿੰਦੇ ਹਨ, ਉਸ ਦੇਸ਼ ਨੂੰ ਸਚਖੰਡ ਕਹਿੰਦੇ ਹਨ। ਜਿਥੇ ਜਾ ਕੇ ਉਹ ਬੰਦੇ ਰਹਿੰਦੇ ਹਨ। ਜਿਹੜੇ ਕਰਮ ਕਰਕੇ ਕਹਿੰਦੇ ਹਨ ਕਿ ਮੈਂ ਕਰਦਾ ਹਾਂ। ਆਪਾਂ ਕਹਿੰਦੇ ਹਾਂ

ਕਿ ਨਾ, ਕਿ ਮੈਂ ਇਸ ਦੀ ਮਦਦ ਐਨੇ ਰੁਪਏ ਦੇ ਕੇ ਕੀਤੀ, ਮੈਂ ਇਸ ਦੇ
 ਬੱਚਿਆਂ ਨੂੰ ਪਹਿਨਣ ਵਾਸਤੇ ਕਪੜਾ ਦਿਤਾ। ਇਹ ਭੁੱਖੇ ਮਰਦੇ ਸੀ, ਮੈਂ
 ਇਨ੍ਹਾਂ ਨੂੰ ਆਪਣੇ ਕੋਲੋਂ ਬਚਾ ਕੇ ਦਾਣੇ ਦਿਤੇ, ਦਾਲਾਂ ਦਿਤੀਆਂ, ਇਹ
 ਗਰੀਬ ਬਹੁਤ ਸਨ। ਮੈਂ ਇਨ੍ਹਾਂ ਨੂੰ ਕਿਤਾਬਾਂ ਲੈ ਕੇ ਦਿਤੀਆਂ, ਗਰੀਬ ਦੀ
 ਲੜਕੀ ਦਾ ਵਿਆਹ ਕਰਨ ਲਈ ਮੈਂ ਪੈਸਾ ਲੈ ਕੇ ਦਿਤਾ। ਤੂੰ ਸੋਚ ਕੇ
 ਦਸ, ਆਪਾਂ ਇਸ ਤਰ੍ਹਾਂ ਮੰਨਦੇ ਹਾਂ ਨਾ? ਕਹਿਣ ਲੱਗੀ, “ਭਲੇ ਪੁਰਸ਼!
 ਇਹ ਵੀ ਕੋਈ ਸੋਚਣ ਦੀ ਗੱਲ ਹੈ ਇਹ ਤਾਂ ਗੱਲਾਂ ਅਸੀਂ ਸਾਰੀਆਂ ਕਹਿੰਦੇ
 ਹੀ ਹਾਂ। ਮੈਂ ਤੁਹਾਨੂੰ ਅੱਗੇ ਵੀ ਦਸਦੀ ਹਾਂ। ਜੇ ਅਸੀਂ ਕਿਸੇ ਦੀ ਮਦਦ
 ਕਰਦੇ ਹਾਂ, ਉਹ ਜੇ ਅਸਾਡਾ ਧੰਨਵਾਦ ਨਾ ਕਰੇ ਤਾਂ ਅਸਾਨੂੰ ਬਹੁਤ ਗੁੱਸਾ
 ਆਉਂਦਾ ਹੈ ਕਿ ਮੈਂ ਉਸ ਦੇ ਵਾਸਤੇ ਐਨਾ ਖਰਚ ਕੀਤਾ, ਐਨੀ ਮਦਦ
 ਕੀਤੀ ਇਸ ਨੇ ਕੁਝ ਜਾਣਿਆ ਹੀ ਨਹੀਂ। ਹੇ ਭਲੇ ਪੁਰਸ਼! ਤੂੰ ਇਸ ਤਰ੍ਹਾਂ
 ਨਹੀਂ ਕਿਹਾ ਕਰਦਾ? ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਬੀਬਾ! ਇਥੇ
 ਹੀ ਫਰਕ ਪੈ ਗਿਆ। ਅਸਾਡੇ ਸਰੀਰ ਤੋਂ ਜੇ ਨੇਕੀ ਹੁੰਦੀ ਹੈ ਉਹ ਅਸੀਂ
 ਕਿਸੇ ਉਪਰ ਅਹਿਸਾਨ ਨਹੀਂ ਕਰਦੇ, ਉਹ ਸਹਿਜ ਨਾਲ ਹੀ ਹੁੰਦੀ ਹੈ। ਤੂੰ
 ਦੇਖ ਕਿ ਗੁਲਾਬ ਦਾ ਛੁੱਲ ਕਿੰਨੀ ਸੁਹੱਪਣ ਵੰਡਦਾ ਹੈ, ਕਿੰਨੀ ਉਸ ਵਿਚ
 ਸੁਗੰਧੀ ਹੁੰਦੀ ਹੈ ਉਸ ਨੇ ਕਦੇ ਕਿਸੇ ਨੂੰ ਕਿਹਾ ਹੈ ਕਿ ਮੈਂ ਸੁਗੰਧੀ ਦਿੰਦਾ
 ਹਾਂ, ਅੱਖਾਂ ਨੂੰ ਸੋਹਣਾ ਲੱਗਣ ਵਾਸਤੇ ਸੁਹੱਪਣ ਦੇ ਰਿਹਾ ਹਾਂ? ਉਹ ਸਹਿਜ
 ਨਾਲ ਹੀ ਹੋ ਰਿਹਾ ਹੈ ਨਾ। ਉਸ ਤੋਂ ਇਹ ਚੀਜ਼ਾਂ ਸਹਿਜ ਸੁਭਾਅ ਹੀ
 ਹੁੰਦੀਆਂ ਹਨ। ਇਸੇ ਤਰ੍ਹਾਂ ਨਾਲ ਇਸ ਵਜੂਦ ਰਾਹੀਂ ਜੋ ਕੁਝ ਵੀ ਹੋ ਰਿਹਾ
 ਹੈ, ਉਹ ਸਹਿਜ ਵਿਚ ਹੀ ਹੋ ਰਿਹਾ ਹੈ, ਮੈਂ ਨਹੀਂ ਕਦੇ ਸੋਚਿਆ ਕਿ ਮੈਂ
 ਇਹ ਕੀਤਾ ਹੈ, ਉਹ ਕੀਤਾ ਹੈ ਇਥੇ ਹੀ ਤੇਰਾ ਤੇ ਮੇਰਾ ਫਰਕ ਪੈ ਜਾਂਦਾ
 ਹੈ। ਕਿਉਂਕਿ ਜਿਸ ਵੇਲੇ ਤੂੰ ਕਹੋਂਗੀ ਕਿ ਮੈਂ ਕਰਮ ਕਰਦੀ ਹਾਂ ਉਸੇ ਵੇਲੇ
 ਤੂੰ ਬੰਨੀ ਜਾਵੇਂਗੀ ਅਤੇ ਉਸ ਚੀਜ਼ ਦਾ ਫਲ ਤੈਨੂੰ ਹਰ ਹਾਲਤ ਵਿਚ
 ਭੋਗਣਾ ਪੈਣਾ ਹੈ। ਸਾਧਸੰਗਤ ਜੀ! ਗੁਰੂ ਮਹਾਰਾਜ ਜੀ ਰੋਜ਼ ਹੀ ਸਾਨੂੰ
 ਦਸਦੇ ਹਨ, ਧਿਆਨ ਦੇਵੇ। ਅਸੀਂ ਵੀ ਰਾਜਕੁਮਾਰੀ ਵਾਂਗ ਹੀ ਕਹਿੰਦੇ ਹਾਂ
 ਕਿ ਅਸੀਂ ਇਹ ਕੀਤਾ, ਉਹ ਕੀਤਾ। ਮੈਂ ਗੁਰਦੁਆਰੇ ਸਾਹਿਬ ਦੀ ਸੇਵਾ
 ਸਿਰ ਤੇ ਸੀਮਿੰਟ ਚੁਕ-ਚੁਕ ਕੇ ਕਰਦਾ ਰਿਹਾ, ਹੱਦ ਦਰਜੇ ਦੀ ਗਰਮੀ ਵਿਚ
 ਅਸੀਂ ਲੰਗਰ ਵਰਤਾਂਦੇ ਰਹੇ। ਇਸ ਨਾਲ ਕੀ ਹੁੰਦਾ ਹੈ ਕਿ ਅਸੀਂ ਕੀਤੇ
 ਹੋਏ ਕਰਮਾਂ ਨੂੰ ਆਪਣੇ ਅੰਦਰ ਜਮ੍ਹਾਂ ਕਰ ਲੈਂਦੇ ਹਾਂ ਅਤੇ ਉਨ੍ਹਾਂ ਦਾ ਜਦੋਂ
 ਉਹ ਪੂਰੀ ਤਰ੍ਹਾਂ ਬਦਲਾ ਨਾ ਦੇਵੇ ਤਾਂ ਉਨ੍ਹਾਂ ਬੰਦਿਆਂ ਨਾਲ ਅਸੀਂ ਗੁੱਸੇ
 ਹੋ ਜਾਂਦੇ ਹਾਂ ਕਿ ਮੈਂ ਇਸ ਨਾਲ ਐਨੀ ਨੇਕੀ ਕੀਤੀ ਇਸ ਨੇ ਭੋਗ ਜਿੰਨਾ
 ਵੀ ਪ੍ਰਵਾਹ ਨਹੀਂ ਕੀਤੀ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ-

ਜਬ ਲਗ ਜਾਨੈ ਮੁਝ ਤੇ ਕਛੁ ਹੋਇ ॥
ਜਬ ਇਸ ਕਉ ਸੁਖੁ ਨਾਹੀ ਕੌਇ ॥
ਜਬ ਇਹ ਜਾਨੈ ਮੈ ਕਿਛੁ ਕਰਤਾ ॥
ਜਬ ਲਗ੍ਹ ਗਰਭ ਜੋਨਿ ਮਹਿ ਫਿਰਤਾ ॥

ਜਬ ਧਾਰੈ ਕੋਊ ਬੈਗੀ ਮੀਤੁ ॥
 ਤਬ ਲਗੁ ਨਿਹਚਲੁ ਨਾਹੀ ਚੀਤੁ ॥
 ਜਬ ਲਗੁ ਮੌਹ ਮਗਨ ਸੰਗ ਮਾਇ ॥
 ਤਬ ਲਗੁ ਧਰਮ ਰਾਇ ਦੇਇ ਸਜਾਇ ॥
 ਪ੍ਰਭ ਕਿਰਪਾ ਤੇ ਬੰਧਨ ਭੂਟੈ ॥
 ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥

ਪੰਨਾ

- 278

ਪਰ ਇਸ ਦੇ ਵਿਪਰੀਤ ਜਿਨ੍ਹਾਂ ਨੇ ਆਪਣੀ ਆਤਮਾ ਸ਼ਾਖਸ਼ਾਤ ਕੀਤੀ ਹੋਈ
 ਹੈ ਉਹ ਸਭ ਕੁਝ ਕਰਦੇ ਹੋਏ ਕਦੇ ਵੀ ਇਹ ਨਹੀਂ ਕਹਿੰਦੇ ਕਿ ਮੈਂ ਕੁਝ
 ਕਰਦਾ ਹਾਂ। ਕੋਈ ਮਾੜਾ ਕੰਮ ਕੀਤਾ ਹੈ ਜਾਂ ਚੰਗਾ ਕੀਤਾ ਹੈ, ਕੋਈ ਉਨ੍ਹਾਂ
 ਦਾ ਬਦਲਾ ਦੇਵੇ। ਕਿਉਂਕਿ ਨੇਕੀ ਤਾਂ ਉਨ੍ਹਾਂ ਦੇ ਅੰਦਰ ਫੁਹਾਰਾਂ ਦਿੰਦਾ
 ਆਪਮੁਹਾਰਾ ਓਮਾਹ ਵਾਂਗੂਂ ਆਰਟੀਜ਼ਨ well ਹੈ ਜੋ ਆਪੇ ਹੀ ਪਾਣੀ ਦੇਈ
 ਜਾਂਦਾ ਹੈ। ਜਿਸ ਤਰ੍ਹਾਂ ਚਸ਼ਮੇ ਵਿਚ ਸੁਤੇ ਸਿਧ ਹੀ ਪਾਣੀ ਨਿਕਲਦਾ ਹੈ
 ਅਤੇ ਲੋਕ ਆਪਣੀਆਂ ਲੋੜਾਂ ਪੂਰੀਆਂ ਕਰਦੇ ਹਨ। ਸੋ ਬੀਬਾ! ਜਿਹੜੇ ਤਾਂ
 ਪਹਿਲੇ ਖਿਆਲ ਦੇ ਬੰਦੇ ਹਨ ਜਿਹੜੇ ਕੁਝ ਕਰਕੇ ਕਹਿੰਦੇ ਹਨ ਕਿ ਮੈਂ
 ਕਰਦਾ ਹਾਂ ਉਹ ਤਾਂ ਜੰਮਦੇ ਹਨ, ਮਰ ਜਾਂਦੇ ਹਨ। ਕਈ ਵਾਰੀ ਆਪਸ
 ਵਿਚ ਹੋਰ ਜਨਮਾਂ ਵਿਚ ਮਿਲ ਜਾਂਦੇ ਹਨ, ਵਿਛੜ ਜਾਂਦੇ ਹਨ। ਕਿਤੇ ਬਾਪ
 ਪੁੱਤਰ ਬਣ ਜਾਂਦਾ ਹੈ, ਕਿਤੇ ਪੁੱਤਰ ਬਾਪ ਬਣ ਜਾਂਦਾ ਹੈ। ਗੁਰੂ ਮਹਾਰਾਜਾਂ
 ਜੀ ਫੁਰਮਾਨ ਕਰਦੇ ਹਨ - -

ਜੁੜਿ ਜੁੜਿ ਵਿਛੜੇ ਵਿਛੜਿ ਜੁੜੇ ॥
 ਜੀਵਿ ਜੀਵਿ ਮੁਏ ਮੁਏ ਜੀਵੇ ॥
 ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ
 ਹੁਏ ॥
 ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ
 ਹੁਣਿ ਹੁਏ ॥

ਪੰਨਾ - 1238

ਸੋ ਇਸ ਕਰਕੇ ਜੋ ਤੂੰ ਇਹ ਸੋਚਦੀ ਹੈਂ ਕਿ ਮੈਂ ਜਦੋਂ ਸਰੀਰ ਛਡ
 ਗਿਆ ਤੇ ਤੂੰ ਤੀਰ ਮਾਰ ਕੇ ਮਰ ਜਾਵੇਂਗੀ ਤਾਂ ਤੂੰ ਇਹ ਨਾ ਸੋਚ ਕਿ ਤੂੰ
 ਮੇਰੇ ਨਾਲ ਮਿਲ ਜਾਵੇਂਗੀ, ਮੇਰੀ ਸੋਚ ਤੇ ਮੇਰਾ ਰਸਤਾ ਹੋਰ ਹੈ ਕਿਉਂਕਿ
 ਮੈਂ ਆਪਣੇ ਆਪ ਨੂੰ ਜੀਵ ਨਹੀਂ ਸਮਝਦਾ। ਅੰਤਰ ਆਤਮੇ ਮੈਂ ਆਪਣੇ
 ਗੁਰੂ ਨਾਲ ਮਿਲਿਆ ਹੋਇਆ ਹੀ ਹਾਂ। ਤੂੰ ਅਜੇ ਕਰਮ ਕਰਦੀ ਹੈਂ ਅਤੇ
 ਆਪਣੇ ਆਪ ਨੂੰ ਅਜੇ ਸਰੀਰ ਹੀ ਸਮਝਦੀ ਹੈਂ। ਭਾਵੇਂ ਮੇਰੇ ਕਹਿਣ ਦੇ
 ਨਾਲ ਤੈਨੂੰ ਇਹ ਪ੍ਰਕਾਸ਼ ਹੋ ਆਇਆ ਕਿ ਮੈਂ ਸਰੀਰ ਨੂੰ ਸਤਾ ਦੇਣ ਵਾਲੀ
 ਜੀਵ ਆਤਮਾ, ਕਰਮਾਂ ਦੇ ਨਾਲ ਬੰਨੀ ਹੋਣ ਕਰਕੇ, ਉਨ੍ਹਾਂ ਦੇ ਫਲ ਭੋਗਣ
 ਲਈ ਹੋਰ ਰਸਤੇ ਤੇ ਪੈ ਜਾਂਦੀ ਹੈ। ਅਸੀਂ ਕਿਸੇ ਕਰਮ ਦੀ ਹਉਂ ਨਹੀਂ ਧਾਰਦੇ
 ਕਿ ਮੈਂ ਕਰਦਾ ਹਾਂ। ਇਸ ਕਰਕੇ ਕਰਮ ਅਸਾਡੇ ਨਾਲ ਚਿੰਬੜਦੇ ਨਹੀਂ। ਇਸ
 ਕਰਕੇ ਅਸਾਡਾ ਰਸਤਾ ਹੋਰ ਹੈ ਮੇਰੇ ਵਰਗੇ ਹੀ ਤੇਰੇ ਅੰਦਰ ਵਿਚਾਰ ਹੋਣ
 ਤਾਂ ਤੂੰ ਮੈਨੂੰ ਮਿਲ ਸਕਦੀ ਹੈਂ। ਰਾਜ ਕੁਮਾਰੀ ਇਹ ਸੁਣ ਕੇ ਬਹੁਤ ਹੀ

ਹੈਰਾਨ ਹੋਈ ਕਿ ਇਸ ਭਲੇ ਪੁਰਸ਼ ਦੀਆਂ ਗੱਲਾਂ ਮੈਨੂੰ ਬਹੁਤ ਹੀ ਪਿਆਰੀਆਂ ਲਗਦੀਆਂ ਹਨ ਅਤੇ ਮੈਂ ਇਹ ਵੀ ਮੰਨਦੀ ਹਾਂ ਕਿ ਇਹ ਜੋ ਗੱਲਾਂ ਕਰਦਾ ਹੈ ਉਹ ਸਾਰੀਆਂ ਹੀ ਸੱਚੀਆਂ ਹਨ, ਇਹ ਝੂਠ ਨਹੀਂ ਬੋਲਦਾ ਅਤੇ ਨਾ ਹੀ ਕੋਈ ਕਪਟ ਕਰਦਾ ਹੈ। ਮੈਂ ਆਪਣੇ ਆਪ ਨੂੰ ਐਨਾ ਕੁਝ ਤਿਆਰ ਕਰ ਲਿਆ ਕਿ ਮੈਂ ਆਹ ਸੁੰਦਰ ਸਰੀਰ ਨਹੀਂ ਹਾਂ, ਇਹਦੇ ਵਿਚ ਵਸਣ ਵਾਲੀ ਹਾਂ ਪਰ ਮੇਰੇ ਤਾਂ ਇਹ ਯਾਦ ਹੀ ਨਹੀਂ ਰਹਿੰਦਾ। ਮੈਂ ਤਾਂ ਆਹੀ ਜੋ ਮੈਂ ਸ਼ੀਸ਼ੇ ਦੇ ਸਾਮ੍ਰਾਣੇ ਖੜ੍ਹੀ ਦਿਸ ਰਹੀ ਹਾਂ ਉਹ ਹੀ ਸਮਝਦੀ ਹਾਂ। ਫੇਰ ਪੁੱਛਣ ਲੱਗੀ ਕਿ ਮੈਂ ਤੇਰੇ ਬਚਨ ਸੁਣ ਕੇ ਸਭ ਕੁਝ ਮੰਨ ਲਿਆ ਹੈ ਪਰ ਮੈਨੂੰ ਉਹ ਰਸਤਾ ਦਸ ਜਿਸ ਰਸਤੇ ਤੇ ਪੈ ਕੇ ਜਿਥੇ ਤੂੰ ਰਹਿੰਦਾ ਹੈਂ, ਉਥੇ ਮੈਂ ਪਹੁੰਚ ਜਾਵਾਂ।

ਭਾਈ ਤਿਲੋਕਾ ਜੀ ਦੇ ਬਚਨ ਸੁਣ ਕੇ ਰਾਜਕੁਮਾਰੀ ਬਹੁਤ ਗਹਿਰੀ ਸੌਚ ਵਿਚ ਪਈ ਹੋਈ ਹੈ ਅਤੇ ਜੋ ਬਚਨ ਉਨ੍ਹਾਂ ਨੇ ਕਰੇ ਹਨ ਉਨ੍ਹਾਂ ਨੂੰ ਸਮਝਣ ਲਈ ਪੁਰਾ ਤਾਣ ਲਾ ਰਹੀ ਹੈ ਅਤੇ ਮੁੜ-ਮੁੜ ਕੇ ਆਪਣੀ ਯਾਦ ਵਿਚ ਵਸਾ ਰਹੀ ਹੈ ਕਿ ਕਿਤੇ ਮੈਂ ਇਹ ਬਚਨ ਭੁੱਲ ਨਾ ਜਾਵਾਂ। ਭਾਈ ਤਿਲੋਕਾ ਜੀ ਨੇ ਕੁਝ ਦੇਰ ਆਰਾਮ ਕੀਤਾ ਫੇਰ ਨੇਤਰ ਬੋਲ੍ਹੇ। ਮੁਖ ਤੋਂ ‘ਵਾਹਿ.....ਗੁਰੂ’ ਧੰਨ ਗੁਰੂ ਨਾਨਕ ਨਿਕਲਿਆ। ਰਾਜਕੁਮਾਰੀ ਨੇ ਸਮਝਣ ਦਾ ਜਤਨ ਕੀਤਾ। ਭਾਈ ਤਿਲੋਕਾ ਜੀ ਨੇ ਉਸਦੀ ਹਾਲਤ ਦੇਖ ਕੇ ਉਸ ਦੇ ਅੰਦਰ ਜੋ ਕਸ਼ਮ-ਕਸ਼ ਹੋ ਰਹੀ ਸੀ ਉਸ ਨੂੰ ਸਮਝ ਲਿਆ ਅਤੇ ਕਹਿਣ ਲੱਗੇ ਕਿ ਬੀਬਾ! ਜੋ ਮੈਂ ਬਚਨ ਕੀਤੇ ਹਨ, ਉਹ ਤੂੰ ਅੱਛੀ ਤਰ੍ਹਾਂ ਸਮਝ ਲਏ ਹਨ। ਮੈਂ ਤੈਨੂੰ ਬੋੜ੍ਹਾ ਹੋਰ ਦਸਦਾ ਹਾਂ ਕਿ ਜੋ ਇਥੇ ਜੀਵ ਆ ਕੇ ਸ਼ੁਭ ਕਰਮ ਕਰਦੇ ਹਨ, ਉਹ ਮਰਨ ਪਿਛੋਂ ਉਨ੍ਹਾਂ ਦਾ ਫਲ ਭੋਗਣ ਲਈ ਦਰਗਾਹ ਵਿਚ ਜਾਂਦੇ ਹਨ।

ਸਾਧਸੰਗਤ ਜੀ! ਕਈ ਪ੍ਰੇਮੀ ਐਸੇ ਹਨ ਜਿਹੜੇ ਇਕ ਦਮ ਫੈਸਲਾ ਦੇ ਦਿੰਦੇ ਹਨ ਕਿ ਅੱਗੇ ਕੋਈ ਦਰਗਾਹ ਨਹੀਂ ਹੈ ਅਤੇ ਉਹ ਇਸ ਛੋਟੇ ਜਿਹੇ planet ਤੇ ਇਸ ਦੇ ਵਾਤਾਵਰਣ ਦੇ ਮੁਤਾਬਿਕ ਸੀਮਤ ਸੌਚ ਵਿਚ ਪਏ ਹੋਏ ਅਜਿਹੀ ਕਲਪਨਾ ਕਰਦੇ ਹਨ ਪਰ ਜਦੋਂ ਅਸੀਂ ਗੁਰੂ ਮਹਾਰਾਜ ਜੀ ਦੀ ‘ਧੁਰ ਕੀ ਬਾਣੀ’ ਰਾਹੀਂ ਹੋਏ ਅੰਕਿਤ ਬਚਨ ਪੜ੍ਹਦੇ ਹਾਂ, ਵਿਚਾਰਦੇ ਹਾਂ ਤਾਂ ਪਤਾ ਲਗਦਾ ਹੈ ਕਿ ਇਹ ਸੰਸਾਰ ਛੱਡਣ ਤੋਂ ਪਿਛੋਂ ਜਦੋਂ ਜੀਵ ਆਤਮਾ ਕਰਮਾਂ ਦਾ ਬੰਨ੍ਹਿਆ ਹੋਇਆ ਫਲ ਭੋਗਣ ਲਈ ਇਸ ਸਰੀਰ ਚੋਂ ਜਾਂਦਾ ਹੈ ਤਾਂ ਆਪਣੀ ਕਰਨੀ ਦੇ ਮੁਤਾਬਿਕ ਸੁਖ-ਦੁਖ ਭੋਗਦਾ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

**ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥
ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ
ਜਜਮਾਲਿਆ ॥
ਬਾਉ ਨ ਪਾਇਨ ਕੁੜਿਆਰ ਮੁਹ ਕਾਲੈ ਦੌਜਕਿ ਚਾਲਿਆ ॥
ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ
ਵਾਲਿਆ ॥**

ਲਿਖਿ ਨਾਵੈ ਧਰਮੁ ਬਹਾਲਿਆ॥

ਪੰਨਾ - 463

ਅਤੇ ਇਹ ਵੀ ਫੁਰਮਾਨ ਕਰਦੇ ਹਨ -

ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ॥

ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ॥

**ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ
ਮੁਰਾਰਿ॥**

ਤਿਨ ਕੀ ਸੇਵਾ ਧਰਮਰਾਇ ਕਰੈ ਧੰਨੁ ਸਵਾਰਹਣਹਾਰ॥

ਪੰਨਾ - 38

ਧਰਮਰਾਏ ਦੀ ਹਸਤੀ ਅਤੇ ਸਬਾਪਨਾ ਪਾਰਬ੍ਰਹਮ ਪਰਮੇਸ਼ਰ ਜੀ ਵਲੋਂ
ਕੀਤੀ ਗਈ। ਉਸ ਦੇ ਪਾਸ ਬੇਮੁਖ, ਮਨਮੁਖ, ਅਕ੍ਰਿਤਘਣ, ਪਾਪ ਕਰਨ ਵਾਲੇ
ਜਾਂਦੇ ਹਨ ਜਿਨ੍ਹਾਂ ਦੇ ਕਰਮਾਂ ਨੂੰ ਵਿਚਾਰ ਕੇ ਉਨ੍ਹਾਂ ਦਾ ਜੀਵ ਆਤਮਾ ਨਰਕਾਂ
ਵਿਚ ਭੇਜ ਦਿਤਾ ਜਾਂਦਾ ਹੈ। ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ -

ਮਨਮੁਖਿ ਆਵੈ ਮਨਮੁਖਿ ਜਾਵੈ॥

ਮਨਮੁਖਿ ਫਿਰਿ ਫਿਰਿ ਚੌਟਾ ਖਾਵੈ॥

**ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ
ਹੈ॥**

ਪੰਨਾ - 1073

ਮਹਾਰਾਜ ਜੀ ਨੇ 'ਜਿਤਨੇ' ਆਖਿਆ ਹੈ ਇਹ ਇਸ ਕਰਕੇ ਮਾਲੂਮ
ਦਿੰਦਾ ਹੈ ਕਿ ਕਈ ਮਤ 18 ਨਰਕ ਦਸਦੇ ਹਨ, ਅੱਧਾ ਨਰਕ ਧਰਤੀ ਉੱਤੇ
ਦਸਦੇ ਹਨ ਕਈ ਮਤ 84 ਨਰਕਾਂ ਦਾ ਜ਼ਿਕਰ ਕਰਦੇ ਹਨ। ਗੁਰੂ ਮਹਾਰਾਜ
ਜੀ ਇਨ੍ਹਾਂ ਗਿਣਤੀਆਂ-ਮਿਣਤੀਆਂ ਵਿਚ ਨਹੀਂ ਪਏ ਉਨ੍ਹਾਂ ਨੇ ਇਕ ਗੱਲ
ਪ੍ਰਗਟ ਕਰਨੀ ਸੀ ਕਿ ਮਨਮੁਖ ਨੂੰ ਕੀਤੇ ਹੋਏ ਕਰਮ ਭੋਗਣ ਲਈ ਨਰਕਾਂ
ਵਿਚ ਜਾਣਾ ਹੀ ਪੈਂਦਾ ਹੈ। ਇਕ ਥਾਂ ਐਸਾ ਵੀ ਫੁਰਮਾਨ ਹੈ -

ਨਾਮੁ ਵਿਸਾਰਿ ਦੋਖ ਦੂਖ ਸਹੀਐ॥

ਹੁਕਮੁ ਭਇਆ ਚਲਣਾ ਕਿਉ ਰਹੀਐ॥

ਨਰਕ ਕੁਪ ਮਹਿ ਗੋਤੇ ਖਾਵੈ

ਜਿਉ ਜਲ ਤੇ ਬਾਹਰਿ ਮੀਨਾ ਹੋ॥

ਚਉਰਾਸੀਹ ਨਰਕ ਸਾਕਤੁ ਭੋਗਾਈਐ॥

ਜੈਸਾ ਕੀਚੈ ਤੈਸੋ ਪਾਇਐ॥

ਸਤਿਗੁਰ ਬਾਝਹੁ ਮੁਕਤਿ ਨ ਹੋਈ

ਕਿਰਤਿ ਬਾਧਾ ਗ੍ਰਸਿ ਦੀਨਾ ਹੋ॥

ਖੰਡੇ ਧਾਰ ਗਲੀ ਅਤਿ ਭੀੜੀ॥

ਲੇਖਾ ਲੀਜੈ ਤਿਲ ਜਿਉ ਪੀੜੀ॥

**ਮਾਤ ਪਿਤਾ ਕਲੜ ਸੁਤ ਬੇਲੀ ਨਾਹੀ
ਬਿਨੁ ਹਰਿ ਰਸ ਮੁਕਤਿ ਨ ਕੀਨਾ ਹੈ॥**
ਪੰਨਾ - 1028

ਸੋ ਐਸੇ ਸਪਸ਼ਟ ਬਚਨ ਹੁੰਦਿਆਂ ਹੋਇਆਂ ਇਹ ਕਹਿ ਦੇਣਾ ਕਿ ਨਰਕ
ਸਵਰਗ ਤਾਂ ਇਥੇ ਹੀ ਹੈ ਹੋਰ ਕਿਤੇ ਨਹੀਂ ਇਹ ਉਨ੍ਹਾਂ ਦੇ ਮਨ ਦੀ ਹੀ
ਕਲਪਨਾ ਹੈ। ਗੁਰੂ ਮਹਾਰਾਜ ਜੀ ਤਾਂ ਫੁਰਮਾਨ ਕਰਦੇ ਹਨ -

**ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ॥
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ॥**
ਪੰਨਾ - 8

ਧਰਮਰਾਏ ਪੁੰਨੀਆਂ ਅਤੇ ਪਾਪੀਆਂ ਨੂੰ ਫਲ ਦੇਣ ਦੀ ਸਮਰਥਾ ਰਖਦਾ
ਹੈ, ਪ੍ਰਭੂ ਦੇ ਪਿਆਰੇ ਜਿਨ੍ਹਾਂ ਨੇ ਸੰਸਾਰ ਵਿਚ ਆ ਕੇ ਨਾਮ ਧਨ ਇਕੱਠਾ
ਕੀਤਾ ਹੈ ਅਤੇ ਸੰਸਾਰ ਨੂੰ ਪ੍ਰਭੂ ਸਰੂਪ ਜਾਣ ਕੇ ਸੇਵਾ ਕੀਤੀ ਹੈ, ਗੁਰੂ
ਸੇਵਾ ਵਿਚ ਆਪਣਾ ਜਨਮ ਸਫਲਾ ਕਰਿਆ ਹੈ ਉਹ ਧਰਮਰਾਜ ਦੇ ਨਹੀਂ
ਜਾਇਆ ਕਰਦੇ, ਉਹ ਗੁਰੂ ਲੋਕ ਵਿਚ ਜਾਇਆ ਕਰਦੇ ਹਨ। ਵਾਹਿਗੁਰੂ
ਦੀ ਸਿੰਘਟੀ ਬੇਅੰਤ (infinity) ਹੈ ਜਿਸ ਬਾਰੇ ਕੋਈ ਕੁਝ ਵੀ ਨਹੀਂ ਕਹਿ
ਸਕਦਾ। ਜਿੰਨਾਂ ਕੁ ਪਤਾ ਲਗਦਾ ਹੈ ਉਨ੍ਹਾਂ ਕੁ ਗੱਲ ਕਰੀ ਜਾਂਦੀ ਹੈ,
ਕਈ ਗੱਲਾਂ ਐਸੀਆਂ ਵੀ ਹੁੰਦੀਆਂ ਹਨ ਜੋ ਇਸ ਸੰਸਾਰ ਵਿਚ ਇਨ੍ਹਾਂ ਵਾਕਾਂ
ਨੂੰ ਪ੍ਰਗਟ ਕਰ ਦਿੰਦੀਆਂ ਹਨ।

ਇਕ ਐਸੀ ਕਥਾ ਆਉਂਦੀ ਹੈ ਕਿ ਮਹਾਪੁਰਸ਼ ਗੁਰੂ ਨਾਨਕ ਅੰਸ ਬਾਬਾ
ਸਾਹਿਬ ਸਿੰਘ ਜੀ ਬੇਦੀ ਉੱਨਾ ਸਾਹਿਬ ਵਾਲੇ, ਆਪ ਦੇ ਲੰਗਰ ਵਿਚ ਭਾਈ
ਭਾਨ ਸਿੰਘ ਜੀ ਸੇਵਾ ਕਰਿਆ ਕਰਦੇ ਸਨ। ਉਨ੍ਹਾਂ ਦੀ ਮਾਤਾ ਨੇ ਆ ਕੇ
ਲੰਗਰ ਦੇ ਬਰਤਨ ਮਾੰਜਣੇ, ਝਾੜੂ ਦੇਣਾ, ਵਸਤਰ ਧੋਣੇ, ਹੋਰ ਅਨੇਕ ਕਿਸਮ
ਦੀ ਸੇਵਾ ਕਰਿਆ ਕਰਦੇ ਸਨ, ਉਹ ਅਚਾਨਕ ਚੜ੍ਹਾਈ ਕਰ ਗਈ। ਕਿਸੇ
ਗੁਰਸਿੱਖ ਨੇ ਬਾਬਾ ਜੀ ਦੇ ਪਾਸ ਜਾ ਕੇ ਦਸਿਆ ਕਿ ਮਹਾਰਾਜ! ਭਾਨ
ਸਿੰਘ ਲਾਂਗਰੀ ਦੀ ਮਾਤਾ ਚੜ੍ਹਾਈ ਕਰ ਗਈ ਹੈ। ਬਾਬਾ ਜੀ ਨੇ ਅੰਤਰ
ਧਿਆਨ ਹੋ ਕੇ ਦੇਖਿਆ ਅਤੇ ਫੁਰਮਾਨ ਕੀਤਾ ਕਿ ਪਿਆਰਿਓ! ਉਸ ਦੇ
ਸਰੀਰ ਦਾ ਸਸਕਾਰ ਅਸਾਡੇ ਪੁਛੇ ਬਿਨਾਂ ਨਾ ਕਰਨਾ, ਰੱਖ ਲਿਆ ਜਾਵੇ।
ਕਾਫੀ ਸਮਾਂ ਲੰਘਣ ਤੇ ਮਾਤਾ ਦੇ ਸੂਾਸ ਫੇਰ ਚਲ ਪਏ। ਉਹ ਵਾਹਿਗੁਰੂ-
ਵਾਹਿਗੁਰੂ ਕਰਕੇ ਉਠ ਕੇ ਬੈਠ ਗਈ। ਜਦੋਂ ਉਹ ਸੁਰਤ ਵਿਚ ਪੂਰੀ ਤਰ੍ਹਾਂ
ਆ ਗਈ ਤਾਂ ਉਸ ਨੇ ਇੱਛਾ ਪ੍ਰਗਟ ਕੀਤੀ ਕਿ ਮੈਂ ਬਾਬਾ ਜੀ ਨੂੰ
ਨਸਕਾਰ ਕਰਨੀ ਹੈ। ਉਸ ਵੇਲੇ ਭਾਈ ਭਾਨ ਸਿੰਘ ਜੀ ਸਮੇਤ, ਬਹੁਤ
ਸਾਰੇ ਹੋਰ ਪ੍ਰੇਮੀ ਮਾਤਾ ਜੀ ਨਾਲ ਬਾਬਾ ਜੀ ਦੇ ਚਰਨਾਂ ਵਿਚ ਹਾਜ਼ਰ ਹੋਏ
ਤਾਂ ਬਾਬਾ ਜੀ ਨੇ ਪੁਛਿਆ, “ਮਾਤਾ! ਦੱਸ ਪ੍ਰਲੋਕ ਦਾ ਹਾਲ।” ਤਾਂ ਮਾਤਾ
ਨੇ ਕਿਹਾ ਕਿ ਮਹਾਰਾਜ! ਮੈਨੂੰ ਲੈਣ ਵਾਸਤੇ ਜਮ੍ਹਾਤ ਤਾਂ ਨਹੀਂ ਆਏ ਪਰ
ਕੋਈ ਭਲੇ ਲੋਕ ਹੀ ਸਨ ਉਹ ਮੈਨੂੰ ਜਦੋਂ ਧਰਮਰਾਜ ਦੀ ਦਰਗਾਹ ਵਿਚ
ਲੈ ਗਏ ਤਾਂ ਚਿਤਰਗੁਪਤਾਂ ਨੂੰ ਮੌਰੇ ਜੀਵਨ ਦੇ ਕੀਤੇ ਹੋਏ ਕਰਮਾਂ ਨੂੰ
ਵਾਰਣ ਲਈ ਆਖਿਆ ਗਿਆ ਪਰ ਮੇਰਾ ਨਾਮ ਉਨ੍ਹਾਂ ਰਜਿਸਟਰਾਂ ਵਿਚ

ਨਾ ਨਿਕਲਿਆ। ਧਰਮਰਾਜ ਇਕ ਦਮ ਆਪਣੀ ਸ਼ਕਤੀ ਨਾਲ ਜਾਣ ਗਿਆ ਕਿ ਇਹ ਤਾਂ ਗੁਰੂ ਘਰ ਦੀ ਸੇਵਾ ਕਰਨ ਵਾਲੀ, ਬਾਣੀ ਪੜ੍ਹਣ ਵਾਲੀ ਬੀਬੀ ਹੈ, ਮੇਰੀ ਦਰਗਾਹ ਵਿਚ ਤਾਂ ਇਹ ਆ ਨਹੀਂ ਸਕਦੀ। ਇਸ ਨੇ ਤਾਂ ਗੁਰੂ ਨਾਨਕ ਦੀ ਦਰਗਾਹ ਵਿਚ ਜਾਣਾ ਹੈ। ਮੇਰੀ ਬਹੁਤ ਸੇਵਾ ਕਰਨ ਲਗੇ, ਬਹੁਤ ਪਿਆਰ ਨਾਲ ਮੈਨੂੰ ਬੁਲਾਉਂਦੇ ਸਨ ਕਿ ਅਸਾਥੋਂ ਭੁੱਲ ਹੋ ਗਈ। ਧਰਮਰਾਜ ਨੇ ਮੇਰੇ ਨਾਮ ਦੀ ਦੂਜੀ ਰੂਹ ਨੂੰ ਲੈਣ ਵਾਸਤੇ ਆਪਣੇ ਦੂਤਾਂ ਨੂੰ ਭੇਜ ਦਿਤਾ ਜੋ ਇਥੇ ਕਿਤੇ ਨੇੜੇ ਹੀ ਹੈ ਪਰ ਮੇਰੇ ਨਾਲ ਬਹੁਤ ਪਿਆਰ ਨਾਲ ਵਰਤਾਵ ਕੀਤਾ। ਇਹ ਬਚਨ ਸੁਣ ਕੇ ਬਾਬਾ ਸਾਹਿਬ ਸਿੰਘ ਜੀ ਕਹਿਣ ਲੱਗੇ ਕਿ ਸਾਧਸੰਗਤ ਜੀ! ਦੇਖੋ, ਤੁਸੀਂ ਗੱਲ ਵਿਚਾਰੀ? ਗੁਰੂ ਨਾਨਕ ਮਹਾਰਾਜ ਜੀ ਬਾਣੀ ਅਨੁਸਾਰ ਫੁਰਮਾਨ ਹੈ -

**ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ॥
ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ॥**

ਪੰਨਾ - 39

**ਸਾਧ ਸੰਗਿ ਧਰਮਰਾਇ ਕਰੇ ਸੇਵਾ॥
ਸਾਧ ਕੈ ਸੰਗਿ ਸੌਭਾ ਸੁਰ ਦੇਵਾ॥**

ਪੰਨਾ

- 271

ਸਾਧੀ ਦੀ ਸੰਗਤ, ਸੰਗਤਾਂ ਦੀ ਸੇਵਾ ਕਰਨ ਦਾ ਫਲ; ਆਪਣਾ ਸਮਾਂ ਮੁਕਣ ਤੋਂ ਧਰਮਰਾਜ ਦੀ ਦਰਗਾਹ ਵਿਚ ਨਹੀਂ ਜਾਇਆ ਕਰਦੇ ਪਰ ਇਹਦਾ ਇਹ ਮਤਲਬ ਨਹੀਂ ਕਿ ਧਰਮਰਾਜ ਦੀ ਦਰਗਾਹ ਹੈ ਹੀ ਨਹੀਂ। ਨਾਸਤਕਾਂ, ਮਨਮੁਖਾਂ, ਅਕ੍ਰਿਤਘਣਾ ਆਦਿ ਜੀਵਾਂ ਲਈ ਧਰਮਰਾਜ ਦੀ ਦਰਗਾਹ ਹੈ ਅਤੇ ਅਨੇਕਾਂ ਛਲ ਕਪਟ, ਧੋਖੇ, ਬੁਰੇ ਕੰਮ, ਪਰ ਤਨ ਭੋਗਣ ਵਾਲਿਆਂ ਨੂੰ ਧਰਮਰਾਜ ਦੇ ਜਾਣਾ ਹੀ ਪੈਂਦਾ ਹੈ। ਅਸਾਡੇ ਭਾਰਤੀ ਰਿਸ਼ੀਆਂ-ਮੁਨੀਆਂ ਨੂੰ ਨਰਕਾਂ ਤੇ ਸਵਰਗਾਂ ਦੇ ਬੜੇ ਵੇਰਵੇ ਦਿਤੇ ਹਨ। ਅਸਾਡੇ ਇਤਿਹਾਸ ਵਿਚ ਵੀ ਗੁਰੂ ਛੇਵੇਂ ਪਾਤਸ਼ਾਹ, ਪੰਡਤ ਨਿਤਾਨੰਦ ਦੀ ਕਥਾ ਆਉਂਦੀ ਹੈ ਜਿਸ ਵਿਚ ਗੁਰੂ ਛੇਵੇਂ ਪਾਤਸ਼ਾਹ ਮਹਾਰਾਜ ਜੀ ਨੇ ਖੋਲ੍ਹ ਕੇ ਵੇਰਵਾ ਦਸਿਆ ਹੋਇਆ ਹੈ। ਸੋ ਅਨੁਭਵੀ ਮਹਾਂਪੁਰਸ਼ਾਂ ਨੇ ਸਵਰਗਾਂ ਦੀ ਗਿਣਤੀ ਵੀ ਕੀਤੀ ਹੈ ਜਿਵੇਂ ਕਿ ਗੰਧਰਭ ਲੋਕ, ਦੇਵ ਗੰਧਰਭ ਲੋਕ, ਪਿਤਰ ਲੋਕ, ਸਵਰਗ ਲੋਕ, ਇੰਦਰ ਲੋਕ, ਪ੍ਰਜਾਪਤ ਲੋਕ, ਕਰਮ ਦੇਵ ਲੋਕ, ਅਜਾਨ ਦੇਵ ਲੋਕ, ਬਹੁਮ ਲੋਕ, ਸ਼ਿਵ ਲੋਕ ਅਤੇ ਬੈਕੰਠ ਧਾਮ ਪਰ ਵਾਹਿਗੁਰੂ ਜੀ ਦੀ ਕੋਈ ਵੀ ਚੀਜ਼ ਗਿਣਤੀ ਵਿਚ ਨਹੀਂ ਗਿਣੀ ਜਾ ਸਕਦੀ ਕਿਉਂਕਿ ਹਰ ਥਾਂ infinity (ਬੇਅੰਤਤਾਈ) ਦਾ ਹੀ ਅਸੂਲ ਕੰਮ ਕਰਦਾ ਹੈ। ਜਿਵੇਂ ਕਿ ਫੁਰਮਾਨ ਹੈ -

**ਅੰਤੁ ਨ ਸਿਫਤੀ ਕਹਣਿ ਨ ਅੰਤੁ॥ ਅੰਤੁ ਨ ਕਰਣੈ ਦੇਣਿ
ਨ ਅੰਤੁ॥**

**ਅੰਤੁ ਨ ਵੇਖਣਿ ਸੁਣਣਿ ਨ ਅੰਤੁ॥ ਅੰਤੁ ਨ ਜਾਪੈ ਕਿਆ
ਮਨਿ ਮੰਤੁ॥**

ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ
 ਪਾਰਾਵਾਰੁ ॥
 ਅੰਤ ਕਾਰਣ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ
 ਜਾਹਿ ॥
 ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ
 ਹੋਇ ॥
 ਵਡਾ ਸਾਹਿਬੁ ਉਚਾ ਬਾਉ ॥ ਉਚੇ ਉਪਰਿ ਉਚਾ ਨਾਉ ॥
 ਏਵਡੂ ਉਚਾ ਹੋਵੈ ਕੋਇ ॥ ਤਿਸੁ ਉਚੇ ਕਉ ਜਾਣੈ
 ਸੋਇ ॥
 ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ
 ਕਰਮੀ ਦਾਤਿ ॥

ਪੰਨਾ - 5

ਜਦੋਂ ਸਿਸ਼ਟੀਆਂ ਦਾ ਹੀ ਕੋਈ ਅੰਤ ਨਹੀਂ ਹੈ, ਨਰਕਾਂ ਤੇ ਸਵਰਗਾਂ
 ਦਾ ਕੋਈ ਅੰਤ ਨਹੀਂ ਹੈ, ਨਾ ਜੂਨਾਂ ਤੇ ਜਿਨਸਾਂ ਦਾ ਕੋਈ ਅੰਤ ਪਾਇਆ
 ਜਾ ਸਕਦਾ ਹੈ ਪਰ ਜਿੰਨਾ ਕੁ ਸਮਝਿਆ ਜਾ ਸਕਦਾ ਹੈ ਉਹ ਅਸਾਡੇ
 ਪੂਰਵਜਾਂ ਨੇ ਲਿਖਣ ਦਾ ਜਤਨ ਕੀਤਾ ਹੈ।

ਭਾਈ ਤਿਲੋਕਾ ਜੀ ਕਹਿਣ ਲੱਗੇ ਬੀਬਾ! ਅੱਗੇ ਬੇਅੰਤ ਸਵਰਗ ਹਨ,
 ਜਿਨ੍ਹਾਂ ਦੀ ਕੋਈ ਗਿਣਤੀ ਮਿਣਤੀ ਨਹੀਂ ਹੈ। ਜੀਵ ਆਪਣੇ ਕਰਮਾਂ ਦੇ
 ਹਿਸਾਬ ਨਾਲ ਸਵਰਗਾਂ ਵਿਚ ਜਾਂਦਾ ਹੈ ਅਤੇ ਇਸ ਧਰਮਸਾਲ ਵਿਚ ਕੀਤੇ
 ਹੋਏ ਪੁੰਨ ਦਾਨ ਦਾ ਫਲ ਭੋਗਦਾ ਹੈ -

ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥
 ਬਿਨੁ ਸਰਿਗੁਰੁ ਜਮਕਾਲੁ ਨ ਛੋਡਈ ਦੂਜੈ ਭਾਇ
 ਖੁਆਈ ॥

ਪੰਨਾ - 1414

ਸੋ ਪੁੰਨ ਦਾਨ ਦੀ ਮਾਤਰਾ ਦੇ ਅਨੁਸਾਰ ਉਪਰਲੇ ਲੋਕਾਂ ਵਿਚ ਜਾਂਦਾ
 ਹੈ ਜਿਨ੍ਹਾਂ ਨੂੰ ਸਵਰਗ ਆਖਿਆ ਜਾਂਦਾ ਹੈ। ਉਹ ਕਿੱਡੇ ਵੱਡੇ ਹਨ, ਕਿੱਡਾ
 ਪਸਾਰਾ ਹੈ, ਕੋਈ ਵੀ ਇਹ ਗੱਲ ਦੱਸ ਨਹੀਂ ਸਕਦਾ ਕਿ ਇਕ-ਇਕ
 ਸਵਰਗ ਵਿਚ ਕਿੰਨੀਆਂ ਜੀਵ ਆਤਮਾਵਾਂ ਆ ਕੇ ਨਿਵਾਸ ਕਰਦੀਆਂ ਹਨ।
 ਸੋ ਬੀਬਾ! ਤੂੰ ਵਿਚਾਰ ਕੇ ਦੇਖ ਕਿ ਐਡੇ ਪਸਾਰੇ ਵਿਚ ਕੌਣ ਕਿਸਨੂੰ ਟੋਲ੍ਹ
 ਸਕਦਾ ਹੈ, ਜੋ ਵਿਛੜ ਗਿਆ ਸੋ ਵਿਛੜ ਗਿਆ ਅਤੇ ਇਕ ਗੱਲ ਇਹ
 ਵੀ ਹੈ ਕਿ ਹੇਠਲੇ ਸਵਰਗਾਂ ਵਿਚ ਪੁੰਚਿਆ ਹੋਇਆ ਜੀਵ ਆਤਮਾ
 ਉਪਰਲੇ ਸਵਰਗਾਂ ਵਿਚ ਪ੍ਰਵੇਸ਼ ਨਹੀਂ ਕਰ ਸਕਿਆ ਕਰਦਾ। ਉਪਰਲੇ
 ਸਵਰਗਾਂ ਵਾਲਿਆਂ ਨੂੰ ਤਾਂ ਅਧਿਕਾਰ ਹੈ ਉਹ ਹੇਠਲੇ ਸਵਰਗਾਂ ਵਿਚ ਆ
 ਸਕਦੇ ਹਨ ਪਰ ਹੇਠਲੇ ਛੋਟੇ ਸਵਰਗਾਂ ਵਾਲੇ ਵੱਡੇ ਸਵਰਗਾਂ ਵਿਚ ਨਹੀਂ
 ਜਾ ਸਕਿਆ ਕਰਦੇ। ਵਾਹਿਗੁਰੂ ਦੀ ਕੁਦਰਤ ਦਾ ਕੋਈ ਅੰਤ ਨਹੀਂ ਹੈ, ਨਾ
 ਕੋਈ ਖੰਡਾਂ ਬੁਹਿਮੰਡਾਂ ਦਾ ਅੰਤ ਆਉਂਦਾ ਹੈ, ਨਾ ਕੋਈ ਰਚਨਾ ਦਾ ਅੰਤ
 ਆਉਂਦਾ ਹੈ। ਮੈਂ ਜੋ ਬਚਨ ਕਰ ਰਿਹਾ ਹਾਂ ਉਹ ਸਮਝਾਉਣ ਵਾਸਤੇ ਹਨ।

ਨਿਰੰਕਾਰ ਦੀ ਆਪਣੀ ਨਿਜੀ ਦਰਗਾਹ ਸਚਖੰਡ ਹੋਇਆ ਕਰਦੀ ਹੈ ਜਿਥੇ ਬੰਦਰੀ ਕਰਨ ਵਾਲੇ, ਮਾਇਆ ਉਪਰ ਫਤਹਿ ਪ੍ਰਾਪਤ ਕਰਨ ਵਾਲੇ ਸੁਰਮੇ, ਜੋਧੇ, ਪੜ੍ਹੇ ਨਾਲ ਇਕਮਿਕ ਹੋਏ-ਹੋਏ ਪਵੇਸ਼ ਪਾ ਕੇ ਵਸਦੇ ਹਨ ਜਿਨ੍ਹਾਂ ਉਪਰ ਨਿਰੰਕਾਰ ਦੀ ਦ੍ਰਿਸ਼ਟੀ ਹਰ ਸਮੇਂ ਪੈਂਦੀ ਰਹਿੰਦੀ ਹੈ। ਇਹ ਗੱਲ ਮੈਂ ਮਨੁੱਖੀ ਹਾਲਾਤ ਦੇ ਮੁਤਾਬਿਕ ਸਮਝਾਉਣ ਦਾ ਯਤਨ ਕਰ ਰਿਹਾ ਹਾਂ। ਅਸੀਂ ਆਪਣੇ ਚੌਗਿਰਦੇ ਤੋਂ ਆਪ ਆਪਣੇ ਅੰਦਾਜ਼ੇ ਨਹੀਂ ਲਗਾ ਸਕਿਆ ਕਰਦੇ ਅਸੀਂ ਉਨ੍ਹਾਂ ਤਜਰਬਿਆ ਨਾਲ ਹੀ ਅੱਟਾ-ਸੱਟਾ ਲਾਉਂਦੇ ਹਾਂ ਜਿਨ੍ਹਾਂ ਨਾਲ ਸਾਡਾ ਜੀਵਨ ਵਿਚ ਵਾਹ ਪੈਂਦਾ ਹੈ।

ਅੱਜ ਤੋਂ ਕੁਝ ਸਾਲ ਪਹਿਲਾਂ ਕੋਈ ਨਹੀਂ ਸੀ ਜਾਣਦਾ ਕਿ ਕੰਮਪਿਊਟਰ ਕੀ ਹੁੰਦਾ ਹੈ, ਇੰਟਰਨੈੱਟ ਕੀ ਹੁੰਦਾ ਹੈ, ਕਿਵੇਂ ਇਕ ਮਸ਼ੀਨ ਸਭ ਕੁਝ ਯਾਦ ਰਖਦੀ ਹੈ, ਕਿਵੇਂ ਬਣਣ ਦੱਬਣ ਉਪਰੰਤ ਸਾਰੇ ਵੇਰਵੇ ਸਾਮੁੱਣੇ ਲਿਆ ਦਿੰਦੀ ਹੈ ਪਰ ਅੱਜ ਅਸੀਂ ਸਾਰਾ ਕੁਝ ਸਮਝਦੇ ਹਾਂ। ਇਸ ਤਰ੍ਹਾਂ ਨਾਲ ਭਾਈ ਤਿਲੋਕਾ ਜੀ ਕਹਿਣ ਲੱਗੇ ਕਿ ਜੋ ਮੈਂ ਤੈਨੂੰ ਦੱਸ ਰਿਹਾ ਹਾਂ ਉਹ ਇਹ ਹੈ ਵਾਹਿਗੁਰੂ ਜੀ ਦੀ ਦਰਗਾਹ ਵਿਸ਼ਾਲ ਹੈ ਪਰ ਇਹ ਹੈ ਕਿ ਜੋ ਇਕੋ ਜਿਹੇ ਗੁਣ ਹੋਣ ਤਾਂ ਮੇਲ ਹੋ ਜਾਇਆ ਕਰਦਾ ਹੈ ਪਰ ਇਕ ਮੇਲ ਐਸਾ ਹੈ ਜਿਸ ਦੀ ਅਜੇ ਤੈਨੂੰ ਬਿਲਕੁਲ ਸਮਝ ਨਹੀਂ ਆਉਣੀ। ਉਹ ਹੈ ਆਤਮ ਸ਼ਾਖਸ਼ਾਤਕਾਰ ਹੋਣ ਪਿਛੋਂ, ਆਪਣੇ ਸੁਰੂਪ ਦਾ ਗਿਆਨ ਹੋਣ ਪਿਛੋਂ ਸਦਾ ਹੀ ਮੇਲ ਹੈ, ਕਦੇ ਵਿਛੋੜਾ ਨਹੀਂ ਹੋਇਆ ਕਰਦਾ। ਇਸ ਵਿਚ ਵੀ ਬੜਾ ਗਹਿਰਾ ਭੇਦ ਹੈ ਜੋ ਮੈਂ ਤੈਨੂੰ ਦਸਣਾ ਨਹੀਂ ਚਾਹੁੰਦਾ ਕਿਉਂਕਿ ਤੂੰ ਗੁਆਚ ਜਾਵੇਂਗੀ। ਮੈਂ ਤੇਰੇ ਨਾਲ ਉਹੀ ਗੱਲ ਕਰ ਰਿਹਾ ਹਾਂ ਜਿਸ ਨੂੰ ਤੂੰ ਸਮਝ ਸਕਦੀ ਹੈਂ। ਮਹਾਂਪੁਰਸ਼ ਤਾਂ ਸੰਕੇਤ ਦਿੰਦੇ ਹਨ -

ਪੁਛਹੂ ਜਾਇ ਸਿਆਣਿਆ ਅਗੇ ਮਿਲਣ ਕਿ ਨਾਹਿ॥

ਇਸ ਬਾਰੇ ਮੈਂ ਤੈਨੂੰ ਬੜੇ ਵਿਸਥਾਰ ਨਾਲ ਦੱਸ ਚੁਕਿਆ ਹਾਂ ਜੋ ਮੈਂ ਹੋਰ ਸੰਕੇਤ ਦੇਵਾਂ ਤਾਂ ਤੇਰੀ ਸਮਝ ਵਿਚ ਆਉਣਾ ਅੰਖਾ ਹੈ ਕਿਉਂਕਿ ਮੈਂ ਤੈਨੂੰ ਬਹੁਤ ਮੁਸ਼ਕਲ ਨਾਲ ਆਤਮਾ ਬਾਰੇ ਹੀ ਸਮਝਾਅ ਸਕਿਆ ਹਾਂ। ਇਸ ਸਗੀਰ ਵਿਚ ਸ਼ਕਤੀ ਘਟਦੀ ਜਾ ਰਹੀ ਹੈ ਅਤੇ ਐਨੇ ਵਿਸਥਾਰ ਦੇ ਬਚਨ ਕੇਵਲ ਬੁੱਧੀ ਮੰਡਲ ਦਾ ਗਿਆਨ ਹੀ ਹੋਇਆ ਕਰਦੇ ਹਨ ਪਰ ਜਦੋਂ ਤੂੰ ਪੱਤੱਖ ਅਨੁਭਵ ਪ੍ਰਾਪਤ ਕਰ ਲਵੇਂਗੀ ਤਾਂ ਮੇਰੇ ਬਗੈਰ ਦਸੇ ਹੀ ਤੈਨੂੰ ਸਭ ਸੋਝੀ ਹੋ ਜਾਵੇਗੀ ਅਤੇ ਤੂੰ ਉਸ ਸੋਝੀ ਨੂੰ ਪ੍ਰਾਪਤ ਕਰਕੇ ਵਿਸਮਾਦ ਅਵਸਥਾ ਵਿਚ ਚਲੀ ਜਾਵੇਗੀ। ਸੋ ਮੈਂ ਸੰਖੇਪ ਵਿਚ ਤੈਨੂੰ ਫੇਰ ਸਮਝਾਉਂਦਾ ਹਾਂ ਕਿ ਇਹ ਸਗੀਰ ਤੇਰਾ ਵਸਤਰ ਹੈ, ਤੂੰ ਸਗੀਰ ਨਹੀਂ ਹੈ, ਇਹ ਪੰਜ ਤੱਤ ਦਾ ਬਣਿਆ ਹੋਇਆ ਨੌਂ ਦਰਵਾਜ਼ਿਆਂ ਵਾਲਾ ਕਿਲਾ ਤੇਰਾ ਮਕਾਨ ਹੈ ਪਰ ਗਲਤੀ ਦੇ ਨਾਲ ਮਾਇਆ ਦੇ ਨਸ਼ੇ ਵਿਚ ਸੂਝ ਗੁਆ ਚੁਕਣ ਤੋਂ ਪਿਛੋਂ ਇਸ ਨੌਂ ਦਰਵਾਜ਼ਿਆਂ ਵਾਲੇ ਮਕਾਨ ਨੂੰ ਤੂੰ ਆਪਣਾ ਆਪ ਹੀ ਸਮਝ ਰਹੀ ਹੈਂ। ਜਿਵੇਂ ਕੋਈ ਕਿਸੇ ਵੱਡੇ ਮਹੱਲ ਵਿਚ ਰਹਿਣ ਵਾਲਾ ਬੰਦਾ ਆਪਣੇ ਆਪ ਨੂੰ ਮਹੱਲ ਹੀ ਸਮਝੇ ਤਾਂ ਉਹ ਕਿੰਨੀ ਗਲਤੀ ਕਰ ਰਿਹਾ ਹੁੰਦਾ ਹੈ ਉਹ ਮਕਾਨ ਨਹੀਂ ਹੈ ਉਹ ਮਕਾਨ ਵਿਚ ਰਹਿਣ ਵਾਲਾ ਹੈ। ਜਦੋਂ ਮੈਂ ਤੈਨੂੰ ਕਿਹਾ ਸੀ ਕਿ ਤੂੰ ਸਗੀਰ ਨਹੀਂ ਹੈਂ ਆਤਮਾ ਹੈਂ। ਸੋਚ! ਤੂੰ ਕਿੰਨਾ ਘਭਰਾਅ ਗਈ ਸੀ, ਕਿੰਨਾ

ਤੈਨੂੰ ਆਤਮਾ ਤੋਂ ਡਰ ਲਗਦਾ ਸੀ ਅਤੇ ਕਿੰਨੀ ਵਾਰੀ ਮੈਨੂੰ ਕਹਿੰਦੀ ਸੀ ਕਿ
 ਮੈਨੂੰ ਆਤਮਾ ਨਾ ਕਹਿ ਮੈਂ ਜੋ ਕੁਝ ਤੈਨੂੰ ਦਿਸਦੀ ਹੈਂ ਮੈਂ ਉਹ ਹੀ ਹਾਂਸ਼ ਸ਼ੁਕਰ
 ਹੈ ਤੂੰ ਹੁਣ ਮੇਰੀ ਗੱਲ ਸਮਝੀ। ਤੇਰਾ ਜਿਹੜਾ ਸਰੀਰ ਹੈ ਉਹ ਤੇਰੇ ਮਾਤਾ
 ਪਿਤਾ ਦੇ ਸੰਜੋਗ ਤੋਂ ਉਪਜਿਆ ਹੋਣ ਕਰਕੇ ਉਨ੍ਹਾਂ ਦੇ ਸਰੀਰਾਂ ਦੀ ਅੰਸ
 ਹੈ। ਇਵੇਂ ਜਿਵੇਂ ਤੂੰ, ਜਿਸ ਨੂੰ ਤੂੰ ਹੁਣ ਜੀਵ ਆਤਮਾ ਕਰਕੇ ਜਾਣ ਲਿਆ
 ਹੈ ਇਹ ਪਾਰਬ੍ਰਹਮ ਪ੍ਰਮੇਸ਼ਰ ਦੀ ਅੰਸ ਹੈ। ਇਹ ਸੁਣ ਕੇ ਉਹ ਫੇਰ ਘੜਾਅ
 ਗਈ, ਕਹਿਣ ਲੱਗੀ, “ਹੋ ਭਲੇ ਪੁਰਸ਼! ਤੂੰ ਮੈਨੂੰ ਅੱਖੀ ਤੋਂ ਅੱਖੀ ਗੱਲ ਦਸੀ
 ਜਾਂਦਾ ਹੈ, ਇਹ ਪਾਰਬ੍ਰਹਮ ਪ੍ਰਮੇਸ਼ਰ ਕੀ ਹੋਇਆ? ਪ੍ਰਮੇਸ਼ਰ ਨੂੰ ਤਾਂ ਮੈਂ ਜਾਣਦੀ
 ਹੀ ਹਾਂ।” ਕਹਿਣ ਲੱਗੇ ਬੀਬਾ। ਪਾਰਬ੍ਰਹਮ ਪ੍ਰਮੇਸ਼ਰ, ਪ੍ਰਮੇਸ਼ਰ ਹੀ ਹੋਇਆ ਕਰਦਾ
 ਹੈ। ਸਾਰੀ ਰਚਨਾ ਦਾ ਮਾਲਕ ਹੈ। ਤੈਨੂੰ ਮੈਂ ਇਕ ਹੋਰ ਗੱਲ ਸਮਝਾਉਂਦਾ ਹਾਂ
 ਉਹਨੂੰ ਚਿੱਤ ਲਾ ਕੇ ਸੁਣ। ਕਹਿਣ ਲੱਗੇ, “ਤੂੰ ਅਕਾਸ਼ ਨੂੰ ਜਾਣਦੀ ਹੈਂ ਜਿਹੜੂ
 ਆਪਾਂ ਅਸਮਾਨ ਕਹਿੰਦੇ ਹਾਂ, ਤੈਨੂੰ ਮੌਟੀ ਜਿਹੀ ਮਿਸਾਲ ਨਾਲ ਸਮਝਾਉਂਦਾ
 ਹਾਂ ਕਿ ਤੂੰ ਇਉਂ ਸਮਝ ਲੈ ਕਿ ਇਕ ਪਾਸੇ ਤਾਂ ਉਹ ਚੀਜ਼ਾਂ ਹਨ ਜਿਹੜੀਆਂ
 ਆਪਾਂ ਅੱਖਾਂ ਨਾਲ ਦੇਖਦੇ ਹਾਂ, ਇਕ ਉਹ ਚੀਜ਼ਾਂ ਜਿਹੜੀਆਂ ਅੱਖਾਂ ਨਾਲ
 ਨਹੀਂ ਦਿਸਦੀਆਂ। ਆਹ ਜਿਹੜਾ ਆਕਾਸ਼ ਹੈ ਨਾ ਇਹ ਕੁਝ ਵੀ ਨਹੀਂ, ਖਾਲੀ
 ਥਾਂ ਹੈ। ਇਹ ਖਾਲੀ ਥਾਂ ਮਕਾਨਾਂ ਨੇ, ਹੋਰ ਚੀਜ਼ਾਂ ਨੇ ਵੰਡਿਆ ਹੋਇਆ ਹੈ।
 ਲਗਦਾ ਹੈ ਸਾਨੂੰ ਜਿਵੇਂ ਵੰਡਿਆ ਹੋਇਆ ਹੋਵੇ? ਦੇਖ! ਘੜੇ ਦੇ ਅੰਦਰ
 ਜਿਹੜਾ ਖਾਲੀ ਥਾਂ ਹੈ ਉਸ ਦਾ ਨਾਮ ਘਟਾ ਅਕਾਸ਼ ਹੈ ਅਤੇ ਤੁਹਾਡੇ ਮਹੱਲਾਂ
 ਦੇ ਅੰਦਰ ਜਿਹੜਾ ਖਾਲੀ ਥਾਂ ਹੈ ਨਾ ਆਪਾਂ ਇਹਦੇ ਵਿਚ ਤਾਂ ਹੀ ਖੜ੍ਹੇ ਹਾਂ।
 ਜੇ ਇਹ ਭਰਿਆ ਹੁੰਦਾ ਤਾਂ ਆਪਾਂ ਕਿਥੇ ਖੜ੍ਹਨਾ ਸੀ। ਇਸ ਨੂੰ ਮਟਾ ਅਕਾਸ਼
 ਕਹਿੰਦੇ ਹਨ। ਜੇ ਬੱਦਲ ਹੋਏ ਹੋਣ ਤਾਂ ਬੱਦਲਾਂ ਅਤੇ ਧਰਤੀ ਦੇ ਵਿਚਾਲੇ ਜੋ
 ਖਾਲੀ ਥਾਂ ਹੈ ਉਸ ਨੂੰ ਮੇਘਾ ਅਕਾਸ਼ ਕਹਿੰਦੇ ਹਨ। ਅਸਮਾਨ ਵਿਚ ਕੋਈ
 ਖਾਲੀ ਥਾਂ ਨਾ ਹੋਵੇ ਤਾਂ ਉਸ ਨੂੰ ਮਹਾਂ ਅਕਾਸ਼ ਆਖਿਆ ਜਾਂਦਾ ਹੈ। ਹੁਣ
 ਤੂੰ ਐਉਂ ਸੋਚ ਅਕਾਸ਼ ਦੇ ਚਾਰ ਹਿੱਸੇ ਹੋ ਗਏ ਹਨ ਜੇ ਆਪਾਂ ਘੜਾ ਭੰਨ
 ਦੇਈਏ ਤਾਂ ਉਹ ਖਾਲੀ ਥਾਂ ਕਿਥੇ ਗਿਆ? ਰਾਜਕੁਮਾਰੀ ਝੱਟਪੱਟ ਹੀ ਬੋਲ
 ਪਈ ਕਿ ਇਹ ਵੀ ਕੋਈ ਪੁਛਣ ਵਾਲੀ ਗੱਲ ਹੈ, ਉਹ ਖਾਲੀ ਥਾਂ ਕਮਰੇ ਦੇ
 ਖਾਲੀ ਥਾਂ ਵਿਚ ਰਲ ਗਿਆ। ਭਾਈ ਤਿਲੋਕਾ ਜੀ ਨੇ ਕਿਹਾ ਕਿ ਜੇ ਕਮਰਾ
 ਵੀ ਢਹਿ ਜਾਵੇ ਤੇ ਅਸਮਾਨ ਵਿਚ ਬੱਦਲ ਹੋਣ, ਸੋਚ ਕੇ ਦੱਸ? ਕਹਿਣ
 ਲੱਗੀ, ਇਹ ਵਿਚ ਸੋਚਣ ਵਾਲੀ ਕੀ ਗੱਲ ਹੈ, ਮਕਾਨ ਵਾਲਾ ਖਾਲੀ ਥਾਂ
 ਬੱਦਲਾਂ ਹੋਠ ਆਏ ਖਾਲੀ ਥਾਂ ਵਿਚ ਰਲ ਜਾਵੇਗਾ। ਫੇਰ ਕਹਿਣ ਲੱਗੇ, “ਜੇ
 ਬੱਦਲ ਉਡ ਜਾਣ, ਕੋਈ ਬੱਦਲ ਨਾ ਰਹੇ।” ਕਹਿਣ ਲੱਗੀ ਫੇਰ ਸਾਰਾ ਵੱਡਾ
 ਅਕਾਸ਼ ਹੀ ਹੋ ਜਾਵੇਗਾ। ਉਸ ਵੇਲੇ ਆਪ ਨੇ ਬੜੇ ਪ੍ਰਸੰਨ ਹੋ ਕੇ ਕਿਹਾ ਕਿ
 ਬੀਬਾ! ਹੁਣ ਤੂੰ ਗੱਲ ਸਮਝਣ ਲਗ ਗਈ ਹੈਂ। ਹੁਣ ਮੈਂ ਤੈਨੂੰ ਦਸਦਾ ਹਾਂ ਕਿ
 ਜਦੋਂ ਉਪਾਧੀ ਖਤਮ ਹੋ ਜਾਇਆ ਕਰਦੀ ਹੈ ਤਾਂ ਉਸ ਦਾ ਨਾਮ ਬਦਲ
 ਜਾਇਆ ਕਰਦਾ ਹੈ ਜਿਵੇਂ ਘਟਾ ਅਕਾਸ਼, ਮਟਾ ਅਕਾਸ਼, ਮੇਘਾ ਅਕਾਸ਼। ਅਸਲ
 ਵਿਚ ਕੀ ਹੈ ਇਹ ਸਾਰਾ ਇਕੋ ਹੀ ਅਕਾਸ਼ ਹੈ। ਉਸ ਵੇਲੇ ਕਹਿਣ ਲੱਗੀ,
 “ਇਹ ਗੱਲ ਤਾਂ ਮੈਂ ਚੰਗੀ ਤਰ੍ਹਾਂ ਸਮਝ ਲਈ ਹੈ।”

ਸਾਧਸੰਗਤ ਜੀ! ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਸਹਸ ਘਟਾ ਮਹਿ ਏਕੁ ਆਕਾਸੁ ॥
ਘਟ ਛੁਟੇ ਤੇ ਓਹੀ ਪ੍ਰਗਾਸੁ ॥**
ਪੰਨਾ - 736

ਸਾਧਸੰਗਤ ਜੀ! ਇਹ ਜੋ ਬਚਨ ਉਪਰ ਕਹੇ ਹਨ ਇਹ ਅਸੀਂ ਬੁੱਧੀ ਨਾਲ ਤਾਂ ਸਮਝ ਲਈ ਹਨ ਪਰ ਜੇ ਇਨ੍ਹਾਂ ਦਾ ਅਧਾਰ ਸਾਮ੍ਰਾਣੇ ਰੱਖ ਕੇ ਇਹ ਗੱਲ ਕਹੀ ਜਾਵੇ ਕਿ ਇਕੋ ਆਤਮਾ ਅਨੇਕ ਬਿਆਪੀਆਂ ਕਰਕੇ ਅੱਡੋ-ਅੱਡ ਭਾਸਦਾ ਹੈ ਅਤੇ ਵੱਖੋ-ਵੱਖਰੇ ਸਰੀਰਾਂ ਨੂੰ ਉਸ ਵਿਚ ਪਾਈ ਹੋਈ ਬੁੱਧੀ ਅਤੇ ਸੁਭਾਅ ਦੇ ਮੁਤਾਬਿਕ ਪ੍ਰਕਾਸ਼ ਦਿੰਦਾ ਹੈ ਜਿਸ ਤੋਂ ਅਕਾਸ਼ ਦੇ ਸਬੰਧ ਵਿਚ ਦਿਤੀ ਹੋਈ ਉਦਾਹਰਣ ਦੇ ਮੁਤਾਬਿਕ ਇਕੋ ਆਤਮਾ ਚੰਗੇ-ਮਾੜੇ, ਅਮੀਰ-ਗਰੀਬ, ਕਾਲੇ-ਗੋਰੇ, ਦੁਖੀ-ਸੁਖੀ ਅਨੇਕਾਂ ਵਰਣਾਂ, ਧਰਮਾਂ, ਅਨੇਕਾਂ ਜਿਨਸਾਂ, ਅਨੇਕਾਂ ਰੰਗਾਂ ਵਿਚ ਵੰਡੀ ਹੋਈ ਪੜੀਤ ਦਿੰਦੀ ਹੈ ਪਰ ਇਹ ਸਭ ਅਗਿਆਨ ਦੀ ਉਪਾਧੀ ਪੜੀਤ ਦਿੰਦੀ ਹੈ ਜਿਸ ਕਰਕੇ ਆਦਮੀ ਹੱਦੋਂ ਵੱਧ ਦੂਖੀ ਹੈ ਅਤੇ ਉਸ ਦੀ ਸਾਰੀ ਸੌਰ ਬਹੁਤ ਹੀ ਨੀਵੀਂ ਪੱਧਰ ਦੀ ਹੈ। ਅਸਲ ਵਿਚ ਜੋ ਸਤਿ ਅਵਸਥਾ ਹੈ ਉਸਦੇ ਬਾਰੇ ਗੁਰੂ ਮਹਾਰਾਜਾ ਜੀ ਬਹੁਤ ਹੀ ਸਪਸ਼ਟ ਰੂਪ ਵਿਚ ਫੁਰਮਾਨ ਕਰਦੇ ਹਨ ਕਿ -

**ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ
ਵਿਚਿ ਜੋਤਿ ॥
ਗੁਰਜ ਰਤਨ ਵਿਚਿ ਲੁਕਿ ਰਹੇ ਕੌਈ ਗੁਰਮੁਖਿ ਸੇਵਕੁ
ਕਢੈ ਖੋਤਿ ॥
ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ
ਓਤਿ ਪੋਤਿ ॥
ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ
ਸਰੋਤਿ ॥**

**ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ
ਹੋਤਿ ॥**
ਪੰਨਾ - 309

ਦੁਸਰਾ ਗੁਰੂ ਮਹਾਰਾਜਾ ਜੀ ਦਾ ਬਹੁਤ ਸਪਸ਼ਟ ਫੁਰਮਾਨ ਹੈ ਕਿ ਇਹ ਸੰਸਾਰ ਜਦੋਂ ਉੱਪਾਧੀ ਤੋਂ ਰਹਿਤ ਹੋ ਕੇ ਆਪਣੇ ਅਸਲੀ ਰੂਪ ਵਿਚ ਦਿਸਦਾ ਹੈ ਤਾਂ ਇਹ ਪ੍ਰਸੰਸ਼ਰ ਤੋਂ ਬਹੀਰ ਹੋਰ ਕੌਈ ਚੀਜ਼ ਨਹੀਂ ਹੈ ਜਿਸ ਬਾਰੇ ਫੁਰਮਾਨ ਹੈ -

**ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ ॥**

ਪੰਨਾ - 846

ਪਰ ਅਸਾਡੀ ਹੋਸ਼ ਬਹੁਤ ਹੀ ਨੀਵੇਂ ਦਰਜੇ ਦੀ ਹੈ ਜੋ ਇਨ੍ਹਾਂ ਉਚੇ ਸਤਿ ਸਿਧਾਂਤਾਂ ਤੇ ਅਧਾਰਿਤ ਸਤਿ ਅਵਸਥਾ ਨਾਲ ਸੰਪਰਕ ਕਰ ਹੀ ਨਹੀਂ ਸਕਦੀ। ਲੱਖ ਜਤਨ ਕਰਨ ਉਪਰੰਤ ਵੀ ਅਸੀਂ ਉਥੇ ਦੇ ਉਥੇ ਹੀ ਰਹਿੰਦੇ ਹਾਂ ਜਿਵੇਂ ਕਈ ਸਿਆਣਿਆਂ ਨੇ ਇਸ ਨੂੰ ਸਪਸ਼ਟ ਕਰਨ ਵਾਸਤੇ ਬਹੁਤ

ਹੀ ਸਿਧੀ ਬੋਲੀ ਵਿਚ ਆਖਿਆ ਹੈ ਕਿ ਜੇ ਕੱਤੇ ਦੀ ਪੂੰਛ ਨੂੰ ਕਿਸੇ ਬਾਂਸ ਜਾਂ ਪਲਾਸਟਿਕ ਦੀ ਨਾਲੀ ਵਿਚ ਪਾ ਦੇਈਏ ਅਤੇ ਉਸ ਵਿਚ ਪਈ ਉਹ ਸਿੱਧੀ ਦਿਸਦੀ ਹੈ ਕਿਉਂਕਿ ਬਾਂਸ ਮੁੜ ਨਹੀਂ ਸਕਦਾ ਪਰ ਜਦੋਂ ਉਹ ਨਾਲੀ ਕੱਢ ਲਈ ਜਾਵੇ ਤਾਂ ਪੂੰਛ ਉਥੇ ਦੀ ਉਥੇ ਫੇਰ ਆ ਜਾਂਦੀ ਹੈ। ਇਵੇਂ ਜਿਵੇਂ ਅਸੀਂ ਬੇਅੰਤ ਗਿਆਨ ਧਿਆਨ ਦੀਆਂ ਗੱਲਾਂ ਕਰਦੇ ਹਾਂ, ਤੱਤ ਬੇਤੇ ਮਹਾਂਪੁਰਸ਼ਾਂ ਦੇ ਬਚਨ ਸਰਵਣ ਕਰਦੇ ਹਾਂ, ਬਚਨ ਸੁਣ ਕੇ ਅਸੀਂ ਸੰਸਾਰ ਨੂੰ ਵੀ ਸੁਣਾਉਂਦੇ ਹਾਂ ਅਤੇ ਐਉਂ ਪ੍ਰਤੀਤ ਦਿੰਦੇ ਹਾਂ ਕਿ ਇਹਦੇ ਵਰਗਾ ਤਾਂ ਸੰਸਾਰ ਉਤੇ ਹੋਰ ਹੈ ਹੀ ਨਹੀਂ ਪਰ ਜਦੋਂ ਉਸ ਦੇ ਨਿਜੀ ਜੀਵਨ ਦੀ ਪੜਤਾਲ ਕਰਦੇ ਹਾਂ ਤਾਂ ਪੂਰੀ ਤਰ੍ਹਾਂ ਗਿਆਤ ਹੋ ਜਾਂਦਾ ਹੈ ਕਿ ਨਾ ਤਾਂ ਇਸ ਨੂੰ ਕੋਈ ਪ੍ਰਕਾਸ਼ ਹੋਇਆ ਹੈ ਅਤੇ ਨਾ ਹੀ ਇਸ ਦੇ ਰਾਗ ਦੈਸ਼ ਦਾ ਅਭਾਵ ਹੋਇਆ ਹੈ, ਇਸ ਨੂੰ ਆਪਣੇ ਤੇ ਪਰਾਣੇ ਉਸੇ ਤਰ੍ਹਾਂ ਨਜ਼ਰ ਆ ਰਹੇ ਹਨ, ਇਹਨੂੰ ਸਾਰਾ ਮਾਇਆ ਦਾ ਕਰਿਸ਼ਮਾ ਸਤਿ ਲਗਦਾ ਹੈ ਅਤੇ ਉਸ ਮਾਇਆ ਦੀਆਂ ਘੁੰਮਣ-ਘੇਰੀਆਂ ਵਿਚ ਆਪ ਵੀ ਭੁਲਦਾ ਹੈ ਅਤੇ ਨਿਕਟਵਰਤੀਆਂ ਨੂੰ ਵੀ ਉਸ ਵਿਚ ਰੁਝਾ ਕੇ ਰਖਦਾ ਹੈ। ਗੁਰੂ ਮਹਾਰਾਜਾ ਜੀ ਨੇ ਇਸ ਨੂੰ ਪ੍ਰਵਾਨ ਨਹੀਂ ਕੀਤਾ। ਆਪ ਇਸ ਨੂੰ ਮੁੱਖ ਛਿਆਨੀ ਕਹਿੰਦੇ ਹਨ ਅਤੇ ਇਸ ਨੂੰ ਜਿਉਂਦਿਆਂ ਦਾ ਦਰਜਾ ਵੀ ਨਹੀਂ ਬਖਸ਼ਦੇ ਸਗੋਂ ਮੁਰਦਾ ਕਹਿ ਕੇ ਸੰਬੋਧਨ ਕਰਦੇ ਹਨ ਜਿਵੇਂ ਕਿ ਫੁਰਮਾਨ ਹੈ -

**ਅਤਿ ਸੁੰਦਰ ਕੁਲੀਨ ਚਤੁਰ ਮੁਖਿ ਛਿਆਨੀ ਧਨਵੰਤ॥
ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ
ਭਗਵੰਤ॥**

ਪੰਨਾ - 253

ਸੋ ਸਾਧਸੰਗਤ ਜੀ! ਅਸਾਡੇ ਨਾਲ ਦਾ ਗੱਲਾਂ ਦਾ ਗਿਆਨੀ ਕੋਈ ਨਹੀਂ। ਜੋ ਸਤਿ ਹੈ ਉਸ ਨੂੰ ਅਪਨਾਉਣ ਤੋਂ ਅਸੀਂ ਪੂਰੀ ਤਰ੍ਹਾਂ ਨਾਲ ਘਬਰਾਉਂਦੇ ਹਾਂ, ਹੁਣੇ ਉਪਰਲੀਆਂ ਦਿਤੀਆਂ ਗਈਆਂ ਉਦਾਹਰਣਾਂ ਵਿਚ ਪੜ੍ਹਿਆ ਹੈ ਕਿ -

**ਸਹਸ ਘਟਾ ਮਹਿ ਏਕੁ ਆਕਾਸੁ॥
ਘਟ ਛੁਟੇ ਤੇ ਓਹੀ ਪ੍ਰਗਾਸੁ॥
ਪੰਨਾ - 736**

ਬਹੁਤ ਵਿਸਥਾਰ ਨਾਲ ਇਸ ਗੱਲ ਨੂੰ ਦਸਿਆ ਗਿਆ ਹੈ। ਭਾਈ ਤਿਲੋਕਾ ਜੀ ਉਸ ਲੜਕੀ ਨਾਲ ਗੁੜ੍ਹ ਸਿਧਾਂਤ ਦੀ ਗੱਲ ਕਰ ਰਹੇ ਹਨ ਜਿਸ ਨੂੰ ਕਿਸੇ ਮਜ਼ਹਬ ਦੇ 'ਉ ਅ' ਦਾ ਪਤਾ ਨਹੀਂ ਹੈ, ਬਿਲਕੁਲ ਕੋਈ ਹੈ, ਉਸ ਨੂੰ ਅਨੇਕ ਵਿਧੀਆਂ ਨਾਲ ਸਮਝਾਅ ਰਹੇ ਹਨ ਤੇ ਅਸੀਂ ਵੀ ਸਮਝ ਰਹੇ ਹਾਂ। ਗੁਰੂ ਮਹਾਰਾਜਾ ਜੀ ਫੁਰਮਾਨ ਕਰ ਰਹੇ ਹਨ ਕਿ ਪਿਆਰਿਓ! ਇਥੇ ਇਕ ਵਾਹਿਗੁਰੂ ਜੀ ਆਪਣੀ ਖੇਲ੍ਹ ਕਰਦੇ ਹੋਏ ਦਿੱਸ਼ਟੀਗੋਚਰੇ ਹੋ ਰਹੇ ਹਨ ਜਿਵੇਂ ਕਿ -

**ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ॥
ਖੇਲ ਖੇਲ ਅਖੇਲ ਖੇਲਨ ਅੰਤ ਕੌ ਫਿਰ ਏਕ॥ ਜਾਪ**

ਸਾਹਿਬ

ਸੋ ਜੋ ਤੱਤ ਸਿਧਾਂਤ ਗੁਰੂ ਮਹਾਰਾਜ ਜੀ ਨੇ ਬਖਸ਼ਿਆ ਹੈ ਉਹ ਹੈ -
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥
 ਪੰਨਾ-846

ਅਸਾਡੇ ਵਿਚੋਂ ਨਾ ਦੇਹ ਅਧਿਆਸ ਖਤਮ ਹੁੰਦਾ ਹੈ। ਗੱਲਾਂ ਕਰਨ ਵੇਲੇ ਤਾਂ ਅਸੀਂ ਪੂਰੇ ਗਿਆਨੀ ਬਣ ਜਾਵਾਂਗੇ ਪਰ ਆਪਣੀ ਦੇਹ ਨੂੰ ਕਦੇ ਵੀ ਨਹੀਂ ਭੁਲਦੇ। ਜੇ ਕੋਈ ਪੁਛੇ ਕਿ ਤੇਰਾ ਕੀ ਨਾਮ ਹੈ ਤਾਂ ਅਸੀਂ ਝੱਟ ਹੀ ਕਹਿ ਦਿੰਦੇ ਹਾਂ ਕਿ ਮੇਰਾ ਨਾਮ.....ਸਿੰਘ.....ਰਾਮ.... ਮੁਹੰਮਦ ਹੈ। ਅਸੀਂ ਸਚਮੁਚ ਹੀ ਆਪਣੇ ਆਪ ਨੂੰ ਸਰੀਰ ਸਮਝ ਕੇ ਗੱਲ ਕਰਦੇ ਹਾਂ। ਇਸ ਦਾ ਕਾਰਨ ਇਹ ਹੈ ਕਿ ਅਸੀਂ ਬੁੱਧੀ ਮੰਡਲ ਦੇ ਪ੍ਰਕਾਸ਼ ਵਿਚ ਇਹ ਚੀਜ਼ਾਂ ਜਾਣ ਲਈਆਂ ਹਨ। ਅਸੀਂ ਮੁੱਖ ਨਾਲ ਹਮੇਸ਼ਾ ਗਿਆਨ ਦੀਆਂ ਗੱਲਾਂ ਕਰਦੇ ਰਹਿੰਦੇ ਹਾਂ, ਆਪ ਹਨ੍ਤੇ ਵਿਚ ਹੀ ਰਹਿ ਕੇ ਆਪਣਾ ਜੀਵਨ ਬਤੀਤ ਕਰਦੇ ਰਹਿੰਦੇ ਹਾਂ। ਇਨ੍ਹਾਂ ਗੱਲਾਂ ਨੇ ਕੁਝ ਨਹੀਂ ਸਾਰਨਾ, ਕੌੜ੍ਹਾਂ ਜਨਮ ਅਸੀਂ ਇਸੇ ਤਰ੍ਹਾਂ ਦੇ ਨਾਲ ਲੰਘਾ ਚੁਕੇ ਹਾਂ। ਸੁਖਮਨੀ ਸਾਹਿਬ ਵਿਚ ਪੜ੍ਹਦੇ ਹਾਂ ਕਿ -

ਇਸ ਕਾ ਬਲੁ ਨਾਹੀ ਇਸੁ ਹਾਬੁ ॥ ਕਰਨ ਕਰਾਵਨ ਸਰਬ ਕੌ ਨਾਬੁ ॥

ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਛੁਨਿ ਬੀਉ ॥
 ਪੰਨਾ - 277

ਕਬਹੂ ਉਚ ਨੀਚ ਮਹਿ ਬਸੈ ॥ ਕਬਹੂ ਸੋਗ ਹਰਖ ਰੰਗਿ ਹਸੈ ॥

ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਉਭ ਅਕਾਸ ਪਇਆਲ ॥

ਕਬਹੂ ਬੇਤਾ ਬ੍ਰਹਮ ਬੀਚਾਰ ॥ ਨਾਨਕ ਆਪਿ ਮਿਲਾਵਣਹਾਰ ॥
 ਪੰਨਾ - 277

ਅਤੇ -

ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥

ਕਬਹੂ ਮਹਾ ਕੌਧ ਬਿਕਰਾਲ ॥ ਕਬਹੂ ਸਰਬ ਕੀ ਹੋਤ ਰਵਾਲ ॥

ਕਬਹੂ ਹੋਇ ਬਹੈ ਬਡ ਰਾਜਾ ॥ ਕਬਹੂ ਭੇਖਾਰੀ ਨੀਚ ਕਾ ਸਾਜਾ ॥

ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥

ਜਿਉ ਪ੍ਰਭ ਰਾਖੈ ਤਿਵ ਹੀ ਰਹੈ ॥ ਗੁਰਪ੍ਰਸਾਦਿ ਨਾਨਕ

ਸਚੂ ਕਰੈ ॥

ਪੰਨਾ - 277

ਸੋ ਵਿਸ਼ੇਸ਼ ਵਿਚਾਰ ਵਾਸਤੇ ਇਸ ਅਸਟਪਦੀ ਦੀ ਵਿਚਾਰ ਕਰ ਸਕਦੇ ਹਾਂ। ਜਦੋਂ ਤਕ ਅਸਾਡੇ ਅੰਦਰ ਗਿਆਨ ਦਾ ਪ੍ਰਕਾਸ਼ ਨਹੀਂ ਹੁੰਦਾ ਅਤੇ ਨਾਮ ਦੀ ਘਾਲ ਕਮਾਈ ਪ੍ਰਤੱਖ ਰੂਪ ਵਿਚ ਨਹੀਂ ਕਰਦੇ ਉਨ੍ਹਾਂ ਦੇਰ ਤਕ ਅਸਾਡਾ ਆਉਣਾ ਜਾਣਾ ਖਤਮ ਨਹੀਂ ਹੋਣਾ।

**ਕਬਹੂ ਸਾਧਸੰਗਤਿ ਇਹੁ ਪਾਵੈ ॥
 ਉਸੁ ਅਸਥਾਨ ਤੇ ਬਹੁਰਿ ਨ ਆਵੈ ॥
 ਅੰਤਰਿ ਹੋਇ ਗਿਆਨ ਪਰਗਾਸੁ ॥
 ਉਸੁ ਅਸਥਾਨ ਕਾ ਨਹੀਂ ਬਿਨਾਸੁ ॥
 ਮਨ ਤਨ ਨਾਮਿ ਰਤੇ ਇਕ ਰੰਗਿ ॥
 ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥
 ਜਿਉ ਜਲ ਮਹਿ ਜਲੁ ਆਇ ਖਟਾਨਾ ॥
 ਤਿਉ ਜੋਤੀ ਸੰਗਿ ਜੋਤਿ ਸਮਾਨਾ ॥
 ਮਿਟਿ ਗਏ ਗਵਨ ਪਾਏ ਬਿਸ਼ਾਮ ॥
 ਨਾਨਕ ਪ੍ਰਭ ਕੈ ਸਦ ਕੁਰਬਾਨ ॥**

ਪੰਨਾ - 278

ਸੋ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

ਗਿਆਨੁ ਨ ਗਲੀਈ ਛੂਢੀਐ ਕਬਨਾ ਕਰੜਾ ਸਾਰੁ ॥

ਪੰਨਾ - 465

ਇਸ ਗਿਆਨ ਨੂੰ ਪ੍ਰਾਪਤ ਕਰਨਾ ਹੀ ਤਾਂ ਮਨੁੱਖ ਦੇਹੀ ਦਾ ਪ੍ਰਮਾਨੋਰਥ ਹੈ, ਅਸੀਂ ਬੁੱਧੀ ਨਾਲ ਇਸ ਦੀ ਜਾਣ ਪਛਾਣ ਪ੍ਰਾਪਤ ਕਰਕੇ ਸਮਝਦੇ ਹਾਂ ਕਿ ਅਸਾਡਾ ਛੁਟਕਾਰਾ ਹੋ ਗਿਆ। ਨਾ ਹੀ ਤਾਂ ਸਾਡਾ ਸੁਭਾਅ ਬਦਲਦਾ ਹੈ, ਜਿਹੋ ਜਿਹੋ ਅਸੀਂ ਪਹਿਲਾਂ ਸੀ ਉਹੋ ਜਿਹੋ ਹੀ ਹੁਣ ਹਾਂ। ਵੈਰੀ ਮਿਤਰ ਦੀ ਪਛਾਣ ਸਾਨੂੰ ਸਦਾ ਹੀ ਰਹਿੰਦੀ ਹੈ। ਆਪਣੇ ਅਤੇ ਬੇਗਾਨੇ ਸਦਾ ਹੀ ਦਿਸ਼ਟੀਗੋਚਰੇ ਹੁੰਦੇ ਰਹਿੰਦੇ ਹਨ। ਅਸੀਂ ਹੁਕਮ ਨੂੰ ਨਹੀਂ ਪਛਾਣਦੇ ਅਸੀਂ ਪ੍ਰਭੂ ਨੂੰ dictation ਦਿੰਦੇ ਹਾਂ ਕਿ ਪ੍ਰਭੂ! ਆਹ ਗੱਲ ਨਾ ਕਰੀਂ, ਆਹ ਕਰ ਦੋ। ਤੂੰ ਮੇਰੀ ਮਰਜ਼ੀ ਮੁਤਾਬਿਕ ਚਲ, ਮੈਂ ਤੇਰੀ ਮਰਜ਼ੀ ਵਿਚ ਨਹੀਂ ਚਲ ਸਕਦਾ। ਪਰ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਜਬ ਧਾਰੈ ਕੌਉ ਬੈਰੀ ਮੀਤੁ ॥
 ਤਬ ਲਗੁ ਨਿਹਚਲੁ ਨਾਹੀ ਚੀਤੁ ॥
 ਜਬ ਲਗੁ ਮੌਹ ਮਗਨ ਸੰਗਿ ਮਾਇ ॥
 ਤਬ ਲਗੁ ਧਰਮਰਾਇ ਦੇਇ ਸਜਾਇ ॥
 ਪ੍ਰਭ ਕਿਰਪਾ ਤੇ ਬੰਧਨ ਭੁਟੈ ॥
 ਗੁਰ ਪ੍ਰਸਾਦਿ ਨਾਨਕ ਹਉ ਛੁਟੈ ॥**

ਪੰਨਾ

- 278

ਸੋ ਇਸ ਕਰਕੇ ਗਿਆਨ, ਗੱਲਾਂ ਦੀ ਵਸਤੂ ਨਹੀਂ ਹੈ ਇਹ ਤਾਂ ਅੰਦਰ ਜਦੋਂ ਤਕ ਗੁਰੂ ਦੇ ਸ਼ਬਦ ਦੀ ਘਾਲ ਕਮਾਈ ਕਰਕੇ ਪ੍ਰਕਾਸ਼ ਨਹੀਂ ਹੁੰਦਾ ਉਨ੍ਹਾਂ ਦੇਰ ਤਕ ਕੁਝ ਪ੍ਰਾਪਤ ਨਹੀਂ ਹੁੰਦਾ। ਇਸ ਦੇ ਉਦਾਹਰਣ ਵਿਚ ਭਾਈ ਗੁਰਦਾਸ ਜੀ ਨੇ ਖੋਲ੍ਹ ਕੇ ਦਸਿਆ ਹੈ

ਖਾਂਡ ਖਾਂਡ ਕਹੈ ਜਿਹਬਾ ਨ ਸੂਾਦ ਮੀਠੋ ਆਵੈ,
ਅਗਨਿ ਅਗਨਿ ਕਹੈ ਸੀਤ ਨ ਬਿਨਾਸ ਹੈ।
ਬੈਦ ਬੈਦ ਕਹੈ ਰੋਗ ਮਿਟਤ ਨ ਕਾਹੁੰ ਕੋ,
ਦ੍ਰਬ ਦ੍ਰਬ ਕਹੈ ਕੌਥੂ ਦ੍ਰਬਹਿ ਨ ਬਿਲਾਸ ਹੈ।
ਚੰਦਨ ਚੰਦਨ ਕਹੈ ਪ੍ਰਗਟੇ ਨ ਸੁਭਾਸ ਬਾਸੁ,
ਚੰਦ ਚੰਦ ਕਹੈ ਉਮਿਆਰੋਂ ਨ ਪ੍ਰਗਾਸ ਹੈ।
ਤੈਸੇ ਗਜਾਨ ਗੋਸਟਿ ਕਰਤ ਨ ਰਹਤ ਪਾਵੈ,
ਕਰਨੀ ਪ੍ਰਧਾਨ, ਭਾਨ ਉਦਰਤਿ ਅਕਾਸ ਹੈ॥

ਕਬਿੰਤ ਭਾਈ ਗੁਰਦਾਸ ਜੀ

ਸੋ ਇਸ ਕਰਕੇ ਗਾਉਣ ਤੇ ਸੁਣਨ ਨਾਲ, ਅੱਖਾਂ ਮੀਚਣ ਨਾਲ, ਬਹੁਤ ਗਿਆਨੀ ਧਿਆਨੀ ਹੋਣ ਨਾਲ ਪ੍ਰਮ ਪਦ ਦੀ ਪ੍ਰਾਪਤੀ ਕਿਸੇ ਤਰੀਕੇ ਨਾਲ ਵੀ ਨਹੀਂ ਹੋ ਸਕਦੀ। ਗੁਰਮਤਿ ਮਾਰਗ ਕਰਨੀ ਕਮਾਈ ਦਾ ਮਾਰਗ ਹੈ ਇਸ ਦੇ ਵਿਚ ਪ੍ਰਤੱਖ ਰੂਪ ਵਿਚ ਆਪਣੇ ਜੀਵਨ ਨੂੰ ਤੱਤ ਬੇਤੇ ਮਹਾਂਪੁਰਸ਼ਾਂ ਦੇ ਬਚਨਾਂ ਦੇ ਮੁਤਾਬਿਕ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਆਏ ਮਹਾਂਵਾਕਾਂ ਦੇ ਪ੍ਰਕਾਸ਼ ਅਨੁਸਾਰ ਆਪਣੇ ਆਪ ਨੂੰ ਢਾਲੇ ਬਿਨਾਂ ਕੋਈ ਤਰੱਕੀ ਨਹੀਂ ਹੋ ਸਕਿਆ ਕਰਦੀ। ਜਦੋਂ ਤਕ ਤੁਹਾਨੂੰ ਖੱਡ ਦੀ ਪ੍ਰਾਪਤੀ ਨਹੀਂ ਹੁੰਦੀ ਮੰਹ ਮਿੱਠਾ ਕਿਵੇਂ ਹੋ ਜਾਵੇਗਾ। ਹਨੂੰਰੀ ਰਾਤ ਹੈ, ਠੋਕਰਾਂ ਖਾਂਦੇ ਅਸੀਂ ਜਾ ਰਹੈ ਹਾਂ ਹੱਥ ਮਾਰਿਆਂ ਕੁਝ ਵੀ ਨਜ਼ਰ ਨਹੀਂ ਆ ਰਿਹਾ, ਕੋਈ ਪਤਾ ਨਹੀਂ ਕਿ ਅਗਲਾ ਕਦਮ ਪੁੱਟਦੇ ਹੀ ਖੱਡੇ ਵਿਚ ਗਿਰ ਜਾਣਾ ਹੈ ਪਰ ਜੇ ਅਸੀਂ ਮੰਹ ਦੇ ਨਾਲ ਕਹੀ ਜਾਈਏ ਚਾਨਣਾ-ਚਾਨਣਾ-ਚਾਨਣਾ ਤਾਂ ਤੁਸੀਂ ਆਪ ਹੀ ਸੋਚੋ ਕਿ ਪ੍ਰਕਾਸ਼ ਹੋ ਜਾਵੇਗਾ? ਇਸੇ ਤਰ੍ਹਾਂ ਨਾਲ ਜਦੋਂ ਅਸੀਂ ਗਿਆਨ ਦੀਆਂ ਪੁਸਤਕਾਂ ਪੜ੍ਹਦੇ ਹਾਂ, ਮਹਾਂਪੁਰਸ਼ਾਂ ਦੇ ਮੁਖਾਰਬਿੰਦ ਤੋਂ ਤੱਤ ਗਿਆਨ ਦੇ ਬਚਨ ਸਰਵਣ ਕਰਦੇ ਹਾਂ ਤਾਂ ਆਪਣੇ ਆਪ ਨੂੰ ਗਿਆਨੀ ਆਖੀ ਜਾਂਦੇ ਹਾਂ, ਤੁਸੀਂ ਆਪ ਹੀ ਸੋਚੋ ਕਿ ਮੰਹ ਦੇ ਫਿਆਨੀ ਨੂੰ ਤੱਤ੍ਵ ਦਾ ਗਿਆਨ ਹੋ ਸਕਦਾ ਹੈ? ਜਦੋਂ ਤੱਕ ਪ੍ਰਤੱਖ ਰੂਪ ਦੇ ਵਿਚ ਅਸੀਂ ਆਤਮ ਸ਼ਾਖਸ਼ਾਤ ਹੋਣ ਉਪਰੰਤ ਗੁਰੂ ਜੋਤ ਵਿਚ ਨਾ ਸਮਾਅ ਜਾਈਏ ਅਸੀਂ ਕਿਵੇਂ ਗਿਆਨੀ ਤੇ ਧਿਆਨੀ ਆਪਣੇ ਆਪ ਨੂੰ ਕਹਾ ਸਕਦੇ ਹਾਂ? ਗੁਰੂ ਅਤੇ ਪ੍ਰਮੇਸ਼ਰ ਇਕੋ ਹੀ ਹੋਇਆ ਕਰਦੇ ਹਨ ਇਨ੍ਹਾਂ ਨੂੰ ਜੋ ਦੋ ਕਰਕੇ ਦੋਖਦਾ ਹੈ ਉਸ ਦਾ ਕਦੇ ਵੀ ਉਧਾਰ ਨਹੀਂ ਹੋ ਸਕਿਆ ਕਰਦਾ। ਏਸ ਕਰਕੇ ਭਗਤੀ ਸਹਿਤ ਜੋ ਗਿਆਨ ਪ੍ਰਾਪਤ ਹੋਵੇ ਉਹ ਗਿਆਨ ਯਥਾਰਥ ਗਿਆਨ ਹੋਇਆ ਕਰਦਾ ਹੈ। ਜੋ ਪੁਸਤਕਾਂ ਪੜ੍ਹ ਕੇ, ਬਚਨ ਸੁਣ ਕੇ ਤੇ ਬਚਨਾਂ ਦੇ ਘੋਟੇ ਲਾ ਕੇ ਲੋਕਾਂ ਨੂੰ ਸੁਣਾ-ਸੁਣਾ ਕੇ ਆਪਣੇ ਆਪ ਨੂੰ ਧੋਖਾ ਦੇ ਰਿਹਾ ਹੈ ਉਹ ਗਿਆਨੀ ਕਿਵੇਂ ਹੋ ਸਕਦਾ ਹੈ। ਉਸ ਦਾ ਸਾਰਾ ਗਿਆਨ ਵਾਚਕ ਹੈ, ਕਥਨੀ ਤੇ ਕਮਾਈ ਵਾਲਾ ਨਹੀਂ ਹੈ। ਗੁਰੂ ਘਰ ਵਿਚ ਕਰਨੀ ਪ੍ਰਧਾਨ

ਹੈ। ਇਸੇ ਕਰਕੇ ਜੋ ਪਿਛਲੇ ਸਮਿਆਂ ਦੇ ਮਹਾਂਪੁਰਸ਼ ਹੋਇਆ ਕਰਦੇ ਸਨ ਉਹ ਸੁਤਰ ਰੂਪ ਵਿਚ ਹੀ ਬਚਨ ਕਰਿਆ ਕਰਦੇ ਸਨ। ਉਸ ਵਿਚ ਐਨਾ ਬਲ ਹੁੰਦਾ ਸੀ ਕਿ ਇਕੋ ਬਚਨ ਸਰੀਰ ਦੇ ਆਰ ਪਾਰ ਹੋ ਜਾਇਆ ਕਰਦਾ ਸੀ। ਜਿਵੇਂ ਕਿ ਫੁਰਮਾਨ ਹੈ =

**ਕਬੀਰ ਸਤਿਗੁਰ ਸੁਰਮੇ ਬਾਹਿਆ ਬਾਨ੍ਤ ਜੁ ਏਕ॥
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ॥**
ਪੰਨਾ-1374

ਸੋ ਇਸ ਕਰਕੇ ਇਸ ਗੱਲ ਨੂੰ ਸਮਝਣ ਦਾ ਸਾਨੂੰ ਜਤਨ ਕਰਨਾ ਚਾਹੀਦਾ ਹੈ। ਭਾਈ ਗੁਰਦਾਸ ਜੀ ਫੁਰਮਾਉਂਦੇ ਹਨ -

ਜੈਸੇ ਖਾਂਡੁ ਖਾਂਡੁ ਕਹੈ ਮੁਖਿ ਨਹੀ ਮੀਠਾ ਹੋਇ,
ਜਬ ਲਗ ਜੀਭ ਸੁਗਦਿ ਖਾਂਡੁ ਨਹੀ ਖਾਈਐ।
ਜੈਸੇ ਰਾਤ ਅੰਧੇਰੀ ਮੈ ਦੀਪਕ ਦੀਪਕ ਕਹੈ,
ਤਿਮਰ ਨ ਜਾਈ ਜਬ ਲਗ ਨ ਜਰਾਈਐ।
ਜੈਸੇ ਗਜਾਨ ਗਜਾਨ ਕਹੈ ਗਜਾਨ ਹੁੰ ਨ ਹੋਤ ਕਛੁ,
ਜਬ ਲਗ ਗੁਰ ਗਜਾਨ ਅੰਤਰਿ ਨ ਪਾਈਐ।
ਤੈਸੇ ਗੁਰੁ ਧਯਾਨ ਕਹੈ ਗੁਰੁ ਧਯਾਨ ਹੁੰ ਨ ਪਾਵਤ,
ਜਬ ਲਗ ਗੁਰੁ ਦਰਸ ਜਾਇ ਨ ਸਮਾਈਐ।

ਕਬਿੱਤ, ਭਾਈ ਗੁਰਦਾਸ ਜੀ

ਸੋ ਇਹ ਵਿਚਾਰ ਹਨ ਜਿਨ੍ਹਾਂ ਨੂੰ ਪੂਰੇ ਧਿਆਨ ਵਿਚ ਰੱਖ ਕੇ, ਸਾਵਧਾਨ ਹੋ ਕੇ ਇਸ ‘ਆਤਮ ਮਾਰਗ’ ਉਪਰ ਚਲਣਾ ਚਾਹੀਦਾ ਹੈ। ਭਾਈ ਤਿਲੋਕਾ ਜੀ ਜੋ ਬਚਨ ਕਰ ਰਹੇ ਹਨ ਉਹ ਪੂਰੀ ਤਰ੍ਹਾਂ ਨਾਲ ਇਸ ਰਾਜਕੁਮਾਰੀ ਦੇ ਹਿਰਦੇ ਵਿਚ ਪ੍ਰਵੇਸ਼ ਕਰਾ ਰਹੇ ਹਨ, ਉਨ੍ਹਾਂ ਨੂੰ ਪਤਾ ਹੈ ਕਿ ਇਹ ਰਾਜਕੁਮਾਰੀ ਨਿਰਛਲ, ਨਿਰਕਪਟ ਬਹੁਤ ਹੀ ਸਰਲ ਸੁਭਾਅ ਅਤੇ ਪਿਆਰ ਦੀ ਮੂਰਤ ਹੈ ਜਿਸ ਦੇ ਅੰਦਰ ਵਿਕਾਰ ਵਾਲੇ ਪਿਆਰ ਨੇ ਆਪਣਾ ਕੋਈ ਵੀ ਅੰਸ ਪ੍ਰਗਟ ਨਹੀਂ ਕੀਤਾ। ਇਹ ਜੋ ਕੁਝ ਸਮਝਦੀ ਹੈ ਓਹੀ ਕਰਦੀ ਹੈ, ਇਹ ਜੋ ਕੁਝ ਸੁਣਦੀ ਹੈ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਅੰਦਰ ਵਸਾ ਰਹੀ ਹੈ ਅਤੇ ਆਪਣੇ ਆਪ ਨੂੰ ਬਦਲ ਰਹੀ ਹੈ। ਇਹ ਗਿਆਨੀ ਬਣਨ ਦੇ ਆਸ਼ੇ ਨਾਲ ਨਹੀਂ ਬਚਨ ਸੁਣ ਰਹੀ ਇਹ ਇਕ-ਇਕ ਗੱਲ ਉਤੇ ਹੈਰਾਨ ਹੋ ਰਹੀ ਹੈ ਪਰ ਪੂਰਾ ਜਤਨ ਕਰ ਰਹੀ ਹੈ ਕਿ ਮੈਂ ਇਸ ਨੂੰ ਸਮਝ ਲਵਾਂ, ਉਸਦਾ ਕਾਰਨ ਹੈ ਕਿ ਉਸ ਨੇ ਭਾਈ ਤਿਲੋਕਾ ਜੀ ਦੇ ਜੀਵਨ ਦਾ ਪ੍ਰਭਾਵ ਅੰਦਰ ਲਿਆ ਹੈ ਅਤੇ ਉਸ ਦੇ ਅੰਦਰ ਪੂਰਾ ਸਤਿਕਾਰ ਅਤੇ ਪੂਰੀ ਸ਼ਰਧਾ ਉਸ ਅਜਨਬੀ ਨਾਲ ਹੋ ਰਹੀ ਹੈ। ਇਹ ਉਨ੍ਹਾਂ ਦੇ ਬਚਨਾਂ ਵਿਚ ਐਨੀ ਮਸਤ ਹੋਈ ਹੋਈ ਹੈ ਕਿ ਉਸ ਨੇ ਕੋਈ ਲੋੜ ਨਹੀਂ ਸਮਝੀ ਕਿ ਉਸ ਦਾ ਕੋਈ ਨਾਮ ਪੁਛੇ, ਰਹਿਣ ਦੀ ਥਾਂ ਪੁਛੇ, ਉਸ ਦੀ ਪੂਰੀ-ਪੂਰੀ ਸੋਚ ਭਾਈ ਤਿਲੋਕਾ ਜੀ ਦੇ ਵਜੂਦ ਨੇ ਘੇਰੀ ਹੋਈ ਹੈ। ਉਹ ਕਿਸੇ ਬਚਨ ਤੇ ਤਰਕ ਨਹੀਂ ਲਿਆਉਂਦੀ। ਜਿਥੇ ਸਮਝ ਨਹੀਂ ਆਉਂਦਾ ਉਥੇ ਉਸੇ ਵੇਲੇ ਕਹਿ ਦਿੰਦੀ ਹੈ ਕਿ ਮੈਨੂੰ ਸਮਝ ਨਹੀਂ ਆਉਂਦਾ। ਜਿਵੇਂ ਉਸ ਨੂੰ ਭਾਈ ਤਿਲੋਕਾ ਜੀ ਨੇ

ਪਹਿਲੇ ਦਿਨ ਕਿਹਾ ਕਿ ਤੁੰ ਆਤਮਾ ਹੈਂ। ਤਾਂ ਉਹ ਰੋਈ, ਘਭਰਾਈ, ਚੀਕਾਂ ਮਾਰੀਆਂ ਕਿ ਤੂੰ ਮੈਨੂੰ ਇਹ ਕੀ ਬਣਾ ਦਿਤਾ, ਮੈਂ ਤਾਂ ਸੁੰਦਰ ਵਸਤਰ ਪਹਿਨਣ ਵਾਲੀ ਰਾਜ ਕੁਮਾਰੀ ਹੀ ਹਾਂ। ਉਸ ਨੇ ਕਿਹਾ ਕਿ ਤੂੰ ਅਚਾਹ ਹੈਂ, ਤੈਨੂੰ ਕਿਸੇ ਨਾਲ ਪ੍ਰੇਮ ਕਰਨ ਦੀ ਲੋੜ ਨਹੀਂ, ਤੂੰ ਆਪ ਹੀ ਪ੍ਰੇਮ ਹੈਂ। ਤਾਂ ਉਸ ਨੇ ਚੀਕਾਂ ਮਾਰੀਆਂ ਕਿ ਮੈਨੂੰ ਤਾਂ ਪਿਆਰ ਹੈ, ਆਪਣੇ ਮਾਂ ਬਾਪ ਨਾਲ, ਉਹ ਮੈਨੂੰ ਪਿਆਰ ਨਾਲ ਗਲਵੱਕੜੀ ਪਾ ਕੇ ਮਿਲਦੇ ਹਨ। ਪਿਆਰਿਓ! ਅਸਾਡਾ ਤੇ ਉਸ ਦਾ ਐਨਾ ਫਰਕ ਹੈ। ਅਸੀਂ ਹੋਰ ਜਾਨਣ-ਹੋਰ ਜਾਨਣ ਲਈ ਮਹਾਪੁਰਸ਼ਾਂ ਦੇ ਬਚਨ ਸੁਣਦੇ ਹਾਂ। ਅਸਾਡਾ ਤਾਂ ਇਹ ਹਾਲ ਹੈ -

ਪੰਚਾਂ ਦਾ ਕਹਿਣਾ ਸਿਰ ਮਿੱਥੇ, ਪਰਨਾਲਾ ਬਾਂ ਦੀ ਬਾਂ।

ਮਨੁੱਖ ਦੀ ਦੇਹ ਅਤੇ ਪਸੂ ਦੀ ਦੇਹ ਵਿਚ ਇਹੀ ਫਰਕ ਹੁੰਦਾ ਹੈ, ਪਸੂ ਵਿਚ ਵਿਵੇਕ ਨਹੀਂ ਹੈ ਅੰਵਿਵੇਕ ਹੁੰਦਾ ਹੈ, ਮਾਨਸ ਦੇ ਹਿਰਦੇ ਅੰਦਰ ਉਪਦੇਸ਼ ਟਿਕ ਜਾਇਆ ਕਰਦਾ ਹੈ ਮਨੁੱਖ ਦੇ ਅੰਦਰ ਸੁਰਤਿ ਸਬਦ ਦੀ ਸਮਰਥਾ ਹੈ। ਜੇ ਇਹ ਚੀਜ਼ਾਂ ਮਨੁੱਖਾਂ ਦੇ ਅੰਦਰ ਨਹੀਂ ਹਨ ਤਾਂ ਮਨੁੱਖ ਪਸੂ ਹੀ ਹੈ-

ਪਸੂਆ ਮਨੁੱਖ ਦੇਹ, ਆਂਤਰ ਅੰਤਰੁ ਇਹੈ
ਸਬਦ ਸੁਰਤਿ ਕੌ ਬਿਬੇਕ ਅਬਿਬੇਕ ਹੈ।
ਪਸੂ ਹਰਿਆਉ ਕਹਿਓ, ਸੁਨਿਓ ਅਨ ਸੁਨਿਓ ਕਰੈ
ਮਾਨਸ ਜਨਮ ਉਪਦੇਸ ਰਿਦੈ ਟੇਕ ਹੈ।
ਪਸੂਆ ਸਬਦ ਹੀਨ, ਜਿਹਬਾ ਨ ਬੋਲਿ ਸਕੈ,
ਮਾਨਸ ਜਨਮ ਬੋਲੈ ਬਚਨ ਅਨੇਕ ਹੈ।
ਸਬਦ ਸੁਰਤਿ ਸੁਨਿ, ਸਮਝਿ ਬੋਲੈ ਬਿਬੇਕੀ,
ਨਾਭੂਰ ਅਚੇਤ ਪਸੂ ਪ੍ਰੇਤਹੂੰ ਮੈ ਏਕ ਹੈ॥ ਕਬਿੱਤ,
ਭਾਈ ਗੁਰਦਾਸ ਜੀ

ਸੋ ਇਸ ਕਰਕੇ ਪੜ੍ਹਨ, ਲਿਖਣ, ਗਿਆਨ ਦੇ ਵਾਕ ਘੋਟਣ, ਪ੍ਰਚਾਰਨ ਦੀ ਕੋਈ ਮਹੱਤਤਾ ਨਹੀਂ ਹੈ, ਜੇ ਮਹੱਤਤਾ ਹੈ ਤਾਂ ਕਰਨੀ ਦੀ ਮਹੱਤਤਾ ਹੋਇਆ ਕਰਦੀ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਗੰਝਾਵੈ॥
ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ॥

ਪੰਨਾ - 381

ਆਪਣਾ ਮਨੁ ਪਰਬੋਧਹੁ ਬੁਝਹੁ ਸੋਈ॥
ਲੋਕ ਸਮਝਾਵਹੁ ਸੁਣੈ ਨ ਕੋਈ॥
ਗੁਰਮੁਖਿ ਸਮਝਹੁ ਸਦਾ ਸੁਖੁ ਹੋਈ॥
ਪੰਨਾ - 230

ਇਸ ਕਰਕੇ ਗੱਲ ਪੂਰੀ ਤਰ੍ਹਾਂ ਨਾਲ ਸਮਝਣੀ ਚਾਹੀਦੀ ਹੈ ਫੁਰਮਾਨ ਹੈ ਕਿ-

ਮਨ ਸਿਉ ਕਾਜੂ ਹੈ ਮਨ ਸਾਧੇ ਸਿਧਿ ਹੋਇ॥
ਮਨ ਹੀ ਮਨ ਸਿਉ ਕਰੈ ਕਬੀਰਾ
ਮਨ ਸਾ ਮਿਲਿਆ ਨ ਕੋਇ॥
ਪੰਨਾ - 342

ਅਸਾਡੇ ਅੰਦਰ ਜੋ ਧਿਆਨ ਪੱਕ ਗਏ ਹਨ ਉਹ ਗੁਰ ਸ਼ਬਦ ਦੇ ਅਭਿਆਸ ਤੋਂ ਬਿਨਾਂ ਦੁਰ ਨਹੀਂ ਹੋ ਸਕਦੇ। ਲੱਖ ਜਤਨ ਕਰਨ ਤੇ ਅਸੀਂ ਆਪਣਾ ਸਰੀਰ ਸੀਸੇ ਵਿਚ ਦੇਖਦੇ ਹੀ ਜਾਂ ਫੌਟੋ ਦੇਖਦੇ ਹੀ ਮਨ ਅੰਦਰ ਭਾਵ ਪੈਦਾ ਕਰ ਲਵਾਂਗੇ ਕਿ ਇਹ ਮੈਂ ਹੀ ਹਾਂ। ਬੋਲਣ ਚਾਲਣ ਵੇਲੇ ਚਾਹੇ ਅਸੀਂ ਕਹਿ ਦੇਈਏ ਕਿ ਮੈਂ ਸਰੀਰ ਨਹੀਂ ਹਾਂ। ਇਥੇ ਹੀ ਅਸਾਡਾ ਸਤਿ ਬਚਨਾਂ ਨਾਲ ਫਰਕ ਉਤਪਨ ਹੁੰਦਾ ਹੈ। ਇਹੀ ਭੁੱਲ ਹੈ ਜਿਹੜੀ ਅਸਾਨੂੰ ਆਤਮਾ ਤੋਂ ਜੀਵ ਆਤਮਾ ਅਤੇ ਫਿਰ ਜੀਵ ਆਤਮਾ ਤੋਂ ਸਰੀਰ ਬਣਾਉਂਦੀ ਹੈ ਅਤੇ ਸਰੀਰ ਦੇ ਸਾਰੇ ਸਬੰਧ ਸਥਾਪਿਤ ਕਰਦੀ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਆ! ਸਭਨਾਂ ਘਟਾ ਵਿਚ ਵਾਹਿਗੁਰੂ ਜੀ ਹੀ ਵਰਤ ਰਹੇ ਹਨ। ਉਹ ਆਪ ਹੀ ਸਾਰੀ ਕੁਦਰਤ ਨੂੰ ਆਪਣੀ ਸ਼ਕਤੀ ਦੇ ਨਾਲ ਚਲਾ ਰਹੇ ਹਨ ਜਿਸ ਨੂੰ ਅਸੀਂ ਹੁਕਮ ਦੀ ਸੰਗਿਆ ਦਿੰਦੇ ਹਾਂ ਪਰ ਜੋ ਸੂਝ ਇਨਸਾਨ ਦੇ ਅੰਦਰ ਪੈਦਾ ਹੁੰਦੀ ਹੈ ਉਹ ਸੂਝ ਅਧੂਰੀ ਹੁੰਦੀ ਹੈ ਕਿੱਉਂਕਿ ਉਸ ਦੀ ਸੂਝ ਉਪਰ ਮਾਇਆ ਦਾ ਜ਼ਬਰਦਸਤ ਅਸਰ ਪੈ ਚੁਕਿਆ ਹੁੰਦਾ ਹੈ ਅਤੇ ਉਸ ਨੇ ਸ਼ੁਧ ਸੂਝ ਨੂੰ ਠਗਮੂਰੀ ਬੂਟੀ ਸੁੰਘਾ ਕੇ ਮੁਰਛਤ ਕਰ ਦਿਤਾ ਹੁੰਦਾ ਹੈ। ਸੋ ਸੰਸਾਰ ਦੀ ਹਾਲਤ ਮੁਰਛਤ ਹੋਈ ਹੋਈ ਹੈ। ਸੋ ਇਹ ਜੋ ਅਸਾਡੀ ਬੁੱਧੀ ਹੈ ਇਹ ਯਥਾਰਥ ਨਹੀਂ ਹੈ ਇਹ ਮਾਇਆ ਦੇ ਅਸਰ ਅਧੀਨ ਹਉਮੈ ਦੀ ਸੁਰਤ ਹੈ ਜਿਸ ਨਾਲ ਮੇਰਾ, ਤੇਰਾ ਪ੍ਰਤੀਤ ਦਿੰਦਾ ਹੈ, ਚੰਗਾ-ਮੰਦਾ ਪ੍ਰਤੀਤ ਦਿੰਦਾ ਹੈ। ਸੰਸਾਰ ਵਿਚ ਸਭ ਹੁਕਮ ਦੀ ਖੇਡ ਹੋ ਰਹੀ ਹੈ। ਗੁਰੂ ਮਹਾਰਾਜ ਜੀ ਨੇ 'ਜਪੁਜੀ ਸਾਹਿਬ' ਦਾ ਸਭ ਤੋਂ ਪਹਿਲਾ ਸਿਧਾਂਤ

ਆਦਿ ਸਚੁ ਜੁਗਾਦਿ ਸਚੁ॥
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥
ਪੰਨਾ - 1

ਦਿਤਾ। ਜੋ ਅੰਧਕਾਰ ਸਾਡੇ ਵਿਚ ਵਰਤ ਰਿਹਾ ਹੈ ਇਸ ਨੂੰ ਕੁੜੀ ਦੀ ਕੰਧ ਨਾਲ ਤਸ਼ਬੀਹ ਦਿਤੀ ਅਤੇ ਇਸ ਦੇ ਤੌੜਨ ਦਾ ਇਲਾਜ ਵੀ ਆਪ ਨੇ ਫੁਰਮਾਨ ਕੀਤਾ ਹੈ -

ਕਿਵ ਸਚਿਆਰਾ ਹੋਈਐ ਕਿਵ ਕੁੜੈ ਤੁਟੈ ਪਾਲਿ॥
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥
ਪੰਨਾ - 1

ਸੋ ਬਾਣੀ ਦਾ ਸਪਸ਼ਟ ਫੁਰਮਾਨ ਹੈ -

ਭੋਲਿਆ ਹਉਮੈ ਸੁਰਤਿ ਵਿਸਾਰਿ॥
ਪੰਨਾ -

1168

ਅਸੀਂ ਇਹ ਹੁਕਮ ਪੜ੍ਹਦੇ ਤਾਂ ਹਾਂ ਪਰ ਇਹ ਸੁਰਤ ਵਿਸਾਰਨੀ ਅਸਾਡੇ ਵਸ ਵਿਚ ਨਹੀਂ, ਅਸਾਡੀ ਹਾਲਤ ਉਸ ਲੰਗੜੇ ਗਧੇ ਵਰਗੀ ਹੈ ਜੋ ਦਲਦਲ ਵਿਚ ਫਸਿਆ ਹੋਇਆ ਹੈ। ਜੇ ਉਸ ਨੂੰ ਨਿਕਲਣ ਲਈ ਮਦਦ ਨਾ ਮਿਲੇ ਤਾਂ ਉਹ ਹੋਰ ਦਲਦਲ ਵਿਚ ਧਸਦਾ ਜਾਂਦਾ ਹੈ। ਸੋ ਇਸ ਜੀਵ ਨੂੰ ਵੀ ਸਮਰੱਥ ਗੁਰੂ ਦੀ ਲੋੜ ਹੈ, ਉਸ ਦੀ ਮਿਹਰ ਦੀ, ਉਸਦੀ ਨਦਰ ਦੀ ਲੋੜ ਹੈ, ਉਸ ਤੋਂ ਬਿਨਾਂ ਇਹ ਮਾਇਆ ਦੀ ਜ਼ਿਲ੍ਹਣ ਵਿਚ ਫਸਿਆ ਹੋਇਆ ਕਿਸੇ ਤਰ੍ਹਾਂ ਵੀ ਨਹੀਂ ਨਿਕਲ ਸਕਦਾ। ਗੁਰਬਾਣੀ ਵਿਚ ਇਸ ਦੇ ਅਨੇਕਾਂ ਤਰੀਕੇ ਦਸਦੇ ਹਨ ਇਨ੍ਹਾਂ ਸਾਰਿਆਂ ਦਾ ਸਾਰ ਇਕੋ ਹੈ ਕਿ ਤੂੰ ਹੁਕਮ ਤੇ ਰਜ਼ਾ ਨੂੰ ਸਮਝ, ਜੇ ਤੂੰ ਹੁਕਮ ਨੂੰ ਸਮਝ ਗਿਆ ਤਾਂ ਹਉਮੈ ਆਪਣੇ ਆਪ ਹੀ ਦੂਰ ਹੋ ਜਾਂਦੀ ਹੈ ਅਤੇ ਨਾਮ ਦਾ ਵਾਯੂ ਮੰਡਲ ਆਪਣੇ ਆਪ ਹੀ ਪ੍ਰਕਾਸ਼ਤ ਹੁੰਦਾ ਹੈ ਪਰ ਇਹ ਹੁਕਮ ਸਮਰੱਥ ਗੁਰੂ ਦੀ ਮਿਹਰ ਤੋਂ ਬਿਨਾਂ ਜੀਵ ਨੂੰ ਬੁਝਣਾ ਇਸ ਦੀ ਸਮਰਥਾ ਤੋਂ ਬਾਹਰ ਹੈ। ਸੋ ਇਸੇ ਕਰਕੇ ਬਾਰ-ਬਾਰ ‘ਗੁਰੂ’ ਦਾ ਜ਼ਿਕਰ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਉਂਦਾ ਹੈ ਅਤੇ ਅਸਾਡੀਆਂ ਘਰੋਗੀ ਮਿਸਾਲਾਂ ਦੇ ਕੇ ਬਹੁਤ ਸਪਸ਼ਟ ਰੂਪ ਵਿਚ ਫੁਰਮਾਨ ਕੀਤਾ ਹੈ-

**ਜਿਸ ਕਾ ਗਿਰੂ ਤਿਨ ਦੀਆ ਤਾਲਾ ਕੁੰਜੀ ਗੁਰ
ਸਉਪਾਈ॥**

**ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ
ਸਰਣਾਈ॥**

ਪੰਨਾ - 205

ਅਤੇ ਇਹ ਵੀ ਫੁਰਮਾਨ ਕੀਤਾ ਹੈ ਕਿ ਗੁਰੂ ਦਾ ਸ਼ਬਦ ਜੋ ਆਤਮ ਸ਼ਾਖਸ਼ਾਤ ਕਰਾਉਣ ਵਿਚ ਸਮਰੱਥ ਹੈ ਉਸ ਤੋਂ ਬਿਨਾਂ ਅੰਦਰ ਹਨੂੰਏ ਹੀ ਹਨੂੰਏ ਹੈ ਅਤੇ ਆਤਮ ਵਸਤੂ ਨਾਲ ਰਹਿੰਦੀ ਹੋਈ ਅਰਥਾਂ ਮੀਲ ਦੂਰ ਹੈ ਕਿਉਂਕਿ ਹਨੂੰਰੇ ਵਿਚ ਕੁਝ ਵੀ ਪਤਾ ਨਹੀਂ ਲਗਦਾ। ਸੋ ਇਸ ਹਨੂੰਰੇ ਵਿਚ ਗੁਰੂ ਦੇ ਸ਼ਬਦ ਤੋਂ ਪ੍ਰਕਾਸ਼ ਮਿਲਦਾ ਹੈ ਉਹ ਇਸ ਕਰਕੇ ਕਿ ਸਮਰੱਥ ਗੁਰੂ ਦੇ ਕੌਲ ਉਹ ਜੁਗਤ ਹੈ, ਉਹ ਸਮਰਥਾ ਹੈ ਜਿਸ ਨਾਲ ਇਹ ਹਉਮੈ ਦੇ ਛੌੜ ਕੱਟ ਦਿੰਦਾ ਹੈ ਅਤੇ ਮਹਾਂ ਅੰਧਕਾਰ ਵਿਚ ਪ੍ਰਕਾਸ਼ ਕਰਾ ਦਿੰਦਾ ਹੈ।

ਬਿਨੁ ਸਬਦੈ ਅੰਤਰਿ ਆਨੇਰਾ॥

ਨ ਵਸਤੂ ਲਹੈ ਨ ਚੜੈ ਫੇਰਾ॥

ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ

ਗੁਰੂ ਪੂਰੈ ਭਾਗਿ ਮਿਲਾਵਣਿਆ॥

ਪੰਨਾ

- 124

ਅਤੇ ਇਸ ਤਰ੍ਹਾਂ ਫੁਰਮਾਨ ਆਉਂਦਾ ਹੈ -

ਜੇ ਸਉ ਚੰਦਾ ਉਗਵਹਿ ਸੁਰਜ ਚੜਹਿ ਹਜਾਰ॥

ਏਤੇ ਚਾਨਣ ਹੋਇਆਂ ਗੁਰੂ ਬਿਨੁ ਘੋਰ ਅੰਧਾਰ॥

- 463

ਸੋ ਵਿਚਾਰ ਦਾ ਸਿੱਟਾ ਇਹ ਹੈ ਕਿ ਅਗਿਆਨ ਦੀ ਭੁੱਲ ਦੇ ਕਾਰਨ

ਅਸਾਡੀ ਸੂਝ ਨਿਮਾਣੀ ਤੇ ਨਿਤਾਣੀ ਹੋ ਕੇ ਆਪਣੇ ਆਪ ਨੂੰ ਪਹਿਲਾਂ ਤਾਂ ਸਾਢੇ ਤਿੰਨ ਹੱਥ ਦੀ ਦੇਰ ਸਮਝ ਬੈਠੀ ਅਤੇ ਦੇਰ ਦੇ ਧਰਮਾਂ ਨੂੰ ਆਪਣਾ ਧਰਮ ਬਣਾ ਲਿਆ। ਜੇ ਕਿਸੇ ਮਹਾਂਪੁਰਸ਼ ਨਾਲ ਸੰਗਤ ਹੋ ਵੀ ਗਈ ਤਾਂ ਐਨੀ ਕੁ ਤਰੱਕੀ ਕਰ ਲਈ ਕਿ ਆਪਣੇ ਆਪ ਨੂੰ ਜੀਵ ਆਤਮਾ ਸਮਝ ਲਿਆ ਪਰ ਜਦੋਂ ਤਕ ਜੀਵ ਉਪਾਧੀ ਦੂਰ ਨਹੀਂ ਹੁੰਦੀ ਉਸ ਸਮੇਂ ਤਕ ਇਸ ਦੇ ਅੰਦਰ ਪ੍ਰਕਾਸ਼ ਨਹੀਂ ਹੋਇਆ ਕਰਦਾ। ਈਸ਼ਵਰ ਦੀ ਪੈ ਰਹੀ ਸੱਤਾ ਉਪਰ ਮਾਇਆ ਦੀ ਮਲਨ ਅੰਸ ਦਾ ਪ੍ਰਤੀਬਿੰਬ ਪੈਣ ਕਰਕੇ ਆਪਣਾ ਸਰੂਪ ਭੁੱਲ ਕੇ ਜੀਵ ਅਤੇ ਸਰੀਰ ਬਣ ਗਿਆ। ਇਥੇ ਹੀ ਬੱਸ ਨਹੀਂ ਇਸ ਤੋਂ ਵੀ ਹੇਠਾਂ ਤਿਲਕ ਕੇ ਹਿੰਦੂ ਬਣ ਗਿਆ, ਸਿੱਖ ਬਣ ਗਿਆ, ਮੁਸਲਮਾਨ ਬਣ ਗਿਆ, ਕਬੀਲਿਆਂ ਵਿਚ ਵੰਡਿਆ ਗਿਆ, ਸੂਬਿਆਂ, ਦੇਸ਼ਾਂ ਵਿਚ ਵੰਡਿਆ ਗਿਆ। ਨਸਲਾਂ ਤੇ ਜਿਨਸਾਂ ਵਿਚ ਵੰਡਿਆ ਗਿਆ, ਹੁਣ ਆਪ ਹੀ ਸੌਚੇ! ਇਹ ਜੀਵ ਆਪਣੇ ਸੌਮੇ ਵਲ ਕਿਸ ਤਰ੍ਹਾਂ ਮੁੜੇ ਅਤੇ ਆਪਣੇ ਅਸਲੀ ਸਰੂਪ ਨੂੰ ਕਿਵੇਂ ਪਛਾਣੇ। ਪਾਰਬ੍ਰਹਮ ਪ੍ਰਮੇਸ਼ਰ ਦੀ ਸੱਤਾ ਉਤੇ ਮਾਇਆ ਦਾ ਅਨ੍ਯ ਪ੍ਰਤੀਬਿੰਬ ਪੈਣ ਨਾਲ ਅਨ੍ਯ ਅੰਸ ਨਾਲ ਪ੍ਰਭੂ, ਈਸ਼ਵਰ ਬਣ ਗਿਆ। ਹੈ ਤਾਂ ਇਹ ਵੀ ਵਾਹਿਗੁਰੂ ਹੀ, ਇਥੇ ਵਾਹਿਗੁਰੂ ਤੋਂ ਬਿਨਾਂ ਹੋਰ ਹੈ ਹੀ ਕੋਈ ਨਹੀਂ ਪਰ ਮਾਇਆ ਦੇ ਅਸਰ ਦੇ ਪੜਦੇ ਪੈਣ ਨਾਲ ਅਸਲ ਹੋਰ-ਹੋਰ ਰੂਪਾਂ ਵਿਚ ਦਿਸਣ ਲਗ ਗਿਆ। ਬੇਅੰਤ ਪੜਦੇ ਇਸ ਜੀਵ ਉਪਰ ਪਏ ਹੋਏ ਹਨ ਜੇ ਅਸੀਂ ਇਨ੍ਹਾਂ ਪੜਦਿਆਂ ਤੋਂ ਪਾਰ ਝਾਕਣ ਲਗ ਜਾਈਏ ਤਾਂ ਅਸੀਂ ਤੱਤ ਨੂੰ ਜਾਣ ਸਕਦੇ ਹਾਂ ਪਰ ਉਹ ਵੀ ਸਮਰੱਥ ਗੁਰੂ ਦੀ ਮਦਦ ਨਾਲ ਉਸ ਦੇ ਸ਼ਬਦ ਦੀ ਕਮਾਈ ਕਰਕੇ।

ਗੁਰੂ ਨਾਨਕ ਪਾਤਸ਼ਾਹ ਇਕ ਪਹਾੜੀ ਇਲਾਕੇ ਵਿਚ ਇਕ ਰਾਜੇ ਪਾਸ ਠਹਿਰੇ ਹੋਏ ਹਨ। ਉਸ ਨੂੰ ਆਪ ਨੇ ਤੱਤ ਉਪਦੇਸ਼ ਕਰਦੇ ਹੋਏ ਕਿਹਾ ਕਿ ਰਾਜਨ! ਤੁਸੀਂ ਸ਼ੇਰ ਬਿਰਤੀ ਰੱਖੋ, ਕੁੱਤਾ ਬਿਰਤੀ ਨਾ ਰੱਖੋ। ਉਸ ਰਾਜੇ ਨੇ ਇਨ੍ਹਾਂ ਦੋਹਾਂ ਗੱਲਾਂ ਦਾ ਵੇਰਵਾ ਪੁਛਿਆ ਤਾਂ ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਕਿ ਕੁੱਤਾ ਤੁਹਾਨੂੰ ਭੌਂਕ ਰਿਹਾ ਹੈ ਤੁਸੀਂ ਉਸ ਦੇ ਡੰਡਾ ਮਾਰਦੇ ਹੋ ਤਾਂ ਉਹ ਮਾਰਨ ਵਾਲੇ ਨੂੰ ਛੱਡ ਕੇ ਡੰਡੇ ਨੂੰ ਪਵੇਗਾ। ਜੇ ਇੱਟ, ਵੱਟਾ ਮਾਰੋਂਗੇ ਤਾਂ ਉਹ ਇੱਟ, ਵੱਟੇ ਨੂੰ ਹੀ ਜਾ ਕੇ ਪਵੇਗਾ। ਪਰ ਜੇ ਤੁਸੀਂ ਕਿਸੇ ਉਚੀ ਮਚਾਨ ਉਤੇ ਬੈਠ ਕੇ ਸ਼ੇਰ ਦੇ ਤੀਰ ਮਾਰਦੇ ਹੋ ਜਾਂ ਹੋਰ ਕੋਈ ਚੀਜ਼ ਬਰਛਾ ਵਗੈਰਾ ਮਾਰਦੇ ਹੋ ਤਾਂ ਉਹ ਨਾ ਤੀਰ ਵਲ, ਨਾ ਬਰਛੇ ਵਲ ਦੇਖੇਗਾ, ਉਹ ਮਾਰਨ ਵਾਲੇ ਦੇ ਮਚਾਨ ਉਤੇ ਹਮਲਾ ਕਰਕੇ ਉਸਨੂੰ ਮਾਰਨ ਦੀ ਕੋਸ਼ਿਸ਼ ਕਰੇਗਾ। ਸੋ ਕੁੱਤਾ ਬਿਰਤੀ ਇਹ ਹੁੰਦੀ ਹੈ ਕਿ ਪ੍ਰਭੂ ਨੇ ਸਿਸ਼ਟੀ ਸਾਜੀ ਹੈ, ਉਸ ਸਿਸ਼ਟੀ ਵਲ ਧਿਆਨ ਦੇ ਕੇ ਅੱਗੇ ਕੋਈ ਗੱਲ ਨਾ ਸੌਚਣੀ ਪਰ ਸ਼ੇਰ ਬਿਰਤੀ ਉਹ ਹੁੰਦੀ ਹੈ ਕਿ ਇਸ ਵਿਸ਼ਟਮਾਨ ਦੇ ਓਹਲੇ ਮਾਇਆ ਦੇ ਰੱਜੇ ਗੁਣ, ਤਮੇ ਗੁਣ ਅਤੇ ਸਤੋਂ ਗੁਣ ਤੋਂ ਪਾਰ ਜੋ ਪਾਰਬ੍ਰਹਮ ਪ੍ਰਮੇਸ਼ਰ ਸਰਗੁਣ ਨਿਰਗੁਣ ਸਰੂਪ ਵਿਚ ਹੋ ਕੇ ਅਨੇਕ ਕਿਸਮ ਦੀ ਲੀਲਾ ਕਰ ਰਿਹਾ ਹੈ ਉਸ ਉਤੇ ਦਿਸ਼ਟੀ ਰੱਖਣੀ ਅਤੇ ਮਤਲਬ ਇਹ ਹੋਇਆ ਕਿ ਸਾਰੇ ਵਿਸ਼ਟਮਾਨ ਤੇ ਪਿਛੋਕੜ ਵਿਚ ਜੋ ਪ੍ਰਮ ਸ਼ਕਤੀ ਰੂਪ ਰੰਗ ਭੇਖ ਤੋਂ ਨਿਆਰੀ ਹੋ ਕੇ ਆਪਣੇ ਪੂਰਨ ਜਲਾਲ ਵਿਚ ਸਮਾਈ ਹੋਈ ਹੈ, ਜਿਸ ਦੇ ਆਸਰੇ ਇਹ ਸੰਸਾਰ ਦਾ ਖੇਲ੍ਹ ਹੋ ਰਿਹਾ ਹੈ, ਅਨੇਕ ਬ੍ਰਹਮੰਡਾਂ ਦੀ ਉਪਜ ਅਤੇ

ਲੈਅਤਾ ਹੋ ਰਹੀ ਹੈ ਇਨ੍ਹਾਂ ਸਾਰਿਆਂ ਦੇ ਪਿਛੇ ਜੋ ਅਖੰਡ ਜੋਤ ਸੱਤਾ ਦੇ ਰਹੀ ਹੈ ਅਤੇ ਖੇਲ੍ਹ ਕਰ ਰਹੀ ਹੈ ਉਸਦੇ ਉਤੇ ਆਪਣਾ ਧਿਆਨ ਸਦੀਵ ਕੇਂਦਰਤ ਰਖਣਾ ਚਾਹੀਦਾ ਹੈ। ਗੁਰੂ ਮਹਾਰਾਜ ਜੀ ਦਾ ਫੁਰਮਾਨ ਹੈ -

**ਜਿਮੀ ਜਮਾਨ ਕੈ ਬਿਖੇ ਸਮਸੱਤ ਏਕ ਜੋਤ ਹੈ
ਨਾ ਘਾਟ ਹੈ ਬਾਢ ਹੈ ਨ ਘਾਟ ਬਾਢ ਹੋਤ ਹੈ॥ ਅਕਾਲ
ਉਸਤਤਿ**

ਸੋ ਕੁੱਤਾ ਬਿਰਤੀ ਵਾਲਾ ਇਨਸਾਨ ਦ੍ਰਿਸ਼ਟਮਾਨ ਵਿਚ ਪਰਚਿਆ ਰਹਿੰਦਾ ਹੈ, ਸ਼ੇਰ ਬਿਰਤੀ ਵਾਲਾ ਜਗਿਆਸੁ ਇਸ ਮਾਇਆ ਦੇ ਅਡੰਬਰਾਂ ਤੋਂ ਪਾਰ ਪਾਰਬ੍ਰਹਮ ਪ੍ਰਮੇਸ਼ਰ ਦੀ ਸਦਾ ਜਾਗਦੀ ਜੋਤ ਜਿਸ ਨੂੰ ਗੁਰੂ ਮਹਾਰਾਜ ਜੀ ਨੇ-

**੧੭ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਗੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥**

ਦਾ ਸਤਿ ਸੰਕੇਤ ਦੇ ਕੇ ਸੰਸਾਰ ਨੂੰ ਅਨੁਭਵ ਕਰਾਇਆ, ਉਸ ਉਪਰ ਰਹਿੰਦਾ ਹੈ। ਸੋ ਇਹੋ ਫਰਕ ਹੈ। ਸਤਿ ਦੇ ਖੋਜੀ ਜਗਿਆਸੁ ਇਸ ਪਰੀਪੁਰਨ ਜੋਤ ਨੂੰ ਘਟ ਘਟ ਵਿਚ ਵਿਆਪਕ ਦੇਖਦੇ-ਦੇਖਦੇ ਆਪਣਾ ਆਪਾ ਇਸ ਵਿਚ ਲੀਨ ਕਰ ਦਿੰਦੇ ਹਨ ਅਤੇ ਆਪ ਕੁਝ ਵੀ ਨਹੀਂ ਰਹਿੰਦੇ। ‘ਮੈਂ’ ਤੇ ‘ਤੂੰ’ ਦੇ ਸਾਰੇ ਝਗੜੇ ਮਿਟ ਜਾਂਦੇ ਹਨ, ਉਚ ਨੀਚ ਦਾ ਕੌਈ ਵੀ ਵਿਤਕਰਾ ਨਹੀਂ ਰਹਿੰਦਾ। ਗੁਰੂ ਮਹਾਰਾਜ ਜੀ ਇਥੋਂ ਤਕ ਫੁਰਮਾਨ ਕਰਦੇ ਹਨ ਕਿ-

ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ॥

**ਤਿਸ ਕੈ ਭਾਣੈ ਕੌਇ ਨ ਭੂਲਾ ਜਿਨਿ ਸਗਲੋ ਬ੍ਰਹਮੁ
ਪਛਾਤਾ॥** ਪੰਨਾ - 610

ਸੋ ਇਸ ਕਰਕੇ ਗੁਰੂ ਮਹਾਰਾਜ ਜੀ ਦਾ ਜੋ ਫੁਰਮਾਨ ਹੈ-

**ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ॥
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ॥**

ਪੰਨਾ - 846

ਸੋ ਇਨ੍ਹਾਂ ਵਿਚਾਰਾਂ ਦੇ ਅਧੀਨ ਅਸੀਂ ਨਿਸ਼ਚੇ ਦੇ ਘਰ ਆਈਏ ਅਤੇ ਆਪਣੇ ਆਪ ਨੂੰ ਪਰਛਾਵੇਂ ਦੇ ਰੂਪ ਵਿਚ ਤੱਕਣ ਦੀ ਥਾਂ ਸਦਾ ਸਤਿ ਆਤਮ ਸਰੂਪ ਤੱਕਣ ਦੀ ਕੋਸ਼ਿਸ਼ ਕਰੀਏ। ਜੋ ਕੁਝ ਵੀ ਤੁਹਾਨੂੰ ਨਜ਼ਰ ਆ ਰਿਹਾ ਹੈ, ਜੋ ਕੁਝ ਵੀ ਤੁਸੀਂ ਸੋਚ ਰਹੇ ਹੋ, ਜੋ ਕਲਪਨਾਵਾਂ ਤੁਸੀਂ ਕਰ ਰਹੇ ਹੋਂ, ਜੋ ਚੰਗੇ ਮੰਦੇ ਭਾਵ ਤੁਹਾਡੇ ਹਿਰਦੇ ਵਿਚ ਆ ਰਹੇ ਹਨ, ਜੋ ਆਪਣੇ ਬਿਗਾਨੇ ਦੀਆਂ ਗੰਝਲਦਾਰ ਗੰਢਾਂ ਅੰਦਰ ਪਈਆਂ ਹਨ ਇਨ੍ਹਾਂ ਨੂੰ ਇਕ ਪਾਸੇ ਸੁੱਟ ਦਿਓ। ਇਸ ਤੋਂ ਉਪਰ ਹੋ ਕੇ ਜਦੋਂ ਤੁਸੀਂ ਤਕੋਂਗੋਂ ਤਾਂ ਇਕੋ ਸਤਿ ਦੀ ਜੋਤ ਪ੍ਰਜੂਲਤ ਹੈ ਜਿਸ ਨੂੰ ਆਤਮਾ ਕਹਿੰਦੇ ਹਨ ਜਿਸ ਤੋਂ ਸਾਰਾ ਪਸਾਰਾ ਹੋਇਆ ਹੈ। ਕਿਸੇ ਵਾਦ-ਵਿਵਾਦ ਵਿਚ ਨਾ ਪੈਂਦੇ ਹੋਏ ਜੋ ਪਰੀਪੁਰਨ ਤੱਤ ਏਕੰਕਾਰ ਜੀ ਦਾ ਸ਼ਬਦ ਰੂਪ ਹੋ ਕੇ ਪਸਰਿਆ ਹੋਇਆ

ਹੈ, ਇਹ ਏਕੰਕਾਰ ਸਰੂਪ ਹੈ। ਪਿਆਰਿਓ! ਸਤਿ ਦੀ ਪ੍ਰਾਪਤੀ ਵਾਸਤੇ ਸਭ ਦਿੱਸ਼ਟਮਾਨ ਅਤੇ ਉਸ ਦੇ ਨਾਲ ਸਬੰਧਤ ਭਾਵਾਂ ਨੂੰ ਛਡਣਾ ਹੀ ਪੈਣਾ ਹੈ, ਇਸੇ ਕਰਕੇ ਮਹਾਂਪੁਰਸ਼ ਜਦੋਂ ਸਤਿ ਦਾ ਉਪਦੇਸ਼ ਦਿੰਦੇ ਹਨ ਤਾਂ ਜਗਿਆਸੂ ਤੋਂ ਕੁਝ ਮੰਗਦੇ ਹਨ ਜੋ ਉਸ ਦੇ ਪਾਸ ਬਿਲਕੁਲ ਵਾਧੂ ਹੈ ਐਵੇਂ ਕੂੜ-ਕਬਾੜ ਇਕੱਠਾ ਕਰੀਂ ਬੈਠਾ ਹੈ ਉਸ ਬਾਰੇ ਫੁਰਮਾਨ ਹੁੰਦਾ ਹੈ -

ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਇਐ ॥

ਪੰਨਾ - 918

ਤਨ ਗੁਰੂ ਨੂੰ ਅਰਪਣ ਕਰ ਦੇ, ਤਨ ਦੇ ਨਾਲ ਜਿੰਨੀਆਂ ਸਬੰਧ ਰੱਖਣ ਵਾਲੀਆਂ ਚੀਜ਼ਾਂ ਹਨ ਜਾਇਦਾਦ, ਰਿਸ਼ਤੇਦਾਰੀਆਂ ਆਦਿ। ਮਨ ਅਤੇ ਬੁੱਧੀ ਦੇ ਨਾਲ ਸਬੰਧ ਰੱਖਣ ਵਾਲੀਆਂ ਚੀਜ਼ਾਂ ਕਿਤਾਬਾਂ, ਲੈਕਚਰ, ਭਜਨ, ਪਾਠ ਜੋ ਵੀ ਕੁਝ ਮਨ, ਬੁੱਧੀ ਦੇ ਅਸਰ ਅਧੀਨ ਕੀਤਾ ਹੈ ਉਹ ਵੀ ਸਾਨੂੰ ਦੇ ਦੇ ਅਤੇ ਜਿਸ ਨੂੰ ਤੂੰ ਤੂੰ 'ਮੈਂ' ਕਹਿੰਦਾ ਹੈਂ ਉਹ ਇਕ ਤੇਰੇ ਕੌਲ ਵਾਧੂ ਚੀਜ਼ ਹੈ ਜੋ ਤੇਰੇ ਲਈ ਅਤਿ ਦੁਖਦਾਈ ਹੈ, ਉਹ ਵੀ ਸਾਡੇ ਅਰਪਣ ਕਰ ਦੇ, ਇਸ ਤੋਂ ਪਿਛੋਂ ਜੋ ਪਰੀਪੁਰਨ ਸੱਤਾ ਜਿਸ ਉਤੇ ਤੇਰੀ ਮੇਰ ਨਹੀਂ ਹੈ ਉਹ ਇਕ ਰਸ ਪਸਰ ਰਹੀ ਹੈ ਅਤੇ ਸਾਰੇ ਦਿੱਸ਼ਟਮਾਨ ਨੂੰ ਸੱਤਾ ਦੇ ਕੇ ਕ੍ਰਿਆਸੀਲ ਬਣਾ ਰਹੀ ਹੈ, ਉਹ ਸੱਤਾ ਤੂੰ ਹੈਂ, ਇਸ ਨੂੰ ਆਤਮਾ ਕਹਿ ਲੈ, ਭਾਵੇਂ ਬ੍ਰਹਮ ਕਹਿ ਲੈ, ਇਸ ਨੂੰ ਅਨੁਭਵ ਕਰ। ਇਹ ਸੱਤਾ ਸਤਿ, ਚਿਤ, ਅਨੰਦ ਅਤੇ ਨਿਰਾ ਪਿਆਰ ਸਰੂਪ ਹੈ, ਇਹ ਪ੍ਰਮ ਅਨੰਦ ਹੈ ਆਪਣੀ ਮਹਿਮਾ ਵਿਚ ਸਦੀਵ ਕਾਲ ਆਪ ਹੋ ਸਥਿਤ ਰਹਿੰਦੀ ਹੈ। ਇਸੇ ਪ੍ਰਮ ਸੱਤਾ ਦਾ ਪ੍ਰਤੀਬਿੰਬ ਜੋ ਮੂਲ ਮਾਇਆ ਉਪਰ ਪੈਂਦਾ ਹੈ ਅਤੇ ਮੂਲ ਮਾਇਆ ਨਾਲ ਸਬੰਧ ਰਖਦੇ ਅਕਾਰਾਂ ਉਤੇ ਪੈਂਦਾ ਹੈ ਅਤੇ ਉਸ ਤੋਂ ਉਪਜੀ ਹੋਸ਼ ਉਤੇ ਪੈਂਦਾ ਹੈ ਉਸ ਨੂੰ ਪਹਿਲੀ ਅਵਸਥਾ ਵਿਚ ਜੀਵ ਆਤਮਾ ਆਖਦੇ ਹਨ ਅਤੇ ਹਉਮੈ ਦੇ ਅਸਰ ਅਧੀਨ ਆਈ ਹੋਈ ਸਰੀਰ ਨੂੰ ਸੱਤਾ ਦੇ ਕੇ ਕਰਮ ਕਰਕੇ ਆਪਣੇ ਨਾਲ ਚੰਬੇੜਦੀ ਹੈ ਉਸ ਕਾਰਨ ਇਹ ਕਰਮਾਂ ਵਿਚ ਪੂਰੀ ਤਰ੍ਹਾਂ ਨਾਲ ਉਲੜ ਜਾਂਦਾ ਹੈ, ਇਸੇ ਭਾਵਨਾ ਅਧੀਨ ਜੀਵ ਦੁਖ-ਸੁਖ ਭੋਗਦਾ ਹੈ। ਇਹ ਸਾਡੀ ਕਹਾਣੀ ਹੈ ਜਿਸ ਵਿਚ ਅਸੀਂ ਕੋੜ੍ਹਾਂ ਸਾਲਾਂ ਤੋਂ ਚੱਕਰ ਦਰ ਚੱਕਰ ਘੁੰਮਦੇ ਫਿਰਦੇ ਹਾਂ, ਦੁਖੀ ਹੋ ਰਹੇ ਹਾਂ। ਕਦੇ ਕੋਈ ਸਰੀਰ ਧਾਰਨ ਕਰਦੇ ਹਾਂ, ਕਦੇ ਕੋਈ ਸਰੀਰ ਧਾਰਨ ਕਰਦੇ ਹਾਂ। ਇਹੋ ਪਿਆਰਿਓ! ਅਸਾਡੀ ਕਹਾਣੀ ਹੈ, ਅਸਾਡਾ ਇਤਿਹਾਸ ਹੈ ਜਿਸ ਨੂੰ ਗੁਰੂ ਮਹਾਰਾਜ਼ ਫੁਰਮਾਨ ਕਰਦੇ ਹਨ -

ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ॥ ਏਤੀ ਨ ਜਾਨਉ ਕੇਤੀਕੁ ਮੁਦਤਿ ਚਲਤੇ ਖਬਰਿ ਨ ਪਾਇਓ॥

ਪੰਨਾ - 999

ਅਤੇ ਫੇਰ ਹਉਮੈ ਬਾਰੇ ਦਸਦੇ ਹਨ ਕਿ ਇਹ ਪੜ੍ਹ ਵਲੋਂ ਹੀ ਤੱਤ ਉਤਪਤ ਕੀਤਾ ਗਿਆ ਹੈ ਜੋ ਹਰੇਕ ਹੋਸ਼ ਦੇ ਨਾਲ ਚਿੰਬੜਿਆ ਹੋਇਆ ਹੈ ਭਾਵੇਂ ਉਹ ਦੇਵਤਾ ਹੈ, ਭਾਵੇਂ ਦੈਤ ਹੈ, ਭਾਵੇਂ ਮਨੁੱਖ ਹੈ, ਭਾਵੇਂ ਪਸ਼ੂ, ਪੰਛੀ ਹੈ ਉਸ ਦੀਆਂ ਹੀ ਬਿਆਧੀਆਂ ਸੰਸਾਰ ਵਿਚ ਇਕ ਭੱਦੀ ਖੇਲ੍ਹ ਕਰ

ਰਹੀਆਂ ਹਨ, ਉਸ ਦੇ ਅਧੀਨ ਹੀ ਜਨਮ ਮਰਨ ਦਾ ਚੱਕਰ ਚਲ ਰਿਹਾ ਹੈ
ਜਿਵੇਂ ਕਿ ਫੁਰਮਾਨ ਹੈ -

**ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ
ਪਾਈ॥
ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ॥**

ਪੰਨਾ - 999

ਇਹ ਤੁਹਾਡਾ ਇਤਿਹਾਸ ਹੈ, ਮੇਰਾ ਇਤਿਹਾਸ ਹੈ ਅਤੇ ਮੇਰੇ ਵਰਗੇ
ਹੋਰਾਂ ਦਾ ਇਤਿਹਾਸ ਹੈ, ਇਹ ਵੱਡੀ ਕਹਾਣੀ ਹੈ ਜੋ ਕਦੇ ਖਤਮ ਹੋਣ ਵਿਚ
ਨਹੀਂ ਆਉਂਦੀ। ਨਵੀਂ ਤੋਂ ਨਵੀਂ ਕਹਾਣੀ ਨਵੇਂ ਤੋਂ ਨਵੀਂ ਜੀਵਨ ਪ੍ਰਾਪਤ
ਕਰਦਿਆਂ ਹੀ ਸ਼ੁਰੂ ਹੋ ਜਾਂਦੀ ਹੈ, ਅਸੀਂ ਇਸਦੇ ਵਿਚੋਂ ਨਿਕਲਣਾ ਹੈ। ਜੇ
ਅਸੀਂ ਇਸ ਦੇ ਵਿਚ ਫਸੇ ਰਹਾਂਗੇ ਤਾਂ ਅਸੀਂ ਜਨਮ ਮਰਨ ਦੇ ਚੱਕਰ ਵਿਚੋਂ
ਨਹੀਂ ਨਿਕਲ ਸਕਾਂਗੇ ਭਾਵੇਂ ਕਿੰਨੇ ਹੀ ਪ੍ਰਚਾਰਕ ਬਣ ਜਾਈਏ, ਕਬਾਕਾਰ
ਬਣ ਜਾਈਏ, ਦਾਨੀ ਬਣ ਜਾਈਏ, ਕਿੰਨੇ ਹੀ ਸਰਬ ਸੇਵਕ ਬਣ ਜਾਈਏ;
ਜਦੋਂ ਤਕ ਗਿਆਨ ਪ੍ਰਾਪਤ ਨਹੀਂ ਹੁੰਦਾ ਉਨਾਂ ਚਿਰ ਅਸੀਂ ਜਨਮ ਮਰਨ
ਦੇ ਚੱਕਰ ਵਿਚੋਂ ਨਹੀਂ ਨਿਕਲ ਸਕਦੇ। ਜਿਵੇਂ ਕਿ ਪਹਿਲਾਂ ਦਸਿਆ ਗਿਆ
ਹੈ ਕਿ ਸਾਧੂ ਦੀ ਸੰਗਤ ਜੇ ਇਸ ਨੂੰ ਮਿਲ ਜਾਵੇ ਤਾਂ ਇਹਦੇ ਅੰਦਰ
ਗਿਆਨ ਦਾ ਪ੍ਰਕਾਸ਼ ਹੋ ਜਾਂਦਾ ਹੈ ਅਤੇ ਨਾਮ ਦੇ ਮੰਡਲ ਵਿਚ ਇਸ ਦਾ
ਪ੍ਰਵੇਸ਼ ਹੋ ਕੇ ਇਸਦੀ ਦੂਤ ਭਾਵਨਾ ਮਿਟ ਕੇ ਆਪਣੇ ਅਸਲੀ ਸਰੂਪ ਨੂੰ
ਪ੍ਰਾਪਤ ਕਰ ਲੈਂਦਾ ਹੈ ਜਿਵੇਂ ਪਾਣੀ ਪਾਣੀ ਵਿਚ ਰਲ ਜਾਂਦਾ ਹੈ ਇਸੇ ਤਰ੍ਹਾਂ
ਇਹ ਪ੍ਰਮ ਜੋਤ ਵਿਚ ਲੀਨ ਹੋ ਜਾਂਦਾ ਹੈ ਅਤੇ ਆਪਣਾ ਸਫਰ ਮੁਕਾ ਲੈਂਦਾ
ਹੈ ਕਿਉਂਕਿ ਇਸ ਦਾ ਆਦਿ ਵੀ ਵਾਹਿਗੁਰੂ ਜੀ ਵਿਚੋਂ ਹੀ ਹੋਇਆ ਹੈ,
ਵਿਚਾਲੇ ਇਹ ਜੀਵ ਬਣ ਕੇ ਖੇਲ੍ਹਦਾ ਰਿਹਾ, ਜਦੋਂ ਆਪਣੇ ਘਰ ਨੂੰ ਵਾਪਸ
ਆ ਗਿਆ ਤਾਂ ਆਪਣੇ ਘਰ ਵਿਚ ਹੀ ਸਮਾਅ ਗਿਆ।

ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ॥

ਪੰਨਾ - 1291

ਇਹ ਬਚਨ ਬਹੁਤ ਹੀ ਸੁਝਵਾਨਾਂ ਲਈ ਹਨ। ਇਸ ਤਰ੍ਹਾਂ ਭਾਈ
ਤਿਲੋਕਾ ਜੀ ਰਾਜਕੁਮਾਰੀ ਨੂੰ ਫੇਰ ਕਹਿਣ ਲੱਗੇ ਕਿ ਬੀਬਾ! ਜਿਹੜੀ ਗੱਲ
ਮੈਂ ਤੇਰੇ ਨਾਲ ਕਰ ਰਿਹਾ ਸੀ ਉਹ ਇਹ ਹੈ ਕਿ ਤੂੰ ਸਰੀਰ ਨਹੀਂ ਹੈਂ। ਆਪਣੇ
ਆਪ ਨੂੰ ਸਰੀਰ ਸਮਝਣਾ ਇਕ ਬੜਾ ਭਾਰੀ ਭੁਲੇਖਾ ਹੈ, ਇਹ ਸਰੀਰ ਤਾਂ
ਤੇਰੇ ਰੱਹਿਣ ਦਾ ਥਾਂ ਹੈ। ਜੋ ਨਾਂ ਤੇਰਾ ਹੈ ਉਹ ਤੇਰਾ ਨਹੀਂ ਹੈ, ਉਹ ਤਾਂ
ਤੇਰੇ ਸਰੀਰ ਦਾ ਹੈ। ਇਸ ਸੰਸਾਰ ਦੇ ਅੰਦਰ ਤੇਰਾ ਇਕੋ ਨਾਂ ਹੈ ਜਿਸ ਨੂੰ
ਆਤਮਾ ਕਹਿੰਦੇ ਹਨ। ਸਾਰੇ ਸੰਸਾਰ ਦਾ ਇਕੋ ਨਾਮ ਹੈ ਜਾਂ ਇਸ ਤੋਂ ਥੋੜ੍ਹਾ
ਹੋਰ ਉਤੇ ਉਠ ਸਕੀਏ ਤਾਂ ਇਸ ਦਾ ਨਾਮ ਪ੍ਰਮੇਸ਼ਰ ਹੀ ਹੈ, ਜੇ ਇਸ ਤੋਂ
ਥੋੜ੍ਹਾ ਹੋਰ ਉਪਰ ਚੜ੍ਹ ਜਾਈਏ ਤਾਂ ਇਸ ਦਾ ਨਾ ਕੋਈ ਨਾਮ ਹੈ, ਨਾ
ਬਾਂਵ ਹੈ ਇਹ ਪ੍ਰਮ ਜੋਤ ਹੈ ਜਿਸ ਤੋਂ ਬਗੈਰ ਸੰਸਾਰ ਵਿਚ ਹੋਰ ਕੋਈ ਨਹੀਂ
ਹੈ। ਮੇਰੇ ਸਤਿਗੁਰੂ ਨੇ ਇਹੋ ਸੰਸਾਰ ਨੂੰ ਉਪਦੇਸ਼ ਦਿਤਾ ਹੈ -

**ਆਦਿ ਸਚੁ ਜੁਗਾਦਿ ਸਚੁ ॥
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥**
ਪੰਨਾ - 1

ਬੀਬਾ! ਬਾਕੀ ਸਭ ਭੁਲੇਖਾ ਹਨ। ਮੈਂ ਤੈਨੂੰ ਕਿੰਨੇ ਵਿਸਥਾਰ ਨਾਲ ਦਸ ਚੁਕਿਆ ਹਾਂ ਕਿ ਭੁਲੇਖੇ ਵਸ, ਰੱਸੀ ਪਈ ਹੋਈ ਸੱਪ ਨਜ਼ਰ ਆਉਂਦੀ ਹੈ, ਰੜੇ ਮੈਦਾਨ ਵਿਚ ਧੂੱਪ ਦੀ ਚਮਕ ਦਰਿਆ ਨਜ਼ਰ ਆਉਂਦਾ ਹੈ, ਇਹ ਕੇਵਲ ਭੁਲੇਖੇ ਹਨ। ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸਪਸ਼ਟ ਤੌਰ 'ਤੇ ਫੁਰਮਾਨ ਹੈ ਕਿ ਇਹ ਸਰੀਰ ਇਕ ਕਿਲਾ ਹੈ ਜਿਸਦੇ ਨੌਂ ਦਰਵਾਜ਼ੇ ਹਨ, ਪੰਜ ਤੱਤਾਂ ਦਾ ਬਣਿਆ ਹੈ, 25 ਪ੍ਰਕਿਤੀਆਂ ਤੋਂ ਬਣੇ ਹੋਏ ਗਿਆਨ ਇੰਦਰੇ ਹਨ, ਇਸ ਸਰੀਰ ਵਿਚ ਤਿੰਨ ਗੁਣ - ਰਜੋਂ ਗੁਣ, ਤਮੋਂ ਗੁਣ, ਸਤੋਂ ਗੁਣ ਵਰਤਦੇ ਹਨ। ਇਸ ਵਿਚ ਆਸਰੀ ਸੰਪਰਦਾਵਾਂ, ਜਿਨ੍ਹਾਂ ਨੂੰ ਸ਼ੈਤਾਨ ਸ਼ਕਤੀਆਂ ਆਖਿਆ ਜਾਂਦਾ ਹੈ, ਵਸਦੀਆਂ ਹਨ ਅਤੇ ਦੈਵੀ ਸ਼ਕਤੀਆਂ ਜੋ ਹਰ ਸਮੇਂ ਜੀਵਨ ਵਿਚ ਸਹਾਇਤਾ ਕਰਦੀਆਂ ਹਨ, ਉਹ ਵੀ ਵਸਦੀਆਂ ਹਨ ਅਤੇ ਸਾਰਿਆਂ ਨੂੰ ਕਾਬੂ ਵਿਚ ਰੱਖਣ ਵਾਲੀ ਪ੍ਰਭੂ ਜੋਤ ਆਪ ਹੀ ਵਸਦੀ ਹੈ ਪਰ ਮਨੁੱਖੀ ਜੋਤ ਨੂੰ ਭਰਮ ਰਹਿੰਦਾ ਹੈ ਕਿ ਮੈਂ ਪ੍ਰਭੂ ਤੋਂ ਵੱਖਰਾ ਹਾਂ; ਪ੍ਰਭੂ ਹੋਰ ਹੈ, ਮੈਂ ਹੋਰ ਹਾਂ। ਇਸ ਪ੍ਰਭੂ ਜੋਤ ਨੂੰ ਆਤਮਾ ਕਹਿ ਕੇ ਬਹੁਤ ਵਿਦਵਾਨਾਂ ਨੇ ਦਸਿਆ ਹੈ। ਇਹ ਆਤਮਾ ਇਕੋ ਹੀ ਹੈ। ਇਸ ਵਿਚ ਅਤੇ ਪ੍ਰਭੂ ਵਿਚ ਕੋਈ ਭੇਤ ਨਹੀਂ ਹੋਇਆ ਕਰਦਾ ਜਿਵੇਂ ਕਿ ਨਿਮਨ ਲਿਖਤ ਗੁਰੂ ਮਹਾਰਾਜ ਜੀ ਦੇ ਫੁਰਮਾਨ ਤੋਂ ਵਿਦਿਤ ਹੁੰਦਾ ਹੈ -

**ਨਉ ਦਰਵਾਜੇ ਕਾਇਆ ਕੌਟੁ ਹੈ ਦਸਵੈ ਗੁਪਤ
ਰਖੀਜੈ ॥**
ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥
ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥
ਤਿੜੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥
ਪੰਨਾ - 954

ਸੋ ਅੰਤਲੇ ਜੋ ਵਾਕ ਹਨ ਉਨ੍ਹਾਂ ਵਿਚ ਪ੍ਰਗਟ ਰੂਪ ਵਿਚ ਦਸਿਆ ਗਿਆ ਹੈ ਕਿ -

ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥

ਪੰਨਾ - 954

**ਧਾਰਨਾ - ਜਿਹਦਾ ਅੰਤ ਨਾ ਕਿਸੇ ਨੇ ਪਾਇਆ,
ਦੇਹੀ ਅੰਦਰ ਓਹੀਓ ਵਸਦੈ - 2, 2.
ਮੇਰੇ ਪਿਆਰੇ, ਦੇਹੀ ਅੰਦਰ ਓਹੀਓ ਵਸਦੈ**

-2

**ਜਿਹਦਾ ਅੰਤ ਨਾ ਕਿਸੇ ਨੇ
ਪਾਇਆ.....!**

ਸੋ ਇਸ ਨੂੰ ਹੋਰ ਵਿਸ਼ੇਸ਼ ਦਸਦਿਆਂ ਹੋਇਆਂ ਫਰਮਾਨ ਹੋਇਆ ਹੈ ਕਿ-
 ਨਾ ਇਹੁ ਮਾਨਸੁ ਨਾ ਇਹੁ ਦੇਉ ॥ ਨਾ ਇਹੁ ਜਤੀ
 ਕਹਾਵੈ ਸੇਉ ॥
 ਨਾ ਇਹੁ ਜੋਗੀ ਨਾ ਅਵਧੂਤਾ ॥ ਨਾ ਇਸੁ ਮਾਇ ਨ
 ਕਾਹੂ ਪੂਤਾ ॥
 ਇਆ ਮੰਦਰ ਮਹਿ ਕੌਨ ਬਸਾਈ ॥ ਤਾ ਕਾ ਅੰਤੁ ਨ ਕੋਊ
 ਪਾਈ ॥ ਨਾ ਇਹੁ ਗਿਰਹੀ ਨਾ ਓਦਾਸੀ ॥ ਨਾ ਇਹੁ ਰਾਜ ਨ
 ਭੀਖ ਮੰਗਾਸੀ ॥
 ਨਾ ਇਸੁ ਪਿੰਡੁ ਨ ਰਕਤੁ ਰਾਤੀ ॥ ਨਾ ਇਹੁ ਬ੍ਰਹਮਨੁ ਨਾ
 ਇਹੁ ਖਾਤੀ ॥
 ਨਾ ਇਹੁ ਤਪਾ ਕਹਾਵੈ ਸੇਖੁ ॥ ਨਾ ਇਹੁ ਜੀਵੈ ਨ
 ਮਰਤਾ ਦੇਖੁ ॥
 ਇਸੁ ਮਰਤੇ ਕਉ ਜੋ ਕੋਊ ਰੋਵੈ ॥ ਜੋ ਰੋਵੈ ਸੋਈ ਪਤਿ
 ਖੋਵੈ ॥
 ਗੁਰ ਪ੍ਰਸਾਦਿ ਮੈ ਭਗਰੋ ਪਾਇਆ ॥ ਜੀਵਨ ਮਰਨੁ ਦੋਊ
 ਮਿਟਵਾਇਆ ॥
 ਕਹੁ ਕਬੀਰ ਇਹੁ ਰਾਮ ਕੀ ਅੰਸੁ ॥ ਜਸ ਕਾਗਦ ਪਰ ਮਿਟੈ
 ਨ ਮੰਸੁ ॥

ਪ੍ਰਸ਼ਨ ਇਹ ਸੀ ਕਿ ਇਸ ਸਰੀਰ ਵਿਚ ਕੌਣ ਵਸਦਾ ਹੈ? ਕਬੀਰ ਸਾਹਿਬ ਜੀ ਕੋਲ ਕੁਝ ਜਗਿਆਸੁ ਆਏ ਜੋ ਅੰਤਰ ਦੀ ਖੋਜ ਕਰ ਰਹੇ ਸਨ। ਉਨ੍ਹਾਂ ਨੇ ਆ ਕੇ ਬੇਨਤੀ ਕੀਤੀ ਕਿ ਮਹਾਰਾਜ! ਤੁਸੀਂ ਤਾਂ ਅੰਤਰ ਦੀ ਖੋਜ ਪੂਰੀ ਕੀਤੀ ਹੋਈ ਹੈ ਤੁਹਾਡੇ ਜੋ ਵਾਕ ਹਨ ਉਹ ਸਤਿ ਵਾਕ ਹਨ, ਅਸੀਂ ਤਾਂ ਮਹਾਂਪੁਰਸ਼ਾਂ ਤੋਂ ਸੇਧ ਲੈਣੀ ਹੈ, ਅਸੀਂ ਆਪ ਦੀ ਸ਼ਰਨ ਆਏ ਹਾਂ। ਸਾਨੂੰ ਕੁਝ ਵੀ ਸਮਝ ਨਹੀਂ ਆਉਂਦੀ। ਤਾਂ ਉਸ ਵੇਲੇ ਕਬੀਰ ਸਾਹਿਬ ਜੀ ਨੇ ਕਿਹਾ ਕਿ ਭਾਈ! ਤੁਹਾਡੇ ਵਿਚੋਂ ਇਕ ਪ੍ਰੇਮੀ, ਜੇ ਕੋਈ ਪ੍ਰਸ਼ਨ ਹੈ, ਉਹ ਦੱਸੋ। ਅਸੀਂ ਯਥਾਸ਼ਕਤ ਉਸ ਦਾ ਸਮਾਧਾਨ ਕਰ ਦਿਆਂਗੇ। ਉਸ ਵੇਲੇ ਬੇਨਤੀ ਹੋਈ ਕਿ ਮਹਾਰਾਜ! ਅਸੀਂ ਸਾਹੂਆਂ ਦੀ ਸੰਗਤ ਕਰਕੇ ਇਹ ਤਾਂ ਅਨੁਭਵ ਕਰ ਲਿਆ ਹੈ ਕਿ ਅਸੀਂ ਇਹ ਸਰੀਰ ਨਹੀਂ ਹਾਂ, ਇਹ ਨੌਂ ਦਰਵਾਜ਼ਿਆਂ ਵਾਲਾ ਕਾਇਆਂ ਕੋਟ ਨਹੀਂ ਹਾਂ। ਪਰ ਇਸ ਵਿਚ ਵਸਣ ਵਾਲਾ ਜੋ ਹੈ ਉਹ ਆਪਣੇ ਬੇਗਾਨੇ ਚਿਤਵਦਾ ਹੈ, ਮਹਾਂਪੁਰਸ਼ਾਂ ਤੋਂ ਅਸੀਂ ਸੁਣਦੇ ਵੀ ਹਾਂ, ਪਰ ਸਾਨੂੰ ਪਤਾ ਨਹੀਂ ਲਗਦਾ। ਤਾਂ ਉਸ ਵੇਲੇ ਕਬੀਰ ਸਾਹਿਬ ਨੇ ਕਿਹਾ ਕਿ ਇਸ ਸਰੀਰ ਰੂਪੀ ਮੰਦਰ ਵਿਚ ਜੋ ਵਸਦਾ ਹੈ ਉਸ ਦਾ ਕੋਈ ਅੰਤ ਨਹੀਂ ਪਾ ਸਕਦਾ। ਉਸ ਵੇਲੇ ਉਨ੍ਹਾਂ ਨੇ ਫੇਰ ਬੇਨਤੀ ਕੀਤੀ ਕਿ ਮਹਾਰਾਜ! ਉਹ ਕੋਈ ਮਨੁੱਖ ਹੈ ਜਾਂ ਦੇਵਤਾ ਹੈ ਜਾਂ ਕੋਈ ਜਤੀ ਹੈ ਜਾਂ ਕੋਈ ਸ਼ੇਵੀ ਹੈ ਜਾਂ ਜੋਗੀ ਹੈ, ਕਿ ਗ੍ਰਹਸਤੀ ਹੈ, ਕਿ ਉਦਾਸੀ ਹੈ, ਕਿ ਕੀਤਾ ਹੈ, ਕਿ ਮਹਾਰਾਜ! ਉਹ ਕੋਈ ਮਨੁੱਖ ਹੈ ਜਾਂ ਦੇਵਤਾ ਹੈ ਜਾਂ ਕੋਈ ਜਤੀ ਹੈ ਜਾਂ ਕੋਈ ਸ਼ੇਵੀ ਹੈ ਜਾਂ ਜੋਗੀ ਹੈ, ਕਿ ਗ੍ਰਹਸਤੀ ਹੈ, ਕਿ ਉਦਾਸੀ ਹੈ, ਕਿ ਕੀਤਾ ਹੈ, ਕਿ ਮਹਾਰਾਜ! ਉਹ ਕੋਈ ਮਨੁੱਖ ਹੈ ਜਾਂ ਦੇਵਤਾ ਹੈ ਜਾਂ ਕੋਈ ਜਤੀ ਹੈ ਜਾਂ ਕੋਈ ਸ਼ੇਵੀ ਹੈ ਜਾਂ ਜੋਗੀ ਹੈ, ਕਿ ਗ੍ਰਹਸਤੀ ਹੈ, ਕਿ ਉਦਾਸੀ ਹੈ, ਕਿ ਕੀਤਾ ਹੈ, ਕਿ ਮਹਾਰਾਜ!

ਕਿ ਪ੍ਰੇਮੀਓ! ਉਹ ਨਾ ਮਨੁੱਖ ਹੈ, ਨਾ ਜਤੀ ਹੈ, ਨਾ ਜੋਗੀ ਹੈ, ਨਾ ਅਵਸ਼ੂਤ
ਹੈ, ਨਾ ਉਸ ਦਾ ਕੋਈ ਮਾਤਾ ਹੈ, ਨਾ ਉਸ ਦਾ ਕੋਈ ਪੁੱਤਰ ਹੈ। ਗੁਰੂ
ਦਸ਼ਮੇਸ਼ ਪਿਤਾ ਜੀ ਨੇ ਵੀ ਇਸ ਦੀ ਪ੍ਰੇੜੁਤਾ ਕੀਤੀ ਹੈ -

ਨ ਤਾਤ ਹੈ ਨ ਮਾਤ ਹੈ ਅਖਜਾਲ ਅਖੰਡ ਰੂਪ ਹੈ॥

ਦਸਮ ਗ੍ਰੰਥ, ਪੰਨਾ 27
ਨ ਜਾਤ ਹੈ ਨ ਪਾਤ ਹੈ ਨ ਚਿੜ ਚਿਹਨ ਬਰਨ ਹੈ॥

ਦਸਮ ਗ੍ਰੰਥ, ਪੰਨਾ 27
ਨ ਤਾਤ ਮਾਤ ਜਾਤ ਹੈ ਨ ਪਾਤ ਚਿਹਨ ਬਰਨ ਹੈ॥

ਦਸਮ ਗ੍ਰੰਥ, ਪੰਨਾ 26

ਨਾ ਇਹ ਗਿਹਸਤੀ ਹੈ, ਨਾ ਉਦਾਸਤਾਈ ਧਰਮ ਵਾਲਾ ਹੈ, ਨਾ ਰਾਜਾ
ਹੈ, ਨਾ ਭਿਖਿਆ ਮੰਗਣ ਵਾਲਾ ਹੈ, ਨਾ ਇਸ ਦਾ ਕੋਈ ਸਰੀਰ ਹੈ ਅਤੇ
ਰੱਤੀ ਜਿੰਨਾਂ ਰਕਤ ਇਸ ਵਿਚ ਨਹੀਂ ਹੈ। ਨਾ ਇਹ ਬਾਹਮਣ ਹੈ, ਨਾ ਖਤਰੀ
ਹੈ, ਨਾ ਇਹ ਤਪਸਵੀ ਹੈ ਅਤੇ ਨਾ ਇਹ ਮੁਸਲਮਾਨਾਂ ਵਿਚੋਂ ਆਪਣੇ ਆਪ
ਨੂੰ ਸ਼ੇਖ ਕਹਾਉਂਦਾ ਹੈ, ਨਾ ਇਹ ਜਿਉਂਦਾ ਹੈ ਅਤੇ ਨਾ ਹੀ ਮਰਦਾ ਵੇਖਣ
ਵਿਚ ਆਉਂਦਾ ਹੈ। ਇਸ ਨੂੰ ਮਰਿਆ ਸਮਝ ਕੇ ਜਿਹੜਾ ਕੋਈ ਅਗਿਆਨੀ
ਹੈ, ਉਹ ਰੌਂਦਾ ਹੈ ਜਦੋਂ ਇਸ ਗੱਲ ਦਾ ਪਤਾ ਲਗਦਾ ਹੈ ਕਿ ਇਸ ਸਰੀਰ
ਵਿਚ ਕੌਣ ਵਸਦਾ ਹੈ ਤਾਂ ਉਸ ਵੇਲੇ ਜੰਮਣਾ, ਮਰਨਾ ਖਤਮ ਹੋ ਜਾਂਦਾ
ਹੈ। ਇਸ ਸਰੀਰ ਵਿਚ ਜੋ ਵਸ ਰਿਹਾ ਹੈ ਉਹ ਰਾਮ ਦਾ ਹੀ ਸਰੂਪ ਹੈ।
ਕਿਸ਼ਨ ਮਹਾਰਾਜਾ ਜੀ ਨੇ ਵੀ ਇਸ ਦੇ ਬਾਰੇ ਗੀਤਾ ਦੇ ਪੰਦਰਵੇਂ ਅਧਿਆਏ
ਵਿਚ ਫੁਰਮਾਨ ਕਰਦਿਆਂ ਦਸਿਆ ਹੈ ਕਿ ਹੇ ਅਰਜਨ! ਮਾਤ ਲੋਕ ਵਿਚ
ਜੋ ਜੀਵ ਹਨ ਇਹ ਸਾਰੇ ਮੇਰੀ ਹੀ ਅੰਸ ਹਨ, ਇਹ ਜੀਵ ਪ੍ਰਾਣੀ ਅਨਾਦੀ
ਕਾਲ ਤੋਂ ਹੀ ਹੋ ਰਹੇ ਹਨ ਅਤੇ ਮਨ ਆਦਿ ਛੇ ਪ੍ਰਕਾਰ ਦੇ ਇੰਦ੍ਰੇ ਹਨ,
ਉਨ੍ਹਾਂ ਨੂੰ ਪ੍ਰਕਿਤੀ ਹੀ ਆਪਣੀ ਤਰਫ ਖਿੱਚ ਰਹੀ ਹੈ। ਇਹ ਜੋ ਸਰਬ ਘਟਾਂ
ਵਿਚ ਵਿਆਪਕ ਹੈ ਉਹ ਰਾਮ ਦੀ ਅੰਸ ਰੂਪ ਹੋ ਕੇ ਇਸ ਸਰੀਰ ਵਿਚ
ਵਸ ਰਿਹਾ ਹੈ। ਕਈ ਪ੍ਰੇਮੀਆਂ ਨੂੰ ਇਸ ਉਪਰ ਸ਼ੰਕਾ ਵਿਆਪ ਸਕਦਾ ਹੈ
ਕਿ ਇਹ ਸਭ ਕਿਸ ਤਰ੍ਹਾਂ ਹੋ ਗਿਆ, ਮਹਾਂਪੁਰਸ਼ ਫੁਰਮਾਉਂਦੇ ਹਨ ਕਿ
ਮਾਇਆ ਦੇ ਤਮੇ ਗੁਣੀ ਅੰਸ ਉਪਰ ਸਤਿ ਦਾ ਪ੍ਰਤੀਬਿੰਬ ਪੈਣ ਕਰਕੇ ਇਸ
ਆਤਮਾ ਦੀ ਉਪਾਧੀ ਜੀਵ ਹੋ ਗਿਆ ਅਤੇ ਇਸ ਜੀਵ ਦੀ ਸੁਰਤ ਉਪਰ
ਅੱਠ ਜ਼ਬਰਦਸਤ ਬੰਧਨ ਪੈ ਜਾਂਦੇ ਹਨ ਜਿਸ ਕਰਕੇ ਇਸ ਨੂੰ ਆਪਣੇ ਅਸਲੀ
ਸਰੂਪ ਦਾ ਗਿਆਨ ਭੁੱਲ ਜਾਇਆ ਕਰਦਾ ਹੈ। ਗੀਤਾ ਵਿਚ ਜਿਵੇਂ ਉਪਰ
ਦਸਿਆ ਗਿਆ ਹੈ ਉਸ ਵਿਚ ਜੋ ਕਿਹਾ ਗਿਆ ਹੈ ਕਿ ਜੀਵ ਅਨਾਦੀ
ਕਾਲ ਤੋਂ ਚਲੇ ਹੁੰਦੇ ਹਨ ਗੁਰਮਤਿ ਇਸ ਸਿਧਾਂਤ ਨਾਲ ਸਹਿਮਤ ਨਹੀਂ ਹੈ,
ਗੁਰਮਤਿ ਨਾ ਤਾਂ ਪ੍ਰਕਿਤੀ ਨੂੰ ਕੋਈ ਸੁਤੰਤਰ ਤੱਤ ਮੰਨਦੀ ਹੈ, ਨਾ ਜੀਵ
ਨੂੰ ਕੋਈ ਸੁਤੰਤਰ ਹਸਤੀ ਮੰਨਦੀ ਹੈ, ਇਹ ਜੀਵ ਹੁਕਮ ਵਿਚ ਆਇਆ
ਕਰਦੇ ਹਨ ਜਦੋਂ ਇਹ ਜੀਵ ਹੁਕਮ ਨੂੰ ਮੰਨ ਲੈਂਦਾ ਹੈ ਤਾਂ ਉਸ ਸਮੇਂ

ਆਪਣੇ ਅਸਲੀ ਸਰੂਪ ਵਿਚ ਸੰਮਿਲਤ ਹੋ ਕੇ ਵਾਹਿਗੁਰੂ ਹੀ ਬਣ ਜਾਇਆ ਕਰਦਾ ਹੈ ਉਹ ਅੱਡ ਨਹੀਂ ਰਿਹਾ ਕਰਦਾ। ਜਿਸ ਤਰ੍ਹਾਂ ਨਾਲ ਮੀਂਹ ਦੀਆਂ ਬੂੰਦਾਂ ਸਮੁੰਦਰ ਵਿਚ ਪੈ ਕੇ ਸਮੁੰਦਰ ਹੀ ਬਣ ਜਾਇਆ ਕਰਦੀਆਂ ਹਨ ਉਨ੍ਹਾਂ ਦੀ ਵੱਖਰੀ ਕੋਈ ਹਸਤੀ ਨਹੀਂ ਰਹਿੰਦੀ। ਮਹਾਰਾਜ ਜੀ ਦਾ ਫੁਰਮਾਨ ਹੈ-

**ਹੁਕਮੀ ਰੋਵਨਿ ਆਕਾਰ ਹੁਕਮੁ ਨ ਕਹਿਆ ਜਾਈ॥
ਹੁਕਮੀ ਰੋਵਨਿ ਜੀਅ ਹੁਕਮਿ ਮਿਲੈ ਵਡਿਆਈ॥**

ਪੰਨਾ - 1

ਇਹ ਜੀਵ ਸਾਰੇ ਹੁਕਮ ਅਪੀਨ ਹੁੰਦੇ ਹਨ, ਪ੍ਰਭੂ ਨੇ ਆਪ ਹੀ ਆਪਣੀ ਮਾਇਆ ਦਾ ਪਸਾਰਾ ਕੀਤਾ ਹੈ, ਜਿਸ ਤਰ੍ਹਾਂ ਕਿ ਫੁਰਮਾਨ ਆਉਂਦਾ ਹੈ -

ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ॥

ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ॥

ਪੰਨਾ - 537

ਭਾਵ ਇਹ ਸਭ ਕੁਝ ਵਾਹਿਗੁਰੂ ਜੀ ਵਿਚੋਂ ਹੁੰਦਾ ਹੈ, ਇਹ ਇਕ ਕਰਿਸ਼ਮਾ ਹੀ ਹੈ, ਉਹ ਆਪ ਹੀ ਮਾਇਆ ਰੂਪ ਅਤੇ ਜੀਵ ਰੂਪ ਹੈ, ਹੁਕਮ ਦੀ ਕ੍ਰਿਆ ਹੋ ਰਹੀ ਹੈ ਜਦੋਂ ਇਸ ਜੀਵ ਨੇ ਸਮਰੱਥ ਸਤਿਗੁਰੂ ਨੂੰ ਮਿਲ ਕੇ ਹੁਕਮ ਦੀ ਕ੍ਰਿਆ ਨੂੰ ਬੁੱਝ ਲਿਆ ਤਾਂ ਹਉਮੈ ਤੱਤ ਦਾ ਨਾਸ਼ ਹੋ ਜਾਣਾ ਕੁਦਰਤੀ ਹੈ, ਉਸ ਵੇਲੇ ਇਹ ਜੀਵ ਆਪਣੇ ਅਸਲੇ ਵਿਚ ਸਮਾਅ ਜਾਇਆ ਕਰਦਾ ਹੈ। ਮਹਾਰਾਜ ਜੀ ਫੁਰਮਾਨ ਕਰਦੇ ਹਨ -

ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਰੈ ਨ ਕੋਇ॥

ਪੰਨਾ - 1

ਪ੍ਰਭੂ ਨੇ ਆਪਣੀ ਖੇਲ੍ਹ ਆਪ ਹੀ ਰਚੀ ਹੈ ਜਿਸ ਤਰ੍ਹਾਂ ਕਿ ਪਹਿਲਾਂ ਵੀ ਦਸਿਆ ਜਾ ਚੁਕਿਆ ਹੈ -

ਆਪੀਨੈ ਆਪੁ ਸਾਜਿਓ ਆਪੀਨੈ ਰਚਿਓ ਨਾਉ॥

ਦੂਜੀ ਕੁਦਰਤਿ ਸਾਜੀਐ ਕਰਿ ਆਸਣੁ ਭਿਠੋ ਚਾਉ॥

ਪੰਨਾ - 463

ਇਹ ਇਕ ਬੜੀ ਗੁੰਝਲਦਾਰ ਦਿਲਚਸਪ ਮੁੰਦਾਵਣੀ ਹੈ (ਅੜਾਉਣੀ) ਜਿਸ ਨੂੰ ਪੂਰਨ ਰੂਪ ਵਿਚ ਬੁੱਝਣ ਲਈ ਤੱਤ ਬੇਤੇ ਮਹਾਂਪੁਰਸ਼ ਦੀ ਸੰਗਤ ਦੀ ਅਤੀ ਆਵਸ਼ਕਤਾ ਹੈ ਕਿਉਂਕਿ ਜੀਵ ਦੀ ਪਹੁੰਚ ਵੱਧ ਤੋਂ ਵੱਧ ਬੱਧੀ ਮੰਡਲ ਦੀ ਸਿਖਰ ਤਕ ਹੋਇਆ ਕਰਦੀ ਹੈ, ਇਹ ਆਤਮ ਮੰਡਲ ਵਿਚ ਆਪਣੇ ਆਪ ਪ੍ਰਵੇਸ਼ ਨਹੀਂ ਕਰ ਸਕਦਾ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਅੰਧੇਰੇ ਵਿਚ ਪਿਆ ਹੋਇਆ ਜੀਵ ਸੂਝ ਬੁਝ ਗੁਆ ਬੈਠਾ ਹੈ ਪਰ ਜਦੋਂ ਗੁਰੂ ਦੇ ਸ਼ਬਦ ਦਾ ਪ੍ਰਕਾਸ਼ ਇਸ ਦੇ ਹਿਰਦੇ ਵੀਚ ਹੋ ਜਾਵੇ ਤਾਂ ਇਸ ਦੇ ਅੰਧਕਾਰ ਦਾ ਨਾਸ਼ ਹੋ ਜਾਇਆ ਕਰਦਾ ਹੈ ਜਿਵੇਂ ਕਿ ਫੁਰਮਾਨ ਹੈ -

ਸਤਿਗੁਰ ਸਬਦਿ ਉਜਾਰੋ ਦੀਪਾ॥

ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੌਠੜੀ ਖੁਲੀ
ਅਨੁਪਾ ॥
ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ
ਵਡਿਆਈ ॥
 ਮਗਨ ਭਏ ਉਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥
 ਆਲ ਜਾਲ ਨਹੀਂ ਕਛੂ ਜੰਜਾਰਾ ਅਹੰਬੁਧਿ ਨਹੀਂ ਭੋਰਾ ॥
 ਉਚ ਨ ਉਚਾ ਬੀਚੁ ਨ ਖੀਚਾ ਹਉ ਤੇਰਾ ਤੂ ਮੌਰਾ ॥
 ਏਕੰਕਾਰੂ ਏਕੁ ਪਾਸਾਰਾ ਏਕੈ ਅਪਰ ਅਪਾਰਾ ॥
 ਏਕੁ ਬਿਸਥੀਰਨੁ ਏਕੁ ਸੰਪੁਰਨੁ ਏਕੈ ਪ੍ਰਾਨ ਅਧਾਰਾ ॥
 ਨਿਰਮਲ ਨਿਰਮਲ ਸੂਚਾ ਸੂਚੋਂ ਸੂਚਾ ਸੂਚੋਂ ਸੂਚਾ ॥
 ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਉਚੋਂ ਉਚਾ ॥

ਪੰਨਾ - 821

ਜਿਸ ਹਿਰਦੇ ਵਿਚ ਸਤਿਗੁਰੂ ਦੇ ਸ਼ਬਦ ਰੂਪੀ ਦੀਪਕ ਦਾ ਪ੍ਰਕਾਸ਼ ਹੋ ਗਿਆ, ਉਸ ਅੰਤਸ਼ਕਰਣ ਵਿਚੋਂ ਅਗਿਆਨ ਦਾ ਹਨ੍ਹੇਰਾ ਖਤਮ ਹੋ ਜਾਂਦਾ ਹੈ ਅਤੇ ਉਪਮਾ ਤੋਂ ਰਹਿਤ ਰਤਨ ਕੌਠੜੀ ਯਾਨਿ ਕਿ ਬੈਗਾਗ ਆਦਿਕ ਸੁਭ ਗੁਣਾਂ ਦੀ ਕੋਠੀ ਪ੍ਰਾਪਤ ਹੋ ਜਾਂਦੀ ਹੈ। ਅੰਦਰਲੇ ਪ੍ਰਕਾਸ਼ ਵਿਚ ਜੋ ਕੁਝ ਇਸ ਜੀਵ ਨੂੰ ਅਨੁਭਵ ਹੋਇਆ ਉਸ ਨੂੰ ਦੇਖ ਕੇ ਇਹ ਵਿਸਮਾਦ ਅਵਸਥਾ ਵਿਚ ਮਗਨ ਹੋ ਗਿਆ, ਉਸ ਦੀ ਵਡਿਆਈ ਕਿਸੇ ਤਰੀਕੇ ਨਾਲ ਵੀ ਕਹੀ ਨਹੀਂ ਜਾਂਦੀ। ਇਹ ਉਸ ਦੇ ਵਿਚ ਮਗਨ ਹੋਇਆ ਓਤਪੋਤ ਹੋ ਗਿਆ, ਕੋਈ ਜੰਜਾਲ ਉਸ ਦੇ ਵਾਸਤੇ ਨਹੀਂ ਰਹਿੰਦਾ, ਰੰਚਕ ਮਾਤਰ ਵੀ ਹੰਗਤਾ ਵਾਲੀ ਬੁੱਧੀ ਉਸ ਵਿਚ ਨਹੀਂ ਰਿਹਾ ਕਰਦੀ। ਸਾਰੇ ਪੜਦੇ ਮਿਟ ਗਏ, ਇਹ ਵਾਹਿਗੁਰੂ ਦਾ ਬਣ ਗਿਆ ਅਤੇ ਵਾਹਿਗੁਰੂ ਜੀ ਇਸ ਵਿਚ ਸਮਾਅ ਗਏ। ਇਸ ਨੇ ਪ੍ਰਤੱਖ ਦੇਖ ਲਿਆ ਕਿ ਇਹ ਤਾਂ ਸਾਰਾ ਪਸਾਰਾ ਆਪ ਹੀ ਵਾਹਿਗੁਰੂ ਜੀ ਨੇ ਆਪਣੇ ਆਪ ਤੋਂ ਰਚਿਆ ਹੈ ਜਿਸ ਦਾ ਕੋਈ ਅੰਤ ਨਹੀਂ ਪਾਇਆ ਜਾ ਸਕਦਾ। ਇਸ ਇਕ ਨੇ ਹੀ ਸੰਸਾਰ ਦਾ ਵਿਸਥਾਰ ਕੀਤਾ ਹੈ, ਇਕ ਹੀ ਸਵਰਨ ਰੂਪ ਇਸ ਵਿਚ ਰਮਿਆ ਹੋਇਆ ਹੈ ਅਤੇ ਇਕ ਹੀ ਪ੍ਰਾਣਾਂ ਦਾ ਆਧਾਰ ਬਣ ਕੇ ਰਮ ਰਿਹਾ ਹੈ। ਸਮਰੱਥ ਗੁਰੂ ਦੇ ਸੱਚੇ ਉਪਦੇਸ਼ ਦੁਆਰਾ, ਔਂਗੁਣਾਂ ਤੋਂ ਰਹਿਤ ਹੋ ਕੇ ਜਦੋਂ ਨਿਰਮਲ ਪ੍ਰਭੂ ਦੇ ਨਿਰਮਲ ਨਾਮ ਨੂੰ ਜਪਦਾ ਹੈ ਤਾਂ ਇਹ ਪਵਿੱਤਰ ਤੋਂ ਪਵਿੱਤਰ ਹੋ ਜਾਂਦਾ ਹੈ। ਵਾਹਿਗੁਰੂ ਜੀ ਦਾ ਕੋਈ ਅੰਤ ਨਹੀਂ ਪਾ ਸਕਦਾ, ਨਾ ਹੀ ਕੋਈ ਹੁਣ ਉਸ ਦਾ ਅੰਤ ਪਾ ਸਕਦਾ ਹੈ ਅਤੇ ਨਾ ਹੀ ਅੱਗੇ ਨੂੰ ਉਸਦਾ ਅੰਤ ਪਾ ਸਕੇਗਾ। ਗੁਰੂ ਦਸ਼ਮੇਸ਼ ਪਿਤਾ ਜੀ ਫੁਰਮਾਨ ਕਰਦੇ ਹਨ -

ਸੇਸਨਾਗ ਸਿਰ ਸਹਸ ਬਨਾਈ ॥ ਵੈ ਸਹੰਸ ਰਸਨਾਹ
ਸੁਹਾਈ ॥
ਰਟਤ ਅਬ ਲਗੇ ਨਾਮ ਅਪਾਰਾ ॥ ਤੁਮਰੋ ਤਉ ਨ ਪਾਵਤ
ਪਾਰਾ ॥

ਦਸਮ ਗ੍ਰੰਥ, ਪੰਨਾ 47

ਸੋ ਮਹਾਂਪੁਰਸ਼ਾਂ ਨੇ ਜੋ ਇਸ ਅਵਸਥਾ ਤੇ ਪਹੁੰਚਣ ਦਾ ਮਾਰਗ
ਫੁਰਮਾਨ ਕੀਤਾ ਹੈ ਉਸ ਵਿਚ ਮਨ ਦੀ ਸ਼ੁਧਤਾ ਬਹੁਤ ਹੀ ਜ਼ਰੂਰੀ ਹੈ ਜਿਵੇਂ
ਕਿ -

ਵਿਣ੍ਣ ਗੁਣ ਕੀਤੇ ਭਗਤਿ ਨ ਹੋਇ॥ ਪੰਨਾ - 4

ਇਸ ਵਿਚ ਅਹਿੰਸਾ - ਮਨ ਦੀ, ਬਚਨ ਦੀ, ਬੁੱਧੀ ਦੀ, ਸਰੀਰ ਦੀ
ਸ਼ਾਮਿਲ ਹਨ, ਨਾ ਹੀ ਕਿਸੇ ਨੂੰ ਸਰੀਰਕ ਦੁੱਖ ਦੇਵੇ ਅਤੇ ਨਾ ਹੀ ਐਸੇ
ਵਾਕ ਮੂੰਹਾਂ ਕੱਢੇ ਜਿਸ ਨਾਲ ਕਿਸੇ ਦਾ ਦਿਲ ਟੁੱਟ ਜਾਵੇ ਅਤੇ ਨਾ ਹੀ
ਮਨ ਵਿਚ ਬੁਰੀ ਚਿਤਵਨੀ ਚਿਤਵੇ ਅਤੇ ਸਦਾ ਹੀ ਸਾਵਧਾਨ ਹੋ ਕੇ ਆਪਣੇ
ਮਨ ਦੀ ਭਾਵਨਾ ਇਸ ਪ੍ਰਕਾਰ ਬਣਾਵੇ ਕਿ -

ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਕਾ ਭਲਾ।

ਨਾ ਹੀ ਬੁੱਧੀ ਦੀ ਚੰਚਲਤਾਈ ਨਾਲ ਨੁਕਸਾਨ ਕਰੇ, ਧੋਖਾ ਦੇਵੇ,
ਨਾ ਹੀ ਮਾਨਸਿਕ ਸ਼ਕਤੀ ਪ੍ਰਾਪਤ ਕਰਕੇ ਕਿਸੇ ਦਾ ਮੰਤਰ ਬਲ ਨਾਲ
ਨੁਕਸਾਨ ਕਰੇ, ਸਤਿ ਦਾ ਜੀਵਨ ਧਾਰਨ ਕਰੇ, ਕਿਸੇ ਕਿਸਮ ਦੀ ਚੌਗੀ
ਨਾ ਕਰੇ। 'ਏਕਾ ਨਾਗੀ ਜਤੀ ਹੋਇ, ਪਰਨਾਗੀ ਧੀ ਭੈਣ ਵਖਾਣੈ॥'
ਦੇ ਅਟੱਲ ਨਿਯਮ ਨੂੰ ਪਾਲਦੇ ਹੋਏ। 'ਦੇਖਿ ਪਰਾਈਆ ਚੰਗੀਆਂ, ਮਾਵਾਂ
ਭੈਣਾਂ ਧੀਆਂ ਜਾਣੈ' ਦੇ ਅਸੂਲ ਉਤੇ ਕਾਇਮ ਰਹੇ। ਧੀਰਜ ਦਾ ਧਾਰਨੀ
ਹੋਵੇ, ਹਿਰਦੇ ਵਿਚ ਖਿਮਾ ਵਸਦੀ ਹੋਵੇ, ਦੰਇਆ ਦਾ ਭੰਡਾਰ ਹੋਵੇ। ਦੰਇਆ
ਨੂੰ ਤਾਂ ਅਸੀਂ ਜਾਣਦੇ ਹੀ ਹਾਂ।

ਮਹਾਤਮਾ ਬੁੱਧ ਦੇ ਜੀਵਨ ਵਿਚ ਇਕ ਘਟਨਾ ਐਸੀ ਆਉਂਦੀ ਹੈ
ਕਿ ਆਪ ਜੰਗਲ ਵਿਚ ਜਾ ਰਹੇ ਸਨ ਕਿ ਜਾਂਦਿਆਂ-ਜਾਂਦਿਆਂ ਨੂੰ ਸੂਰਜ
ਛਿਪਣ ਵਾਲਾ ਹੋ ਗਿਆ ਅਤੇ ਆਪ ਕਿਸੇ ਬਸਤੀ ਵਿਚ ਪਹੁੰਚਣਾ ਚਾਹੁੰਦੇ
ਸਨ। ਉਨ੍ਹਾਂ ਨੂੰ ਜੰਗਲ ਵਿਚ ਇਕ ਗਡਰੀਆ ਮਿਲਿਆ ਜੋ ਆਪਣੇ ਭੇਡਾਂ
ਦੇ ਇੱਜੜ ਨੂੰ ਕਾਹਲੀ-ਕਾਹਲੀ ਤੌਰ ਰਿਹਾ ਸੀ, ਉਨ੍ਹਾਂ ਵਿਚ ਇਕ ਛੋਟਾ
ਲੇਲਾ ਸੀ ਜੋ ਦੌੜ-ਦੌੜ ਕੇ ਉਸ ਇੱਜੜ ਨਾਲ ਰਲ ਰਿਹਾ ਸੀ। ਉਸ
ਗਡਰੀਏ ਨੇ ਉਸ ਦੇ ਥੋੜ੍ਹੀ ਜੋਰ ਨਾਲ ਸੋਟੀ ਮਾਰੀ ਤਾਂ ਉਸ ਦੀ ਲੱਤ
ਤੇ ਬਹੁਤ ਸੱਟ ਲੱਗੀ। ਉਹ ਲੰਗੜਾਉਣ ਲਗ ਗਿਆ, ਉਹ ਲੰਗੜਾਉਂਦਾ-
ਲੰਗੜਾਉਂਦਾ ਭੱਜ ਕੇ ਇੱਜੜ ਨਾਲ ਰਲਦਾ ਹੈ, ਪਰ ਫੇਰ ਪਿਛੇ ਰਹਿ ਜਾਂਦਾ
ਹੈ। ਮਹਾਤਮਾ ਬੁੱਧ ਦੀ ਨਿਗੁਹਾ ਉਸ ਉਪਰ ਪਈ ਤਾਂ ਉਨ੍ਹਾਂ ਨੇ ਗਡਰੀਏ
ਨੂੰ ਅਗਿਆ ਕਿ ਭਾਈ ਸਾਹਿਬ! ਜੇ ਆਪ ਨੂੰ ਇਤਗਜ਼ ਨਾ ਹੋਵੇ ਤਾਂ ਮੈਂ
ਇਸ ਲੇਲੇ ਨੂੰ ਕੁਛੜ ਚੁੱਕ ਲਵਾਂ ਕਿਉਂਕਿ ਇਸ ਤੋਂ ਚੱਲਿਆ ਨਹੀਂ ਜਾਂਦਾ।
ਤੁਸੀਂ ਇਸ ਦੇ ਬਾਰ-ਬਾਰ ਸੋਟੀ ਮਾਰਦੇ ਹੋਏ, ਮਹਾਤਮਾ ਬੁੱਧ ਨੂੰ ਪ੍ਰਤੀਤ ਦਿਤਾ
ਕਿ ਜਿਵੇਂ ਕਿ ਸੋਟੀਆਂ ਉਸ ਦੇ (ਮਹਾਤਮਾ ਬੁੱਧ) ਹੀ ਲਗਦੀਆਂ ਹੋਣ।
ਉਨ੍ਹਾਂ ਨੇ ਲੇਲੇ ਨੂੰ ਆਪਣੇ ਕੁਛੜ ਚੁੱਕ ਲਿਆ। ਉਸ ਦਾ ਦਿਲ ਧਕ-
ਧਕ ਕਰ ਰਿਹਾ ਸੀ। ਪਹਿਲਾਂ ਤਾਂ ਉਹ ਬਹੁਤ ਘਬਰਾਇਆ ਹੋਇਆ ਸੀ।
ਹੌਲੀ-ਹੌਲੀ ਉਸ ਨੂੰ ਪਤਾ ਲਗ ਗਿਆ ਕਿ ਇਸ ਨੇ ਮੈਨੂੰ ਮਾਰਨਾ ਨਹੀਂ

ਹੈ ਤਾਂ ਉਸ ਨੇ ਮਹਾਤਮਾ ਬੁੱਧ ਦੇ ਹੱਥ ਨੂੰ ਚਟਣਾ ਸ਼ੁਰੂ ਕੀਤਾ। ਆਪ ਨੇ ਛਾਤੀ ਨਾਲ ਘੁੱਟ ਕੇ ਪਿਆਰ ਦਿਤਾ। ਪਿਆਰ ਐਸੀ ਸ਼ਕਤੀ ਹੈ ਇਹ ਸਭ ਨੂੰ ਵਸ ਕਰ ਲਿਆ ਕਰਦੀ ਹੈ। ਉਹ ਮੰਹ ਉਪਰ ਚੁਕ ਕੇ ਆਪਣੀ ਜੀਭ ਮਹਾਤਮਾ ਦੇ ਮੰਹ ਵਲ ਨੂੰ ਲਾ ਰਿਹਾ ਸੀ ਇਸ ਤਰ੍ਹਾਂ ਕਰਦੇ ਕਰਾਉਂਦੇ ਉਸ ਗਡਰੀਏ ਦਾ ਡੈਰਾ ਆ ਗਿਆ, ਕੰਡੇਦਾਰ ਬਾੜ ਵਿਚ ਉਸਨੇ ਆਪਣੇ ਇੱਜੜ ਨੂੰ ਵਾੜ ਦਿਤਾ। ਉਹ ਲੇਲਾ ਵੀ ਉਸ ਨੇ ਮਹਾਤਮਾ ਤੋਂ ਲੈ ਕੇ ਇੱਜੜ ਵਿਚ ਰਲਾ ਦਿਤਾ। ਉਹ ਲੇਲਾ ਖੜ੍ਹਾ ਹੋ ਕੇ ਮਹਾਤਮਾ ਵਲ ਇਕ ਟਕ ਵੇਖ ਰਿਹਾ ਸੀ। ਜਦੋਂ ਮਹਾਤਮਾ ਬੁੱਧ ਤੁਰੇ ਤਾਂ ਉਹ ਇੱਜੜ ਵਿਚੋਂ ਦੌੜ ਕੇ ਲੰਗੜਾਉਂਦਾ-ਲੰਗੜਾਉਂਦਾ ਮਹਾਤਮਾ ਬੁੱਧ ਦੇ ਕੋਲ ਪਹੁੰਚ ਗਿਆ, ਉਨ੍ਹਾਂ ਨੇ ਉਸ ਦੇ ਸਿਰ ਉਪਰ ਹੱਥ ਫੇਰ ਕੇ ਆਦੇਸ਼ ਦਿਤਾ ਕਿ ਹੁਣ ਤੂੰ ਸਹੀ ਸਲਾਮਤ ਹੈਂ, ਤੂੰ ਇੱਜੜ ਵਿਚ ਜਾਹ। ਇਹ ਸਾਰਾ ਕੌਤਕ ਉਹ ਆਜੜੀ ਦੇਖ ਰਿਹਾ ਸੀ, ਨਾਲ ਹੀ ਨਾਲ ਉਸ ਦੇ ਅੰਦਰ ਵੀ ਪਰਿਵਰਤਨ ਹੋ ਰਿਹਾ ਸੀ। ਤਾਂ ਉਸ ਨੇ ਮਹਾਤਮਾ ਤੋਂ ਪੁਛਿਆ ਕਿ ਮੈਨੂੰ ਮੇਰੇ ਇੱਜੜ ਦੀ ਕੋਈ ਭੇਡ ਪਿਆਰ ਨਹੀਂ ਕਰਦੀ। ਤੁਹਾਨੂੰ ਲੇਲਾ ਥੋੜ੍ਹੀ ਦੇਰ ਮਿਲਣ ਪਿਛੋਂ ਤੁਹਾਡੇ ਕੋਲ ਦੌੜਿਆ ਆ ਰਿਹਾ ਹੈ। ਇਸ ਵਿਚ ਕੀ ਭੇਤ ਹੈ? ਉਸ ਵੇਲੇ ਮਹਾਤਮਾ ਨੇ ਕਿਹਾ ਕਿ ਹੇ ਪੁਰਸ਼! ਇਨਸਾਨ ਅੰਦਰ ਦਇਆ ਇਕ ਬੜੀ ਵੱਡੀ ਸ਼ਕਤੀ ਹੈ ਉਹ ਸ਼ੁਭ ਗੁਣਾਂ ਨੂੰ ਪ੍ਰਗਟ ਕਰਦੀ ਹੈ ਅਤੇ ਜਿਸ ਨਾਲ ਜੀਵ ਰੂਹਾਨੀ ਤੌਰ ਤੇ ‘ਆਤਮ ਮਾਰਗ’ ਦਾ ਪੰਧ ਤਹਿ ਕਰ ਲੈਂਦਾ ਹੈ। ਜਿਸ ਆਦਮੀ ਵਿਚ ਦਇਆ ਨਾ ਹੋਵੇ ਉਹ ਕਿੱਡਾ ਹੀ ਵੱਡਾ ਸਿੱਧ ਕਿਉਂ ਨਾ ਹੋਵੇ, ਲੋਕ ਉਸ ਨੂੰ ਕਿੰਨਾ ਹੀ ਧਾਰਮਿਕ ਕਿਉਂ ਨਾ ਗਿਣਦੇ ਹੋਣ ਪਰ ਉਸਦਾ ਦਇਆ ਤੋਂ ਬਿਨਾਂ ਹਿਰਦਾ ਕਿਸੇ ਕੰਮ ਨਹੀਂ। ਦਇਆ ਬਿਨ ਸਿੱਧ ਕਸਾਈ ਆਖਦੇ ਹਨ।

ਇਸ ਤਰ੍ਹਾਂ ਅਨੇਕ ਇਤਿਹਾਸਕ ਕਬਾਵਾਂ ਆਉਂਦੀਆਂ ਹਨ ਉਨ੍ਹਾਂ ਵਿਚੋਂ ਇਕ ਇਸ ਤਰ੍ਹਾਂ ਹੈ ਕਿ ਅਫਗਾਨਿਸਤਾਨ ਦਾ ਸੁਬਕਤਦੀਨ ਗੁਲਾਮ ਸੀ, ਤਰੱਕੀ ਕਰਦਾ ਹੋਇਆ ਉਹ ਜਰਨੈਲ ਬਣ ਗਿਆ। ਇਕ ਦਿਨ ਉਹ ਸ਼ਿਕਾਰ ਨੂੰ ਗਿਆ ਤਾਂ ਉਸ ਨੇ ਇਕ ਹਰਨੀ ਦਾ ਜਿਉਂਦਾ ਬੱਚਾ ਛੜ ਲਿਆ। ਉਸ ਬੱਚੇ ਨੂੰ ਘੋੜੇ ਦੀ ਕਾਠੀ ਨਾਲ ਬੰਨ੍ਹ ਕੇ ਘੋੜੇ ਉਤੇ ਲੱਦ ਲਿਆ। ਉਸ ਹਰਨ ਦੇ ਬੱਚੇ ਦੀ ਮਾਂ ਘੋੜੇ ਦੇ ਪਿਛੇ ਦੌੜਦੀ ਆ ਰਹੀ ਸੀ, ਕਈ ਮੀਲ ਆ ਕੇ ਉਸ ਨੇ ਦੇਖਿਆ ਕਿ ਇਸ ਬੱਚੇ ਦੀ ਮਾਂ, ਮਾਤਰ ਪਿਆਰ ਦੀ ਬੰਨ੍ਹੀ ਹੋਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੀ ਹੋਈ ਇਸ ਬੱਚੇ ਦੇ ਪਿਛੇ-ਪਿਛੇ ਆ ਰਹੀ ਹੈ। ਉਸ ਦੀਆਂ ਅੱਖਾਂ ਦੇ ਅੱਗੇ ਇਹ ਸਾਰਾ ਦਿੱਸ ਗੰਮ ਹੋ ਗਿਆ, ਕੀ ਦੇਖਦਾ ਹੈ ਕਿ ਉਸ ਦਾ ਬੱਚਾ ਕਿਸੇ ਨੇ ਫੜ ਕੇ ਬੰਨ੍ਹ ਲਿਆ ਹੈ ਅਤੇ ਉਸ ਦੀ ਬੇਗਮ ਆਪਣੇ ਬੱਚੇ ਦੇ ਪਿਛੇ-ਪਿਛੇ ਦੌੜੀ ਜਾ ਰਹੀ ਹੈ। ਉਸ ਦੇ ਮਨ ਵਿਚ ਤਰਸ ਆਇਆ, ਉਸ ਨੇ ਉਹ ਬੱਚਾ ਖੋਲ੍ਹ ਕੇ ਅਜ਼ਾਦ ਕਰ ਦਿਤਾ। ਉਹ ਭੱਜ ਕੇ ਆਪਣੀ ਮਾਂ ਨੂੰ ਜਾ ਮਿਲਿਆ। ਉਸ ਨੇ ਉਸ ਨੂੰ ਸੁੰਘਿਆ, ਚੱਟਿਆ ਅਤੇ ਫੇਰ ਉਚੀ ਗਰਦਨ ਕਰਕੇ ਉਸ ਨੂੰ ਐਉਂ ਪ੍ਰਤੀਤ ਦਿਤਾ ਜਿਵੇਂ ਉਹ ਖੁਦਾਵੰਦ ਤਾਲਾਹ ਦੀ ਦਰਗਾਹ ਵਿਚ ਮੇਰੇ ਵਾਸਤੇ ਦੁਆ ਕਰ ਰਹੀ ਹੋਵੇ। ਸੁਬਕਤਦੀਨ ਜਦੋਂ ਰਾਤ ਨੂੰ ਆਪਣੇ ਪਲੰਘ ਤੇ ਸੁੱਤਾ ਤਾਂ ਇਸ ਨੂੰ ਇਕ ਸੁਧਨਾ ਆਇਆ ਕਿ ਕੁਝ ਫਰਿਸਤੇ ਆਏ, ਜਿਨ੍ਹਾਂ ਪਾਸ ਬਾਦਸ਼ਾਹੀ ਤਾਜ

ਸੀ। ਉਨ੍ਹਾਂ ਨੇ ਇਸ ਦੇ ਸੀਸ ਉਪਰ ਤਾਜ ਰੱਖ ਦਿਤਾ ਅਤੇ ਨਾਲ ਦੀ ਨਾਲ ਕਿਹਾ ਕਿ ਹੇ ਸੁਬਕਤਦੀਨ! ਜੋ ਤੂੰ ਰਹਿਮ ਦਾ ਕੰਮ ਕੀਤਾ ਹੈ ਉਹ ਵਾਰੇਗਾ ਖੁਦਾ (ਦਰਗਾਹ) ਵਿਚ ਪ੍ਰਵਾਨ ਹੈ ਗਿਆ। ਖੁਦਾ ਦੇ ਹੁਕਮ ਅਨੁਸਾਰ ਇਹ ਬਾਦਸ਼ਾਹੀ ਤਾਜ ਤੈਨੂੰ ਪੰਹਿਨਾਅ ਰਹੇ ਹਾਂ ਤੂੰ ਹੁਣ ਇਸ ਦੇਸ਼ ਦਾ ਰਾਜਾ ਹੋਵੇਗਾ। ਇਹ ਇਕ ਇਤਿਹਾਸਕ ਘਟਨਾ ਹੈ ਜਿਸ ਤੋਂ ਸਾਨੂੰ ਪ੍ਰੇਰਨਾ ਮਿਲਦੀ ਹੈ ਕਿ ਜੀਵਾਂ ਉਤੇ ਦਇਆ ਕਰਨੀ ਬਹੁਤ ਵੱਡਾ ਪੁੰਨ ਹੋਇਆ ਕਰਦਾ ਹੈ। ਗੁਰਬਾਣੀ ਵਿਚ ਫੁਰਮਾਨ ਹੈ-

ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥

ਪੰਨਾ - 136

ਸਚੁ ਤਾ ਪਰੂ ਜਾਣੀਐ ਜਾ ਸਿਖ ਸਚੀ ਲੇਏਇ ॥

ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥

ਪੰਨਾ - 468

ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥

ਪੰਨਾ - 322

ਦਇਆ ਤੇ ਖਿਮਾ, ਸਤਿ ਤੇ ਸੰਤੋਖ ਬਾਰੇ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ

ਇਸਨਾਨੁ ॥

ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨੁ ॥

ਪੰਨਾ - 1245

ਸੋ ਇਹ ਰੂਹਾਨੀ ਗੁਣ ਹਨ। ਇਸੇ ਤਰ੍ਹਾਂ ਦੇ ਨਾਲ ਕੌਮਲ ਚਿੱਤ ਰਖਦਾ ਹੋਵੇ, ਮਿੱਠੀ ਬਾਣੀ ਬੋਲਦਾ ਹੋਵੇ, ਅਲਪ ਅਹਾਰੀ ਹੋਵੇ ਅਤੇ ਸਰੀਰ ਦਾ, ਬਚਨ ਦਾ, ਮਨ ਦੇ ਫੁਰਨਿਆਂ ਅਤੇ ਬੁੱਧੀ ਦੀ ਵਿਚਾਰ ਵਿਚ ਸੁੱਚ ਦਾ ਧਾਰਨੀ ਹੋਵੇ, ਇਸੇ ਸੁਚ ਬਾਰੇ ਫੁਰਮਾਨ ਕਰਦਿਆਂ ਗੁਰਬਾਣੀ ਵਿਚ ਆਇਆ ਹੈ -

ਕਹੁ ਨਾਨਕ ਸਚੁ ਧਿਆਈਐ ॥

ਸੁਚਿ ਹੋਵੈ ਤਾ ਸਚੁ ਪਾਈਐ ॥

ਪੰਨਾ - 472

ਕੇਵਲ ਸਰੀਰ ਦੀ ਸੁਚ ਨੂੰ ਗੁਰੂ ਮਹਾਰਾਜ ਜੀ ਨੇ ਕੋਈ ਮਹੱਤਤਾ ਨਹੀਂ ਦਿਤੀ। ਇਸ ਤਰ੍ਹਾਂ ਸੇਵਾ ਭਾਵ ਦੀ ਭਾਵਨਾ ਹਿਰਦੇ ਵਿਚ ਹੋਵੇ, ਜੀਅ ਭਰ ਕੇ ਕਮਾਈ ਕਰੋ ਜੋ ਕੁਝ ਪ੍ਰਾਪਤ ਹੋਵੇ ਉਸ ਉਪਰ ਸੰਤੋਖ ਬਿਰਤੀ ਧਾਰਨ ਕਰਕੇ ਤ੍ਰਿਸ਼ਨਾ ਦੀ ਅੱਗ ਤੋਂ ਬਚੋ, ਪ੍ਰਮੇਸ਼ਰ ਨੂੰ ਘਟ-ਘਟ ਵਿਚ ਜਾਨਣ ਦਾ ਨਿਸ਼ਚਾ ਹੋਵੇ, ਆਪਣੇ ਦਸ਼ਾਂ ਨੌਹਾਂ ਦੀ ਕਿਰਤ ਕਮਾਈ ਵਿਚੋਂ ਉਸ ਦਾ ਪੂਰੇ ਨੇਮ ਨਾਲ ਦਸਵੰਧ ਕੱਢੋ। ਗੁਰੂ ਦੇ ਬਚਨਾਂ ਨੂੰ ਪ੍ਰੇਮ ਨਾਲ

ਸੁਣੋ, ਸੁਣ ਕੇ ਵਿਚਾਰੇ ਅਤੇ ਉਸ ਦੇ ਮੁਤਾਬਿਕ ਆਪਣਾ ਜੀਵਨ ਢਾਲੋ। ਬਿਰਤੀ ਵਿਚ ਰਜੋ ਗੁਣ ਦੀ ਕਾਹਲ ਅਤੇ ਤਮੋ ਗੁਣ ਦਾ ਕ੍ਰੋਧ ਆਦਿ ਦੇ ਭੁਨੇ ਨਾ ਆਉਣਾ। ਇਸ ਦੇ ਵਿਪਰੀਤ ਸਾਂਤਕੀ ਬਿਰਤੀ ਰਖਦਾ ਹੋਵੇ, ਵੰਡ ਕੇ ਖਾਣ ਵਾਲਾ ਹੋਵੇ, ਫੇਰ ਇਸੇ ਤਨ ਵਿਚ ਵਸਣ ਵਾਲੇ ਨੂੰ ਆਪ ਹੀ ਅਨੁਭਵ ਕਰ ਸਕਦਾ ਹੈ। ਜਦੋਂ ਇਹ ਗੁਣ ਧਾਰਨ ਕਰਕੇ ਜੀਵ ਅਭਿਆਸ ਕਰਦਾ ਹੈ ਤਾਂ ਉਸ ਵੇਲੇ ਇਸ ਦਾ ਰੁਖ ਸਚ ਵਲ ਹੋਣ ਕਰਕੇ ਸੱਚ ਵਲ ਵਧਦਾ ਤੁਰਿਆ ਜਾਂਦਾ ਹੈ ਅਤੇ ਆਪਣੀ ਪ੍ਰੇਮ ਹੋਂਦ ਦੇ ਸਨਮੁਖ ਜਾ ਕੇ ਜਿਸ ਦਾ ਵਜੂਦ ਸਤਿ ਚਿਤ ਅਨੰਦ ਅਤੇ ਪ੍ਰਿਆ ਹੈ ਉਸ ਦੇ ਪ੍ਰੇਮ ਵਿਚ ਮਗਨ ਹੋ ਕੇ ਨਾਮ ਰਸ ਮਾਣਦਾ ਹੈ। ਗੁਰੂ ਦਾ ਸ਼ਬਦ ਇਸ ਦੇ ਬਜਰ ਕਪਾਟਾਂ ਨੂੰ ਖੋਲ੍ਹੇ ਕੇ ਅੰਦਰ ਪ੍ਰਕਾਸ਼ ਕਰ ਦਿੰਦਾ ਹੈ ਜਿਸ ਤਰ੍ਹਾਂ ਕਿ ਉਪਰ ਦਸਿਆ ਹੈ -

ਸਤਿਗੁਰ ਸਬਦਿ ਉਜਾਰੋ ਦੀਪਾ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੌਠੜੀ ਖੁਲੀ ਅਨੂਪਾ॥

ਪੰਨਾ - 821

ਅਸਾਬੋਂ ਗਲਤੀ ਇਹ ਹੁੰਦੀ ਹੈ ਕਿ ਪਹਿਲਾਂ ਤਾਂ ਅਸੀਂ ਇਹ ਰੁਚੀ ਹੀ ਨਹੀਂ ਰਖਦੇ ਕਿ ਆਪਣੇ ਸਰੂਪ ਨੂੰ ਪਛਾਣ ਜਾਈਏ ਉਹ ਇਸ ਕਰਕੇ ਹੁੰਦਾ ਹੈ ਕਿ ਅਸਾਨੂੰ ਅਗਿਆਨੀ ਪੁਰਸ਼ਾਂ ਦੀ ਸੰਗਤ ਹਰ ਸਮੇਂ ਅੰਧਕਾਰ ਵਲ ਨੂੰ ਧਕਦੀ ਰਹਿੰਦੀ ਹੈ। ਉਨ੍ਹਾਂ ਪ੍ਰੇਮੀਆਂ ਦੇ ਬਚਨ ਸੁਣਦੇ ਹਾਂ ਜਿਨ੍ਹਾਂ ਦਾ ਦੇਹ ਅਧਿਆਸ ਤਾਂ ਕੀ ਟੁਟਣਾ ਹੈ ਸਗੋਂ ਉਹ ਦੂਸਰਿਆਂ ਨੂੰ ਵੀ ਦੇਹ ਅਧਿਆਸ ਦੀ ਪ੍ਰੇਰਨਾ ਕਰਦੇ ਰਹਿੰਦੇ ਹਨ। ਗੁਰੂ ਮਹਾਰਾਜ ਜੀ ਤਾਂ ਸਿੱਖ ਨੂੰ ਦਸਦੇ ਹਨ ਕਿ ਗੁਰਸਿੱਖ ਦੋਵੇਂ ਵੇਲੇ ਅਰਦਾਸ ਕਰੇ ਕਿ ਹੇ ਪ੍ਰਭੂ! ਉਨ੍ਹਾਂ ਦੀ ਸੰਗਤ ਤੋਂ ਬਚਾਈਂ ਜਿਹੜੇ ਤੇਰੇ ਨਾਲੋਂ ਟੁੱਟੇ ਹੋਏ ਹਨ। ਮੈਨੂੰ ਉਨ੍ਹਾਂ ਦੀ ਸੰਗਤ ਦੇਹ ਜਿਨ੍ਹਾਂ ਦੇ ਦਿਬਜ ਨੈਣ ਖੁਲ੍ਹੇ ਕੇ ਬ੍ਰਹਮ ਬਕਤਾ, ਬ੍ਰਹਮ ਨੇਸ਼ਟੀ, ਬ੍ਰਹਮ ਸੌਤਰੀ ਹੋ ਕੇ ਸੰਸਾਰ ਵਿਚ ਵਿਚਰ ਰਹੇ ਹਨ, ਇਨ੍ਹਾਂ ਨੂੰ ਭਾਵੇਂ ਕੋਈ ਉਪਾਧੀ ਦਿਓ, ਸੰਤ, ਗੁਰਮੁਖ, ਗੁਰਸਿੱਖ, ਪ੍ਰਭੂ ਪਿਆਰੇ ਕਹੋ ਇਨ੍ਹਾਂ ਅੱਖਰਾਂ ਵਿਚ ਕੋਈ ਫਰਕ ਨਹੀਂ ਹੋਇਆ ਕਰਦਾ। ਸਾਰੀ ਗੱਲ ਤਾਂ ਅਵਸਥਾ ਦੀ ਹੋਇਆ ਕਰਦੀ ਹੈ ਕਿਉਂਕਿ ਅਗਿਆਨੀ ਪੁਰਸ਼ ਸਰੀਰ ਨਾਲ ਸਬੰਧਤ ਕਰਮਕਾਂਡਾਂ ਦੇ ਬੰਧਨਾਂ ਵਿਚੋਂ ਨਿਕਲਦਾ ਹੀ ਨਹੀਂ ਅਤੇ ਨਾ ਹੀ ਦੂਜੇ ਨੂੰ ਨਿਕਲਣ ਦੇਣਾ ਚਾਹੁੰਦਾ ਹੈ। ਪਿਛੇ ਮੈਂ ਬੇਨਤੀ ਕੀਤੀ ਸੀ ਕਿ ਇਸ ਮਾਇਆ ਦੇ ਤਮੋਗੁਣ ਅੰਸ ਉਪਰ ਜਦੋਂ ਪੂਰਨ ਜੋਤ ਦਾ ਪ੍ਰਤੀਬਿੰਬ ਪੈਂਦਾ ਹੈ ਤਾਂ ਆਤਮ ਸ਼ਕਤੀ ਜੋ ਇਸ ਸਰੀਰ ਵਿਚ ਸੀਮਤ ਰੂਪ ਵਿਚ ਇਸ ਸਰੀਰ ਨੂੰ ਹੋਸ਼ ਦੇ ਰਹੀ ਹੁੰਦੀ ਹੈ ਉਹ ਹੋਸ਼ ਜੀਵ ਕਹਾਉਣ ਲਗ ਜਾਂਦੀ ਹੈ, ਇਹ ਜੀਵ ਪ੍ਰਕਿਤਕ ਗੁਣਾਂ ਦੇ ਵਿਚ ਫਸਿਆ ਹੋਇਆ ਹੋਰ ਹੇਠਾਂ ਅੰਧਕਾਰ ਵਿਚ ਉਤਰ ਆਉਂਦਾ ਹੈ ਜਿਥੇ ਜਾ ਕੇ ਇਹ ਆਪਣੇ ਆਪ ਨੂੰ ਪੰਜਾਂ ਤੱਤਾਂ ਦੀ ਦੇਹ ਅਨੁਭਵ ਕਰਨ ਲਗ ਜਾਂਦਾ ਹੈ ਇਸ ਨੂੰ ਬੰਧਨ ਜਕੜ ਲੈਂਦੇ ਹਨ, ਬੰਧਨਾਂ ਦੀ ਗਿਣਤੀ ਬਹੁਤ ਵਿਸਥਾਰ ਦੇ ਨਾਲ ਪਿਛੇ ਕਰ ਆਏ ਹਾਂ, ਆਪ ਸਭ ਨੇ ਸੁਣ ਵੀ ਲਈ ਹੈ, ਪਿਛਲੇ ਕਈ ਦਿਨਾਂ ਤੋਂ ਇਹੀ ਵਿਚਾਰ ਚਲੇ ਆ ਰਹੇ ਹਨ ਹੁਣ ਮੈਂ ਸੰਖੇਪ ਵਿਚ ਬੇਨਤੀ ਕਰਦਾ ਹਾਂ ਕਿ ਸਭ ਤੋਂ ਪਹਿਲਾ ਬੰਧਨ ਤਾਂ ਅਵਿਦਿਆ ਦਾ ਪੈਂਦਾ ਹੈ। ਅਵਿਦਿਆ

ਉਸ ਨੂੰ ਕਹਿੰਦੇ ਹਨ ਜੋ ਅਸਲ ਚੀਜ਼ ਨੂੰ ਨਕਲੀ ਬਣਾ ਦੇਵੇ ਅਤੇ ਉਲਟੇ ਭਾਵ ਪ੍ਰਤੱਖ ਰੂਪ ਵਿਚ ਮੰਨਵਾ ਦੇਵੇ ਜਿਵੇਂ ਕਿ ਇਹ ਸਾਰਾ ਸੰਸਾਰ ਵਾਹਿਗੁਰੂ ਜੀ ਦਾ ਆਪਣਾ ਹੀ ਰੂਪ ਹੈ, ਵਾਹਿਗੁਰੂ ਜੀ ਅਨੇਕਾਂ ਰੂਪਾਂ ਵਿਚ ਆਪ ਹੀ ਖੇਲ੍ਹ ਰਹੇ ਹਨ ਪਰ ਇਸ ਸਤਿ ਤੋਂ ਲਾਂਭੇ ਲਿਜਾ ਕੇ ਜੀਵ ਨੂੰ ਹਨ੍ਹੇਰੇ ਵਿਚ ਸੁੱਟ ਕੇ, ਇਸੇ ਸਤਿ ਵਰਤਾਰੇ ਦੀ ਥਾਂ ਵੈਡ ਦੇ ਵਿਚ ਜਕੜ ਦੇਵੇ ਉਸ ਨੂੰ ਆਪਣੇ ਬੇਗਾਨੇ, ਵੈਗੀ ਮਿਤਰ, ਦੁਖੀ ਸੁਖੀ ਆਦਿ ਅਨੇਕ ਕਿਸਮ ਦੇ ਭੁਲੇਖੇ ਪਾ ਦੇਵੇ, ਇਹ ਅਵਿਦਿਆ ਹੋਇਆ ਕਰਦੀ ਹੈ ਅਤੇ ਇਸ ਨੂੰ ਪੂਰਨ ਅੰਧਕਾਰ ਕਿਹਾ ਜਾਂਦਾ ਹੈ। ਦੂਸਰਾ ਬੰਧਨ ਇਸ ਵਿਚ ਇਹ ਪੈਂਦਾ ਹੈ ਕਿ ਇਹ ਆਪਣੇ ਆਪ ਨੂੰ ਪਰੀਪੂਰਨ ਆਤਮਾ ਸਮਝਣ ਦੀ ਥਾਂ ਜੀਵ ਸਮਝਦਾ ਹੈ ਅਤੇ ਜੀਵ ਤੋਂ ਵੀ ਬਹੁਤ ਹੋਠਾਂ ਉਤਰ ਕੇ ਪੰਜਾਂ ਤੱਤਾਂ ਦੀ ਬਣੀ ਹੋਈ ਗੰਦੀ ਕੋਠੜੀ ਰੂਪੀ ਸਰੀਰ ਸਮਝਦਾ ਹੈ ਅਤੇ ਇਸ ਦੇ ਅੰਦਰ ਸੈਂਭਾਵ ਵਿਚ ਨਹੀਂ ਆਉਂਦਾ। ਜੇ ਬਹੁਤ ਉਚਾ ਹੋ ਵੀ ਜਾਵੇ ਤਾਂ ਵੀ ਇਹ ਆਪਣੇ ਆਪ ਨੂੰ ਪ੍ਰਮੇਸ਼ਰ ਤੋਂ ਵੱਖਰਾ ਰਹਿਣਾ ਰੱਖ ਕੇ ਪੂਰਨ ਸੁਖ ਮੰਗਦਾ ਹੈ, ਇਹ ਮੈਂ ਭਾਵ ਹੀ ਹਉਮੈ ਕਹਾਉਂਦਾ ਹੈ। ਜਦੋਂ ਤਕ ਹਉਮੈ ਇਸ ਜੀਵ ਦੇ ਨਾਲ ਚਿੰਬੜੀ ਹੋਈ ਹੈ ਇਹ ਜੀਵ ਕਦੇ ਵੀ ਜਨਮ ਮਰਨ ਤੋਂ ਛੁਟਕਾਰਾ ਨਹੀਂ ਪਾ ਸਕਿਆ ਕਰਦਾ। ਜਿਸ ਤਰ੍ਹਾਂ ਕਿ ਫੁਗਮਾਨ ਹੈ-

**ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ॥
ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ॥ ਪੰਨਾ**

- 466

ਅਨੇਕ ਕਿਸਮ ਦੇ ਸ਼ਾਸ਼ਤਰ ਪੜ੍ਹ ਕੇ, ਪੁਸਤਕਾਂ ਪੜ੍ਹ ਕੇ, ਬਚਨ ਸੁਣ ਕੇ ਇਸ ਦੇ ਅੰਦਰ ਭਾਵ ਪੈਂਦਾ ਹੁੰਦੇ ਹਨ ਅਤੇ ਤਰਕ ਇਸ ਦੇ ਅੰਦਰ ਸੰਸੇ ਪੈਂਦਾ ਕਰ ਦਿੰਦੀ ਹੈ। ਇਹ ਜੀਵ ਕਦੇ ਵੀ ਮੰਨਣ ਲਈ ਤਿਆਰ ਨਹੀਂ ਹੁੰਦਾ ਕਿ ਇਹ ਸਾਰਾ ਦਿੱਸ਼ਟਮਾਨ ਪ੍ਰਭੂ ਦਾ ਆਪਣਾ ਹੀ ਰੂਪ ਹੈ ਭਾਵੋਂ ਗੁਰੂ ਮਹਾਰਾਜ ਜੀ ਕਿਉਂ ਨਾ ਬਾਰ-ਬਾਰ ਉਪਦੇਸ਼ ਦੇਣ।

**ਏ ਨੇਤ੍ਰਹੁ ਮੇਰਿਓ ਹਰਿ ਤੁਮ ਮਹਿ ਜੋਤਿ ਧਰੀ
ਹਰਿ ਬਿਨੁ ਅਵਰੁ ਨ ਦੇਖਹੁ ਕੌਈ॥
ਹਰਿ ਬਿਨੁ ਅਵਰੁ ਨ ਦੇਖਹੁ ਕੌਈ
ਨਦਰੀ ਹਰਿ ਨਿਹਾਲਿਆ॥
ਏਹੁ ਵਿਸੁ ਸੰਸਾਰੁ ਤੁਮ ਦੇਖਦੇ
ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ॥
ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ
ਹਰਿ ਬਿਨੁ ਅਵਰੁ ਨ ਕੌਈ॥
ਕਹੈ ਨਾਨਕੁ ਏਹਿ ਨੇਤ੍ਰੁ ਅੰਧ
ਸੇ ਸਤਿਗੁਰਿ ਮਿਲਿਐ ਦਿਬਦਿਸਟਿ ਹੋਈ॥**
ਪੰਨਾ - 922

ਇਹ ਜੀਵ ਆਪਣੇ ਗੁਰੂ ਦੀ ਗੱਲ ਮੰਨਣ ਵਾਸਤੇ ਤਿਆਰ ਨਹੀਂ,

ਗੁਰੂ ਨੂੰ ਗੁਰੂ ਮੰਨਦਾ ਹੈ ਪਰ ਗੁਰੂ ਦੇ ਹੁਕਮ ਨੂੰ ਨਹੀਂ ਮੰਨਦਾ। ਆਪਣੀ ਬੁੱਧੀ ਨੂੰ ਗੁਰੂ ਦੇ ਪ੍ਰਕਾਸ਼ਮਈ ਅਨੁਭਵ ਤੋਂ ਉਚਾ ਮੰਨਦਾ ਹੈ ਅਤੇ ਕਈ ਵਾਗੀ ਤਾਂ ਇਥੋਂ ਤਕ ਚਲਿਆ ਜਾਂਦਾ ਹੈ ਕਿ ਫਲਾਣੀ ਕਿਤਾਬ ਵਿਚ ਆਹ ਲਿਖਿਆ ਹੈ, ਅਮਕੇ ਨੇ ਇਹ ਖਿਆਲ ਦਿਤਾ ਹੈ, ਆਪਣੇ ਗੁਰੂ ਦੇ ਸਿਧਾਂਤ ਤੋਂ ਵਿਪਰੀਤ ਹੋ ਕੇ ਉਨ੍ਹਾਂ ਦੇ ਬਚਨ ਮੰਨਦਾ ਹੈ। ਇਸ ਤੋਂ ਅੱਗੇ ਇਸ ਜੀਵ ਨੂੰ ਅਨੇਕ ਤਰ੍ਹਾਂ ਦੇ ਕਰਮ, ਅਨੇਕ ਤਰ੍ਹਾਂ ਦੇ ਧਾਰਮਕ ਨਿਸ਼ਚੇ ਅਤੇ ਉਨ੍ਹਾਂ ਕਰਮਾਂ ਤੇ ਧਰਮਾਂ ਰਾਹੀਂ ਦਸੇ ਰੁਹਾਨੀ ਤਰੱਕੀ ਕਰਨ ਦੇ ਮਾਰਗ ਨੂੰ ਸਹੀ ਮੰਨਦਾ ਹੈ। ‘ਆਤਮ ਮਾਰਗ’ ਦੀ ਇਸ ਨੂੰ ਕੋਈ ਸੂਝ ਨਹੀਂ ਰਹਿੰਦੀ ਅਤੇ ਨਾ ਹੀ ‘ਆਤਮ ਮਾਰਗ’ ਤੇ ਤੁਰਨ ਦੀ ਇਸ ਵਿਚ ਕੋਈ ਉਤਸੁਕਤਾ ਹੁੰਦੀ ਹੈ, ਰੁਚੀ ਹੁੰਦੀ ਹੀ ਨਹੀਂ, ਸਭ ਕੁਝ ਪੜ੍ਹਦਾ ਹੈ, ਸਭ ਕੁਝ ਵਿਚਾਰਦਾ ਹੈ ਪਰ ਆਪਣੀ ਮਤ ਨੂੰ ਨਹੀਂ ਛਡਦਾ। ਜੀਵਨ ਦੀ ਚਾਲ ਚਲਿਆਂ ਇਸ ਦੇ ਅੰਤਸ਼ਕਰਣ ਵਿਚ ਬੇਅੰਤ ਕਿਸਮ ਦੀਆਂ ਵਾਸ਼ਨਾਵਾਂ ਪੈਦਾ ਹੁੰਦੀਆਂ ਰਹਿੰਦੀਆਂ ਹਨ, ਪਹਿਲੇ ਜਨਮ ਦੀਆਂ ਵਾਸ਼ਨਾਵਾਂ ਇਸ ਵਿਚ ਬਾਰ-ਬਾਰ ਉਮਕਦੀਆਂ ਹਨ ਅਤੇ ਉਨ੍ਹਾਂ ਵਾਸ਼ਨਾਵਾਂ ਦਾ ਬਾਰ-ਬਾਰ ਬੰਨਿਆ ਹੋਇਆ ਵਿਖਸ਼ੇਪਤਾ ਦੀਆਂ ਲਹਿਰਾਂ ਵਿਚ ਗੋਤੇ ਖਾਂਦਾ ਭਵਜਲ ਵਿਚ ਹਾਲੋ-ਬੇਹਾਲ ਹੋਇਆ ਰਹਿੰਦਾ ਹੈ। ਵਾਸ਼ਨਾ ਦਾ ਅਸਰ ਬਹੁਤ ਗਹਿਰਾ ਹੋਇਆ ਕਰਦਾ ਹੈ ਜਿਵੇਂ ਕਿ ਇਕ ਕਥਾ ਆਉਂਦੀ ਹੈ ਕਿ ਸ੍ਰੀ ਰਾਮ ਚੰਦਰ ਦੇ ਦਰਬਾਰ ਵਿਚ ਆਤਮ ਵਿਚਾਰ ਦੀ ਸਭਾ ਲੱਗੀ ਹੋਈ ਸੀ, ਵਿਸ਼ਿਸ਼ਟ ਜੀ ਕਥਾ ਕਰ ਰਹੇ ਸਨ ਤਾਂ ਸ੍ਰੀ ਰਾਮ ਚੰਦਰ ਜੀ ਅਚਾਨਕ ਹੀ ਹਸ ਪਏ। ਪੁਛਣ ਤੇ ਉਨ੍ਹਾਂ ਨੇ ਕਿਹਾ ਕਿ ਮੈਂ ਤਾਂ ਇਸ ਕੀੜੇ ਨੂੰ ਦੇਖ ਕੇ ਹੱਸਿਆਂ ਹਾਂ, ਇਹ 14 ਵਾਗੀ ਇੰਦਰ ਦੇ ਤਖਤ ਤੇ ਬੈਠ ਚੁਕਿਆ ਹੈ ਪਰ ਇਸ ਦੇ ਅੰਦਰ ਪ੍ਰਬਲ ਵਾਸ਼ਨਾ, ਭੋਗਾਂ ਦੀ ਸਿਮ੍ਰਤੀ ਹਾਲੇ ਵੀ ਚਲ ਰਹੀ ਹੈ। ਇਸ ਨੂੰ ਨਹੀਂ ਪਤਾ ਕਿ ਮੈਂ ਕਿਸੇ ਮਹਾਤਮਾ ਨੂੰ ਮਿਲ ਕੇ ਉਸ ਦੀ ਸੰਗਤ ਕਰਕੇ ਪਰਮ ਪਦ ਦੀ ਪ੍ਰਾਪਤੀ ਕਰਾਂ, ਜਿਥੇ ਪੂਰਨ ਅਟੱਲ ਪਦਵੀ ਹੈ। ਇਸ ਤੋਂ ਇਲਾਵਾ ਇਸ ਨੇ ਜਨਮ ਲੈ ਲੈਣਾ, ਜੀਵ ਧਾਰ ਕੇ ਕਰਮ ਕਰਨਾ ਅਤੇ ਮਰ ਜਾਣਾ ਉਨ੍ਹਾਂ ਕਰਮਾਂ ਨੂੰ ਭੋਗਣ ਵਾਸਤੇ ਫੇਰ ਨਵਾਂ ਜਨਮ ਲੈ ਲੈਣਾ, ਇਹ ਚੱਕਰ ਖਤਮ ਨਹੀਂ ਹੁੰਦਾ।

ਅਸਚਰਜ ਕਥਾ ਹੈ ਇਸ ਜੀਵ ਦੀ, ਇਹ ਆਪਣੇ ਛੁਟਣ ਵਾਸਤੇ ਕੋਈ ਵੀ ਬੰਦੋਬਸਤ ਨਹੀਂ ਕਰਦਾ। ਜੀਵ ਭਾਵ ਇਸ ਦਾ ਐਨਾ ਪ੍ਰਬਲ ਹੈ ਜਾਂਦਾ ਹੈ ਕਿ ਸੰਤ ਇਸ ਨੂੰ ਬਾਰ-ਬਾਰ ਜਗਾਉਂਦੇ ਹਨ ਕਿ ਤੂੰ ਜੀਵ ਨਹੀਂ ਹੈ, ਤੂੰ ਆਤਮ ਸਰੂਪ ਹੈਂ ਪਰ ਇਹ ਪੰਜ ਤਨ ਮਾਤਰਾਂ, ਪੰਜ ਵਿਸ਼ਿਆਂ, ਪੰਜ ਚੌਰਾਂ, ਪੰਜ ਠੱਗਾਂ ਦੇ ਵਸ ਪਿਆ ਹੋਇਆ ਕੁਰਸਾਂ ਵਿਚ ਗ੍ਰਸਿਆ ਹੋਇਆ, ਮੂਰਛਤ ਅਵਸਥਾ ਵਿਚ ਰਹਿੰਦਾ ਹੋਇਆ, ਆਪਣੇ ਆਤਮ ਸਰੂਪ ਨੂੰ ਭੁੱਲ ਕੇ ਸਰੀਰ ਹੀ ਬਣਿਆ ਰਹਿੰਦਾ ਹੈ। ਇਸ ਮਾਨਸ ਦੇਹ ਦਾ ਜੋ ਪ੍ਰਮ ਪ੍ਰਯੋਜਨ ਹੈ ਉਹ ਹੈ -

**ਭਈ ਪਰਾਪਤਿ ਮਾਨੁਖ ਦੇਹਰੀਆ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ॥**

- 12

ਉਹ ਇਸ ਸਰੀਰ ਦੇ ਅੰਦਰ ਹੀ ਵਸਦਾ ਹੈ ਜਿਵੇਂ ਕਿ ਫੁਰਮਾਨ ਹੈ

**ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੌੜੇਹਿ॥
ਵਸੀ ਰਥੁ ਹਿਆਲੀਐ ਜੰਗਲੁ ਕਿਆ ਛੂਢੇਹਿ॥** ਪੰਨਾ

- 1378

ਬਹੁਤ ਹੀ ਵਿਸਥਾਰ ਨਾਲ ਵਿਚਾਰ ਕੀਤੀ ਹੈ ਕਿ ਵਾਹਿਗੁਰੂ ਜੀ ਇਸ ਸਰੀਰ ਅੰਦਰ ਹੀ ਵਸਦੇ ਹਨ, ਬੇਅੰਤ ਪੜਦੇ ਪੈਣ ਕਰਕੇ ਇਹ ਜੀਵ ਫਸ ਗਿਆ ਹੈ, ਜਿਵੇਂ ਕਿ ਬੇਨਤੀ ਕੀਤੀ ਸੀ ਕਿ -

ਲਾਖ ਅਹੋਗੀ ਏਕੁ ਜੀਉ ਕੇਤਾ ਬੰਚਉ ਕਾਲੁ॥
ਪੰਨਾ - 1367

ਸੁਣਨਾ ਤੇ ਮੰਨਣਾ ਇਸ ਮਾਰਗ ਤੇ ਚਲਣ ਲਈ ਬਹੁਤ ਹੀ ਜ਼ਰੂਰੀ ਹੋਇਆ ਕਰਦੇ ਹਨ। ਮਹਾਂਪੁਰਸ਼ ਰਮਜ਼ ਮਾਰਦੇ ਹਨ ਉਸ ਵਿਚੋਂ ਹੀ ਸਾਰੀ ਗੱਲ ਸਮਝਾਅ ਜਾਂਦੇ ਹਨ ਜਿਵੇਂ ਕਿ ਸਾਂਈ ਬੁਲੇਸ਼ਾਹ, ਪੀਰ ਅਨਾਇਤ ਸ਼ਾਹ ਦੇ ਪਾਸ ਗਿਆ। ਉਹ ਗ੍ਰਹਿਸਤੀ ਸਨ ਅਤੇ ਘਰ ਦੇ ਸਾਰੇ ਕਾਰੋਬਾਰ ਖੇਤੀ ਵਰਗੀਤਾ ਦੇ ਹੱਥੀਂ ਕਰਿਆ ਕਰਦੇ ਸਨ। ਜਾ ਕੇ ਘਰ ਪੁਛਿਆ ਕਿ ਪੀਰ ਜੀ ਕਿਥੇ ਮਿਲਣਗੇ, ਅੰਦਰੋਂ ਆਵਾਜ਼ ਆਈ ਕਿ ਪੁਰਬ ਵਲ ਚਲਿਆ ਜਾਹ, ਉਥੇ ਉਹ ਖੇਤ ਵਿਚ ਪਿਆਜ ਲਾ ਰਹੇ ਹਨ। ਖੈਤ ਨੇੜੇ ਹੀ ਸੀ, ਨਾਲ ਹੀ ਇਸ਼ਾਰਾ ਕਰਕੇ ਦਸ ਦਿਤਾ। ਬੁੱਲੇਸ਼ਾਹ ਨੇ ਜਾ ਕੇ ਪੁਰੀ ਸਰਧਾ ਨਾਲ ਨਮਸ਼ਕਾਰ ਕੀਤੀ। ਤਾਂ ਪੀਰ ਜੀ ਨੇ ਪੁਛਿਆ ਕਿ ਭਾਈ! ਤੂੰ ਕੌਣ ਹੈਂ? ਤੇਰੇ ਇਥੇ ਆਉਣ ਦਾ ਕੀ ਪ੍ਰਯੋਜਨ ਹੈ? ਤਾਂ ਉਸ ਨੇ ਬੈਨਤੀ ਕੀਤੀ ਕਿ ਮੈਂ ਰੱਬ ਨੂੰ ਪਾਉਣ ਵਾਸਤੇ ਆਇਆ ਹਾਂ। ਉਨ੍ਹਾਂ ਨੇ ਸੰਕੇਤ ਦਿਤਾ ਕਿ ਬੁਲਿਆ! ‘ਰੱਬ ਦਾ ਕੀ ਪਾਉਣ’ ਐਨਾ ਕਹਿ ਕੇ ਪੁੱਟੀ ਪੰਦ ਵਿਚੋਂ ਇਕ ਡੰਡੀ ਚੁਕ ਲਈ ਅਤੇ ਧਰਤੀ ਵਿਚ ਲਾ ਦਿਤੀ ਅਤੇ ਫੁਰਮਾਇਆ ਕਿ ਬੁਲਿਆ! ‘ਐਧਰੋਂ ਪੁਟਣਾ ਤੇ ਐਧਰ ਲਾਉਣਾ’ ਸੰਕੇਤ ਨਾਲ ਸਮਝਾਅ ਦਿਤਾ ਕਿ ਪ੍ਰਮੇਸ਼ਰ ਦਾ ਪਾਉਣਾ, ਸੰਸਾਰ ਵਿਚੋਂ ਮਨ ਖਿੱਚ ਕੇ ਪ੍ਰਭੂ ਦੇ ਚਰਨਾਂ ਨਾਲ ਜੋੜ ਲੈਣਾ। ਇਸ ਕ੍ਰਿਆ ਨਾਲ ਪ੍ਰਭੂ ਮਿਲਾਪ ਹੋ ਜਾਇਆ ਕਰਦਾ ਹੈ। ਅਸੀਂ ਸੁਣਦੇ ਤਾਂ ਬਹੁਤ ਕੁਝ ਹਾਂ ਪਰ ਕਰਦੇ ਆਪਣੇ ਮਨ ਦੀ ਮਰਜ਼ੀ ਹੀ ਹਾਂ। ਸੋ ਜਿਵੇਂ ਸੰਕੇਤ ਨਾਲ ਹੀ ਸਮਝਾਅ ਦਿਤਾ ਕਿ ਬੁਲਿਆ! ਜੀਵ ਭਾਵ ਵਿਚੋਂ ਉਠ ਕੇ ਆਤਮ ਭਾਵ ਵਿਚ ਆ ਜਾਣਾ, ਜਿਸ ਤੋਂ ਪ੍ਰਮੇਸ਼ਰ ਨੂੰ ਅੰਦਰੋਂ ਹੀ ਪਛਾਣ ਲਈਦਾ ਹੈ ਜਿਸ ਤਰ੍ਹਾਂ ਕਿ -

**ਆਤਮਾ ਪਰਾਤਮਾ ਏਕੋ ਕਰੈ॥
ਅੰਤਰ ਕੀ ਦੁਬਿਧਾ ਅੰਤਰਿ ਮਰੈ॥** ਪੰਨਾ

- 661

ਸਾਰੀ ਗੱਲ ਨੂੰ ਸੰਖੇਪ ਰੂਪ ਵਿਚ ਵਰਣਨ ਕੀਤਾ ਜਾਂਦਾ ਹੈ ਤਾਂ ਐਉਂ ਹੈ ਕਿ ਅਸੀਂ ਅਗਿਆਨ ਵਸ ਅਨੇਕਾਂ ਸਰੀਰ ਬਦਲਦੇ ਤੁਰੇ ਆ ਰਹੇ ਹਾਂ। ਇਹ ਚੰਗੀ ਤਰ੍ਹਾਂ ਅਸਾਨੂੰ ਪੱਕ ਗਿਆ ਹੈ ਕਿ ਮੈਂ ਸਰੀਰ ਹਾਂ, ਸਰੀਰ ਨਾਲ

ਸਬੰਧ ਰੱਖਣ ਵਾਲੇ ਮੇਰੇ ਹਨ, ਮੇਰੇ ਨਾਲ ਸਬੰਧ ਰੱਖਣ ਵਾਲੀਆਂ ਵਸਤੂਆਂ ਮੇਰੀਆਂ ਹਨ, ਸੋ ਮੈਂ-ਮੇਰੀ ਦੇ ਹਨ੍ਹੇਰੇ ਵਿਚ ਅਸੀਂ ਇਹ ਵੀ ਭੁੱਲ ਗਏ ਕਿ ਮੈਂ ਸਰੀਰ ਨਹੀਂ ਹਾਂ, ਮੈਂ ਜੀਵ ਆਤਮਾ ਹਾਂ। ਇਸ ਹਨ੍ਹੇਰੇ ਨੂੰ ਦੂਰ ਕਰਨ ਦੀ ਸਮਰਥਾ ਕੇਵਲ ਸਮਰੱਥ ਗੁਰੂ ਹੀ ਰਖਦਾ ਹੈ। ਇਹ ਇਕੋ ਹੀ ਗੱਲ ਸਾਡੇ ਸਮਝ ਵਿਚ ਨਹੀਂ ਆ ਰਹੀ। ਅਸੀਂ ਬਾਰ-ਬਾਰ ਆਪਣੀ ਅਵਸਥਾ ਤੋਂ ਪਤਿਤ ਹੋ ਕੇ ਮੁੜ-ਮੁੜ ਕੇ ਆਪਣੇ ਆਪ ਨੂੰ ਸਰੀਰ ਸਮਝੀਂ ਜਾਂਦੇ ਹਾਂ, ਇਹ ਅਵਿਦਿਆ ਦੌਸ਼ ਕਰਕੇ ਹੈ, ਮਨ ਦੇ ਹਨ੍ਹੇਰੇ ਕਰਕੇ ਹੈ। ਜਿਵੇਂ ਅਸੀਂ ਹਨ੍ਹੇਰੇ ਚੋਂ ਪਈ ਹੋਈ ਰੱਸੀ ਨੂੰ ਸੱਪ ਸਮਝਣ ਦੀ ਭੁੱਲ ਕਰੀ ਹੀ ਜਾਂਦੇ ਹਾਂ ਉਹ ਭੁੱਲ ਤਾਂ ਦੂਰ ਹੁੰਦੀ ਹੈ ਜੇ ਪ੍ਰਕਾਸ਼ ਹੋਵੇ ਅਤੇ ਇਹੋ ਭੁੱਲ ਹੈ ਜੋ ਸਾਨੂੰ ਪ੍ਰਮੇਸ਼ਰ ਨਾਲੋਂ ਤੌੜ ਕੇ ਰਖਦੀ ਹੈ। ਵਾਹਿਗੁਰੂ ਜੀ ਸਾਰੇ ਪਰੀਪੂਰਨ ਹਨ ਜਿਸ ਦੇ ਬਾਰੇ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਸੌ ਅੰਤਰਿ ਸੌ ਬਾਹਰਿ ਅਨੰਤ ॥
 ਘਟਿ ਘਟਿ ਬਿਆਪਿ ਰਹਿਆ ਭਗਵੰਤ ॥
 ਧਰਨਿ ਮਾਹਿ ਆਕਾਸ ਪਇਆਲ ॥
 ਸਰਬ ਲੋਕ ਪੂਰਨ ਪ੍ਰਤਿਪਾਲ ॥
 ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥
 ਜੈਸੀ ਆਗਿਆ ਤੈਸਾ ਕਰਮੁ ॥
 ਪਉਣ ਪਾਣੀ ਬੈਸੰਤਰ ਮਾਹਿ ॥
 ਚਾਰਿ ਕੁੰਟ ਦਹਿਸੇ ਸਮਾਹਿ ॥
 ਤਿਸ ਤੇ ਭਿੰਨ ਨਹੀਂ ਕੌ ਠਾਉ ॥
 ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥**

ਪੰਨਾ

- 293

ਪਰ ਇਹ ਬਚਨ ਅਸੀਂ ਸਦਾ ਹੀ ਭੁੱਲੇ ਰਹਿੰਦੇ ਹਾਂ। ਇਹ ਕਿਉਂ ਹੈ? ਇਸ ਲਈ ਕਿ ਅਵਿਦਿਆ ਦਾ ਅਸਰ ਅਸਾਡੇ ਰੋਮ-ਰੋਮ ਵਿਚ ਸਮਾਇਆ ਹੋਇਆ ਹੈ, ਅਸੀਂ ਗੁਰੂ ਮਹਾਰਾਜ ਦਾ ਬਚਨ ਮੰਨਣ ਨੂੰ ਤਿਆਰ ਨਹੀਂ ਹਾਂ। ਜਿਨ੍ਹਾਂ ਬੰਧਨਾਂ ਦਾ ਜਿਕਰ ਉਪਰ ਕੀਤਾ ਹੈ ਉਹ ਸਾਰੇ ਦੇ ਸਾਰੇ ਗੁਰੂ ਦਾ ਸ਼ਬਦ ਪ੍ਰਾਪਤ ਹੋਇਆਂ ਟੁੱਟ ਜਾਇਆ ਕਰਦੇ ਹਨ। ਪੂਰੇ ਗੁਰੂ ਤੋਂ ਮੰਡੀ ਦੀ ਪ੍ਰਾਪਤੀ ਕਰਕੇ ਉਪਰ ਦੱਸੀਆਂ ਹੋਈਆਂ ਅੰਤਰੀਵੀ ਰੱਹਿਤਾਂ ਦੇ ਧਾਰਨੀ ਹੋ ਕੇ ਜਦੋਂ ਅਸੀਂ ਸਾਧਨ ਕਰਦੇ ਹਾਂ ਤਾਂ ਅਸਾਡੀ ਸੁਰਤ ਹਨ੍ਹੇਰੇ ਵਿਚੋਂ ਨਿਕਲ ਕੇ ਪ੍ਰਕਾਸ਼ ਵਿਚ ਆਉਣਾ ਆਰੰਭ ਹੋ ਜਾਂਦੀ ਹੈ ਪਰ ਜੇ ਅਸੀਂ ਅੰਤਰੀਵੀ ਰੱਹਿਤਾਂ ਨਹੀਂ ਰਖਦੇ ਹਾਂ ਤਾਂ ਐਉਂ ਸਮਝੋ ਕਿ ਅਸਾਡੇ ਅੰਤਸ਼ਕਰਣ ਵਿਚ ਵਿਕਾਰ ਪ੍ਰਵੇਸ਼ ਕਰਨਾ ਸ਼ੁਰੂ ਕਰ ਦਿੰਦੇ ਹਨ। ਜਿਵੇਂ ਕਿ ਸਮੁੰਦਰ ਵਿਚ ਜਹਾਜ਼ ਹੋਵੇ, ਉਸ ਵਿਚ ਛੋਟੇ-ਛੋਟੇ ਸੁਰਾਖ ਹੋਣ, ਉਨ੍ਹਾਂ ਰਾਹੀਂ ਪਾਣੀ ਹੌਲੀ-ਹੌਲੀ ਉਸ ਵਿਚ ਭਰਦਾ ਜਾਵੇ। ਇਹ ਲਗਾਤਾਰ ਕਿਆ ਜਹਾਜ਼ ਨੂੰ ਸਮੁੰਦਰ ਵਿਚ ਢੱਬੇ ਦਿੰਦੀ ਹੈ। ਇਸੇ ਤਰ੍ਹਾਂ ਜੇ ਵਿਕਾਰਾਂ ਉਪਰ ਕਾਬੂ ਨਾ ਪਾਈਏ ਅਤੇ ਸਦਗੁਣਾਂ ਦੇ ਨਾਲ ਜੇ ਅਸੀਂ ਮੋਰੀਆਂ ਨੂੰ ਬੰਦ ਨਾ ਕਰੀਏ ਤਾਂ ਅਸੀਂ ਰੂਹਾਨੀ ਆਤਮ ਮਾਰਗ ਉਪਰ ਤਰੱਕੀ ਨਹੀਂ ਕਰ ਸਕਦੇ। ਅਸਾਡੀਆਂ

ਮਾਨਸਕ ਕਮਜ਼ੋਰੀਆਂ ਕਰਕੇ ਵਿਕਾਰ ਅਸਾਡੇ ਅੰਤਸ਼ਕਰਣ ਵਿਚ ਪ੍ਰਵੇਸ਼ ਕਰਦੇ ਹੀ ਰਹਿੰਦੇ ਹਨ। ਗੁਰੂ ਦੀ ਸੰਗਤ ਵਿਚ ਆ ਕੇ ਇਨ੍ਹਾਂ ਉਪਰ ਪੂਰੀ ਤਰ੍ਹਾਂ ਨਾਲ ਕਾਬੂ ਪਾਉਣਾ ਹੈ, ਸਾਵਧਾਨ ਹੋ ਕੇ ਪਹਿਰਾ ਦੇਣਾ ਹੈ, ਇਨ੍ਹਾਂ ਰਹਿਤਾਂ ਨੂੰ ਫਿਲਾਸਫੀ ਦੀ ਬੋਲੀ ਵਿਚ ਸਮ ਤੇ ਦਮ ਵੀ ਆਖਿਆ ਜਾਂਦਾ ਹੈ। ਜਦੋਂ ਅਸੀਂ ਸਾਵਧਾਨ ਹੋ ਕੇ ਚਲਦੇ ਹਾਂ ਤਾਂ ਅਸੀਂ ਪੈਰ-ਪੈਰ ਆਪਣੇ ਕੇਂਦਰ ਵਲ ਨੂੰ ਵਧਦੇ ਤੁਰੇ ਜਾਂਦੇ ਹਾਂ। ਬਜਰ ਕਪਾਟ ਖੁਲ੍ਹ ਜਾਂਦੇ ਹਨ, ਸਤਿਗੁਰੂ ਦਾ ਸ਼ਬਦ ਪ੍ਰਕਾਸ਼ ਕਰ ਦਿੰਦਾ ਹੈ ਅਤੇ ਇਸ ਮਹਾਨ ਉਪਮਾ ਰਹਿਤ ਰਸਤੇ ਤੇ ਚਲ ਕੇ ਪ੍ਰਭੂ ਨੂੰ ਅੰਦਰੋਂ ਹੀ ਲੱਭ ਲੈਂਦੇ ਹਾਂ। ਬਿਨਾਂ ਸ਼ਬਦ ਤੋਂ ਇਹ ਤਨ ਕੁਝ ਵੀ ਮਹੱਤਤਾ ਨਹੀਂ ਰਖਦਾ ਹੈ ਜਿਵੇਂ ਕਿ ਫੁਰਮਾਨ ਹੈ

**ਕਾਇਆ ਕੰਚਨ ਕੌਣ ਅਪਾਰਾ ॥
ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥
ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖ
ਪਾਇਦਾ ॥
ਕਾਇਆ ਹਰਿਮੰਦਰੁ ਹਰਿ ਆਪਿ ਸਵਾਰੇ ॥
ਤਿਸੁ ਵਿਚਿ ਹਰਿ ਜੀਊ ਵਸੈ ਮੁਰਾਰੇ ॥
ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ
ਮਿਲਾਇਦਾ ॥**

ਪੰਨਾ - 1059

ਇਹ ਤਨ ਇਕ ਮਹਾਨ ਹਟੜੀ ਹੈ ਜਿਸ ਵਿਚ ਹਰੀ ਦਾ ਅਮੁੱਲ ਨਾਮ ਵਸਦਾ ਹੈ ਜਿਸ ਦੇ ਬਾਰੇ ਫੁਰਮਾਨ ਹੈ -

**ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥
ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥**

ਪੰਨਾ - 81

ਸੋ ਇਸ ਵਿਚ ਨਉਨਿਧ ਅੰਮ੍ਰਿਤ ਨਾਮ ਦਾ ਭੰਡਾਰਾ ਹੈ। ਮਨ ਵਣਜਾਰਾ ਬਣ ਕੇ ਲਾਹਾ ਖਟਦਾ ਹੈ, ਸੰਗਤ ਵਣਜ ਕਰਨ ਦਾ ਬਜ਼ਾਰ ਹੈ। ਖਰੀਦਦਾਰ ਸੰਗਤ ਵਿਚ ਰਲ ਕੇ ਨਾਮ ਦਾ ਵਪਾਰ ਕਰਦਾ ਹੈ। ਜਿਵੇਂ ਕਿ-

**ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥
ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ
ਵੀਚਾਰੁ ॥
ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥**

ਪਰ ਇਹ ਚੀਜ਼ਾਂ ਬਿਨਾਂ ਸਮਰੱਥ ਮਹਾਂਪੁਰਸ਼ ਦੀ ਸੰਗਤ ਕੀਤਿਆਂ ਪ੍ਰਾਪਤ ਹੋਣੀਆਂ ਬਹੁਤ ਅੱਖੀਆਂ ਹਨ, ਗੁਰਮੁਖ ਦੀ ਮਦਦ ਦੀ ਅਤਿਅੰਤ ਲੱਡ ਹੈ ਫੁਰਮਾਨ ਹੈ -

**ਇਸੁ ਕਾਇਆ ਅੰਦਰਿ ਵਸ੍ਤੂ ਅਸੰਖਾ॥
 ਗੁਰਮੁਖਿ ਸਾਚੁ ਮਿਲੈ ਤਾ ਵੇਖਾ॥
 ਨਉ ਦਰਵਾਜ਼ੇ ਦਸਵੈ ਮੁਕਤਾ ਅਨਹਦ ਸਬਦੁ
 ਵਜਾਵਣਿਆ॥**

ਪੰਨਾ - 110

ਅਸੀਂ ਗੁਰੂ ਵਾਲੇ ਕਹਾਉਂਦੇ ਹਾਂ ਅਤੇ ਆਪਣੇ ਆਪ ਨੂੰ ਵਡਭਾਗੇ ਜਾਣਦੇ ਹਾਂ, ਅਸਾਡੇ ਵਿਚੋਂ ਬਹੁਤੇ ਕੁਝ ਵੀ ਨਹੀਂ ਕਰ ਰਹੇ। ਬਹੁਤਿਆਂ ਨੂੰ ਤਾਂ ਗੁਰ ਮਿਲਿਆ ਹੀ ਨਹੀਂ, ਅਸਾਨੂੰ ਮਿਲ ਗਿਆ ਹੈ। ਅਸਾਡਾ ਉਹ ਹਾਲ ਹੈ ਜਿੱਵੇਂ ਕੋਈ ਪਿਆਸਾ ਪਾਣੀ ਦੀ ਤਲਾਸ਼ ਕਰਦਾ-ਕਰਦਾ ਬੜੀ ਮੁਸ਼ਕਲ ਨਾਲ ਪਾਣੀ ਦੇ ਕਿਨਾਰੇ ਆ ਕੇ ਬੈਠ ਗਿਆ। ਕਿਨਾਰੇ ਤੇ ਤਾਂ ਬੈਠਾ ਰਿਹਾ ਪਰ ਉੱਜਲ ਭਰ ਕੇ ਪਾਣੀ ਨਹੀਂ ਪੀ ਰਿਹਾ ਅਤੇ ਉਥੇ ਹੀ ਪਿਆਸੇ ਨੇ ਆਪਣੇ ਪਾਣ ਤਿਆਗ ਦਿਤੇ। ਇਸ ਤਰ੍ਹਾਂ ਅਸੀਂ ਸਮਰੱਥ ਗੁਰੂ ਤਾਂ ਲੱਭ ਲਿਆ, ਅਸਾਡੇ ਗੁਰਸਿੱਖੀ ਮੰਡਲ ਵਿਚ ਅਸੀਂ ਗੁਰੂ ਗੰਥ ਸਾਹਿਬ ਜੀ ਨੂੰ ਪੂਰਾ ਸਤਿਗੁਰੂ ਮੰਨਦੇ ਹਾਂ। ਪੂਰਾ ਸਤਿਗੁਰੂ ਅਸਾਨੂੰ ਪੂਰਨ ਮਹਾਂਪੁਰਸ਼ ਪਾਸ ਜਾਣ ਦਾ ਹੁਕਮ ਦਿੰਦਾ ਹੈ। ਅਸੀਂ ਉਹ ਹੁਕਮ ਬਹੁਤ ਹੀ ਵਜਦ ਵਿਚ ਆ ਕੇ ਗਾਉਂਦੇ ਹਾਂ। ਅਸਾਡੇ ਕਥਾਕਾਰ ਬਹੁਤ ਹੀ ਨਵੀਆਂ ਤੋਂ ਨਵੀਆਂ ਉਦਾਹਰਣਾਂ ਦੇ ਕੇ ਉਸ ਦੀ ਵਿਆਖਿਆ ਕਰਦੇ ਹਨ ਪਰ ਕੀ ਮਜ਼ਾਲ ਕਿ ਅਸੀਂ ਇਕ ਕਦਮ ਵੀ ਅੱਗੇ ਵਧੀਏ। ਅਸਾਡਾ ਮਨ ਕੱਚਿਆਂ ਬੰਦਿਆਂ ਦੀਆਂ ਕੱਚੀਆਂ ਗੱਲਾਂ ਸੁਣ ਕੇ ਤਰਕਾਂ ਨਾਲ ਭਰਿਆ ਪਿਆ ਹੈ। ਅਸੀਂ ਇਹ ਗੱਲ ਮੰਨਣ ਲਈ ਤਿਆਰ ਹੀ ਨਹੀਂ ਹਾਂ ਕਿ ਗੁਰਮੁਖਾਂ ਦੀ ਸੰਗਤ ਵੀ ਜ਼ਰੂਰੀ ਹੈ। ਗੁਰੂ ਮਹਾਰਾਜ ਬਾਰ-ਬਾਰ ਕਹਿੰਦੇ ਹਨ ਕਿ ਤੁਸੀਂ ਗੁਰਮੁਖ ਪਿਆਰਿਆਂ ਦੇ ਪਾਸ ਜਾਓ, ਜਿਨ੍ਹਾਂ ਨੂੰ ਮਿਲਿਆ ਹੈ ਉਨ੍ਹਾਂ ਦੀ ਸੰਗਤ ਕਰੋ, ਪਰ ਅਸਾਨੂੰ ਰੌਲੇ-ਗੌਲੇ ਵਿਚ ਕੁਝ ਵੀ ਨਹੀਂ ਸੁਝਦਾ। ਫੇਰ ਇਹ ਅਸਾਡੇ ਦੁਰਭਾਗ ਹੀ ਹੋਏ। ਗੁਰੂ ਵੀ ਮਿਲ ਗਿਆ ਪਰ ਉਸ ਦਾ ਹੁਕਮ ਨਹੀਂ ਮੰਨਿਆ। ਬਸ ਇਸ ਗੱਲ ਵਿਚ ਹੀ ਫਸੇ ਰਹਿੰਦੇ ਹਾਂ ਕਿ ਅਸਾਨੂੰ ਗੁਰੂ ਮਿਲ ਗਿਆ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਓ! ਜੇ ਗੁਰੂ ਦਾ ਹੁਕਮ ਨਹੀਂ ਮੰਨਦੇ ਤਾਂ ਗੁਰੂ ਕੀ ਕਰੋ। ਅਸੀਂ ਉਸ ਬਾਂਸ ਵਾਂਗ ਹਾਂ ਜਿਸ ਦੇ ਇਕ ਪਾਸੇ ਛੂਕ ਮਾਰੋ, ਦੂਜੇ ਪਾਸੇ ਹਵਾ ਨਿਕਲ ਜਾਂਦੀ ਹੈ। ਇਹ ਛੂਕ ਜੇ ਧਰਤੀ ਤੇ ਮਾਰੀਏ ਤਾਂ ਧੂੜ ਉਡਾ ਦਿੰਦੀ ਹੈ, ਬੁਝੀ ਅੱਗ ਤੇ ਮਾਰਦੇ ਹਾਂ ਤਾਂ ਅੱਗ ਪ੍ਰਜ਼ਲਤ ਹੋ ਜਾਂਦੀ ਹੈ, ਜੇ ਪਾਣੀ ਵਿਚ ਮਾਰੀਏ ਤਾਂ ਪਾਣੀ ਨੂੰ ਕਾਰਬਨ ਨਾਲ ਭਰ ਦਿੰਦੇ ਹਾਂ, ਇਸ ਦੇ ਵਿਪਰੀਤ ਉਸੇ ਬਾਂਸ ਦੀ ਬਣੀ ਬੰਸਰੀ ਜਿਸ ਦਾ ਪੇਂਦਾ ਬੰਦ ਹੈ ਤਾਂ ਉਸ ਦੇ ਸੁਰਾਖਾਂ ਵਿਚੋਂ ਬਹੁਤ ਹੀ ਮਨ ਨੂੰ ਮੋਹਣ ਵਾਲੀ ਮਨਸੋਹਕ ਧੂਨ ਪੈਦਾ ਹੁੰਦੀ ਹੈ। ਜਦੋਂ ਕਿਸੇ ਮਰਿਆਦਾ ਵਿਚ ਆ ਕੇ ਵਜਾਈ ਜਾਵੇ ਤਾਂ ਮਸਤ ਕਰਨ ਵਾਲੀਆਂ ਤਾਨਾਂ ਅਸੀਂ ਸੁਣਦੇ ਹਾਂ। ਬਾਂਸ ਓਹੀ ਹੈ ਪਰ ਉਸਦੀ ਵਰਤੋਂ ਵੱਖਰੀ-ਵੱਖਰੀ ਹੈ। ਪਿਆਰਿਓ! ਸਮਝੋ, ਪੂਰਾ ਸਤਿਗੁਰੂ ਕੀ ਕਰੋ, ਜੇ ਤੁਹਾਡੇ ਵਿਚ ਹੀ ਸ਼ਰਧਾ ਨਹੀਂ ਅਤੇ ਬਚਨ ਦੀ ਕਮਾਈ ਕਰਨ ਦੀ ਤੀਬਰਤਾ ਨਹੀਂ। ਤੁਹਾਨੂੰ ਹਰ ਸਮੇਂ ਸ਼ੱਕ ਪਿਆ ਰਹਿੰਦਾ ਹੈ ਕਿ ਸੰਤ ਸੰਸਾਰ ਵਿਚ ਕੋਈ ਨਹੀਂ

ਹੈ, ਗੁਰੂ ਘਰ ਵਿਚ ਕੋਈ ਸੰਤ ਨਹੀਂ ਹੈ। ਥੋੜ੍ਹੀ ਦੇਰ ਵਾਸਤੇ ਮੈਂ ਵੀ ਜੇ ਨਾਲ ਸਹਿਮਤ ਹੋ ਜਾਂਦਾ ਹਾਂ ਕਿ ਭੇਖ ਧਾਰਨ ਨਾਲ ਸੰਤ ਨਹੀਂ ਬਣਿਆ ਜਾਂਦਾ, ਸੰਤ ਕਹਾਉਣ ਨਾਲ ਸੰਤ ਨਹੀਂ ਬਣਿਆ ਜਾਂਦਾ, ਸੰਤ ਤਾਂ ਇਕ ਰਹਿਤ ਹੈ ਜਿਸ ਦੇ ਬਾਰੇ ਗੁਰਬਾਣੀ ਵਿਚ ਵਿਸਥਾਰ ਨਾਲ ਖੇਲ੍ਹ ਕੇ ਦਸਿਆ ਹੈ ਜਿਸ ਦੇ ਬਾਰੇ ਸੰਗਤ ਵਿਚ ਵੀ ਆਮ ਤੌਰ ਤੇ ਜ਼ਿਕਰ ਹੁੰਦਾ ਹੀ ਰਹਿੰਦਾ ਹੈ। ਜਿਸ ਸੰਪਰਦਾ ਵਿਚ ਜੀਵ ਤਰੱਕੀ ਕਰਕੇ ਪਹੁੰਚ ਹੀ ਨਹੀਂ ਸਕਿਆ ਉਸ ਸੰਪਰਦਾ ਦਾ ਉਪਦੇਸ਼ ਅਧੂਰਾ ਹੈ, ਉਹ ਸੰਪਰਦਾ ਇਕ ਬੜਾ ਭਾਰੀ ਖਤਰਾ ਹੁੰਦੀ ਹੈ। ਠੀਕ ਹੈ, ਪਾਖੰਡ ਬਹੁਤ ਵਧ ਗਿਆ, ਪੈਸਾ ਕਮਾਉਣ ਲਈ ਮਾਇਆ ਦੇ ਪਿਆਰੇ ਅਨੇਕ ਕਿਸਮ ਦੇ ਬਾਣੇ ਪਾ ਕੇ ਜਗਿਆਸੂ ਨੂੰ ਧੋਖਾ ਦੇਣ ਵਾਲੀ ਗੱਲ ਕਰ ਰਹੇ ਹਨ। ਆਪਣੇ ਆਪ ਨੂੰ ਵੀ ਸੰਤ ਕਹਾਉਣ ਲਗ ਜਾਂਦੇ ਹਨ -

**ਭੇਖ ਦਿਖਾਇਓ ਜਗਤ ਕਉ ਲੋਗਨ ਕਉ ਬਸ ਕੀਨ॥
ਅੰਤ ਕਾਲ ਕਾਤੀ ਕਟਿਓ ਬਾਸ ਨਰਕ ਮਹਿ ਲੀਨ॥**
(ਦਸਮ ਗ੍ਰੰਥ)

ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਗੁਰੂ ਘਰ ਵਿਚ ਗੁਰਮੁਖਾਂ ਦੀ ਅਣਹੋਂਦ ਹੈ। ਗੁਰਮੁਖ ਪਿਆਰੇ ਜਣਾਇਆ ਨਹੀਂ ਕਰਦੇ, ਆਪਣੀਆਂ ਮਹਾਨ ਪ੍ਰਾਪਤੀਆਂ ਨੂੰ ਛੁਪਾ ਕੇ ਰਖਦੇ ਹਨ, ਲੈਕਚਰ ਨਹੀਂ ਦਿਵਾਉਂਦੇ, ਅਖਬਾਰਾਂ ਵਿਚ ਨਹੀਂ ਕਢਾਉਂਦੇ, ਕਦੇ ਨਹੀਂ ਆਖਦੇ ਕਿ ਅਸਾਡੇ ਪਿਛੇ ਲੱਗੇ। ਉਨ੍ਹਾਂ ਦੀ ਅਵਸਥਾ ਤਾਂ ਇਹ ਹੋਇਆ ਕਰਦੀ ਹੈ -

**ਹੋਨਿ ਨਜੀਕਿ ਖੁਦਾਇ ਦੇ ਭੇਤੁ ਨ ਕਿਸੈ ਦੇਨਿ॥
ਪੰਨਾ - 1384**

ਪ੍ਰਵਾਨ ਹੋਈ ਰੂਹ ਦੀ ਸੰਗਤ ਇਸ ਕਰਕੇ ਜ਼ਰੂਰੀ ਹੈ ਕਿ ਜਦੋਂ ਅਗਿਆਨੀਆਂ ਦੇ ਅੰਧਕਾਰਮਈ ਬਚਨ ਸਰਵਣ ਕਰਾਂਗੇ ਤਾਂ ਅਸੀਂ ਆਪਣਾ ਮਾਰਗ ਗੁਆ ਬੈਠਾਂਗੇ। ਇਹ ਬਚਨ ਮੈਂ ਸਾਰੀਆਂ ਸੰਪਰਦਾਵਾਂ ਦੇ ਪ੍ਰੇਮੀਆਂ ਨੂੰ ਕਹਿੰਦਾ ਹਾਂ ਕਿ ਪਿਆਰਿਓ! ਪੂਰਨ ਮਹਾਂਪੁਰਸ਼ ਦੀ ਸੰਗਤ ਬਿਨਾਂ ਰਸਤਾ ਨਹੀਂ ਮਿਲਿਆ ਕਰਦਾ ਉਨ੍ਹਾਂ ਦੇ ਦਰਸ਼ਨਾਂ ਵਿਚ ਐਨੀ ਖਿੱਚ ਹੁੰਦੀ ਹੈ ਕਿ-

**ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਭਿਠਿਆ॥
ਪੰਨਾ - 520**

ਉਨ੍ਹਾਂ ਦੀ ਸੰਗਤ ਵਿਚ ਆਤਮਾ ਦਾ ਵਪਾਰ ਹੁੰਦਾ ਹੈ ਜੋ ਸਾਰੇ ਦੁਖਾਂ ਦਾ ਖਾਤਮਾ ਕਰਕੇ ਪ੍ਰਮ ਸੁੱਖ ਵਿਚ ਪ੍ਰਵੇਸ਼ ਕਰਾ ਦਿੰਦਾ ਹੈ -

**ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੈ॥
ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੈ॥
ਜਿਸ ਨੋਂ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੈ॥
ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੈ॥
ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੈ॥**
ਪੰਨਾ-320

ਸੋ ਬਾਣੀ ਵਿਚ ਫੁਰਮਾਨ ਆਉਂਦਾ ਹੈ -

**ਧਾਰਨਾ - ਕਬੀਰ ਸਾਚਾ ਸਤਿਗੁਰੂ ਕਿਆ ਕਰੈ
ਜਉ ਸਿਖਾ ਮਹਿ ਚੂਕ ॥
ਅਧੇ ਏਕ ਨ ਲਾਗਈ ਜਿਊ ਬਾਂਸੁ
ਬਜਾਈਐ ਛੂਕ ॥**

ਜਦੋਂ ਬਚਨ ਮੰਨਣਾ ਹੀ ਨਾ ਹੋਇਆ, ਆਪਣੀ ਬੁੱਧੀ ਨੂੰ ਗੁਰੂ ਮਹਾਰਾਜ ਜੀ ਦੇ ਅਨੁਭਵ ਤੋਂ ਉਚਾ ਸਮਝਣਾ ਹੈ ਤਾਂ ਕਿਸ ਤਰ੍ਹਾਂ ਨਾਲ ਪ੍ਰਾਪਤੀ ਹੋ ਸਕਦੀ ਹੈ? ਗੁਰੂ ਤਾਂ ਇਹ ਕਹਿੰਦਾ ਹੈ ਕਿ ਜੇ ਤੂੰ 'ਆਤਮ ਮਾਰਗ' ਉਪਰ ਚਲਣਾ ਹੈ ਤਾਂ ਪਿਆਰਿਆ! ਤਨ ਵੀ, ਮਨ ਵੀ, ਧਨ ਵੀ ਮੈਨੂੰ ਦੇ ਦੇ। ਆਪ ਬਿਲਕੁਲ ਖਾਲੀ ਹੋ ਜਾ, ਤੂੰ ਆਪਣੇ ਕੌਲ ਨਾ ਤਨ ਰੱਖ, ਨਾ ਮਨ ਰੱਖ, ਨਾ ਧਨ ਰੱਖ, ਨਾ ਬੁੱਧੀ, ਨਾ ਚਿੱਤ, ਨਾ 'ਮੈਂ' ਭਾਵ ਰੱਖ, ਤੂੰ ਪੂਰਨ ਰੂਪ ਵਿਚ ਮਰਨਾ ਕਬੂਲ ਲੈ ਅਤੇ ਫੇਰ ਤੂੰ ਇਸ ਮਾਰਗ ਤੇ ਚਲਣ ਦਾ ਅਧਿਕਾਰੀ ਹੋ ਜਾਵੇਂਗਾ -

**ਪਹਿਲਾ ਮਰਣੁ ਕਬੂਲਿ ਜੀਵਣ ਕੀ ਡਾਡਿ ਆਸ ॥
ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥**

ਪੰਨਾ-1102

ਸੋ ਮੈਂ ਬੇਨਤੀ ਕਰਦਾ ਹਾਂ ਕਿ ਸਾਧਸੰਗਤ ਜੀ! ਗੁਰੂ ਮਹਾਰਾਜ ਗੁਰੂ ਤਾਂ ਪੂਰੇ ਹਨ ਪਰ ਅਸਾਡੀ ਬਿਰਤੀ ਬੰਸਰੀ ਵਰਗੀ ਨਹੀਂ ਹੈ। ਸਾਡੇ ਉਤੇ ਕੋਈ ਵੀ ਬਚਨ ਅਸਰ ਨਹੀਂ ਕਰਦਾ ਪਰ ਅਸੀਂ ਬੜਾ ਅਭਿਮਾਨ ਕਰਦੇ ਹਾਂ ਕਿ ਮੈਂ 'ਜਪੁਜੀ ਸਾਹਿਬ' ਦੇ 15 ਪਾਠ ਰੋਜ਼ ਕਰਦਾ ਹਾਂ, ਗੁਰੂ ਗ੍ਰੰਥ ਸਾਹਿਬ ਜੀ ਦੇ 30-30, 40-40 ਪਤਰੇ ਇਕ ਘੰਟੇ ਵਿਚ ਕਰ ਲੈਂਦਾ ਹਾਂ, ਮੈਂ ਕਥਾ ਕਰਦਾ ਹਾਂ, ਮੇਰੀ ਕਥਾ ਸਰੋਤਿਆਂ ਨੂੰ ਪ੍ਰਭਾਵਿਤ ਕਰ ਲੈਂਦੀ ਹੈ ਪਰ ਕੀ ਮਜ਼ਾਲ ਸਤਿਗੁਰੂ ਦਾ ਕੋਈ ਬਚਨ ਮੇਰੇ ਉਤੇ ਅਸਰ ਕਰੇ। ਬੇਅੰਤ ਸਾਖੀਆਂ ਆਉਂਦੀਆਂ ਹਨ।

ਗੁਰੂ ਛੇਵੇਂ ਪਾਤਸ਼ਾਹ ਦੇ ਦਰਬਾਰ ਦੇ ਅੰਦਰ ਸੰਗਤਾਂ ਸ਼ਸ਼ੋਭਤ ਹਨ। ਮਹਾਰਾਜ ਜੀ ਬਚਨ ਕਰ ਰਹੇ ਹਨ ਅਤੇ ਸੰਗਤਾਂ ਬਚਨ ਸੁਣ-ਸੁਣ ਕੇ ਬਹੁਤ ਹੀ ਪ੍ਰਭਾਵਿਤ ਹੋ ਰਹੀਆਂ ਹਨ। ਇਨ੍ਹਾਂ ਸੰਗਤਾਂ ਵਿਚ ਇਕ ਸੁਖਰਾਸ਼ਾਹ ਨਾ ਦਾ ਸਿੱਖ ਸੀ ਉਹ ਹਾਸ ਰਸ ਅਤੇ ਵਿਅੰਗ ਭਾਵ ਨੂੰ ਵਰਤ ਕੇ ਉਚੇ ਤੋਂ ਉਚੇ ਉਪਦੇਸ਼ ਦਿਆ ਕਰਦਾ ਸੀ। ਗੁਰੂ ਜੀ ਦੇ ਬਚਨਾਂ ਨੂੰ ਸੁਣ ਕੇ ਉਹ ਗੁਰੂ ਮਹਾਰਾਜ ਜੀ ਵਲ ਪਿੱਠ ਕਰਕੇ ਬੈਠ ਗਿਆ, ਕੋਈ ਸਿੱਖਾਂ ਨੇ ਉਸ ਨੂੰ ਦੇਖਿਆ ਅਤੇ ਕਿਹਾ ਕਿ ਸੁਖਰੇ! ਤੂੰ ਐਡੀ ਅਵੱਗਿਆ ਕਰ ਰਿਹਾ ਹੈਂ ਕਿ ਗੁਰੂ ਮਹਾਰਾਜ ਵਲ ਪਿੱਠ ਕੀਤੀ ਹੋਈ ਹੈ ਪਰ ਉਹ ਕਿਸੇ ਦੀ ਗੱਲ ਨਾ ਮੰਨਿਆ ਅਤੇ ਪਿੱਠ ਕਰਕੇ ਬੈਠਾ ਰਿਹਾ। ਜਦੋਂ ਕੋਈ ਉਸ ਨੂੰ ਕੋਈ ਗੱਲ ਕਹਿੰਦਾ, ਉਹ ਇਕੋ ਹੀ ਗੱਲ ਕਰਦਾ ਸੀ ਕਿ ਮੇਰੇ ਤੋਂ ਜੁੱਤੀਆਂ ਨਹੀਂ ਖਾ ਹੁੰਦੀਆਂ। ਜਦੋਂ ਗੁਰੂ ਮਹਾਰਾਜ ਜੀ ਬਚਨ ਕਰਦੇ ਸਨ ਤਾਂ ਹੌਲੀ-ਹੌਲੀ ਉਸਦੀ ਚੀਕ ਨਿਕਲ ਜਾਂਦੀ ਸੀ ਅਤੇ ਹਾਏ-ਹਾਏ ਕਰਨ ਲੱਗ ਜਾਂਦਾ ਸੀ। ਗੁਰੂ ਮਹਾਰਾਜ ਜੀ ਨੇ ਜਦੋਂ ਆਪਣੇ ਬਚਨ ਸਮਾਪਤ

ਕੀਤੇ ਤਾਂ ਇਕ ਸਿੱਖ ਨੇ ਕਿਹਾ ਕਿ ਪਾਤਸ਼ਾਹ! ਆਹ ਸੁਥਰਾ ਹਮੇਸ਼ਾ ਹੀ ਉਲਟੇ ਕੰਮ ਕਰਦਾ ਹੈ। ਅੱਜ ਅਸੀਂ ਇਸ ਨੂੰ ਕਹਿ-ਕਹਿ ਕੇ ਥੱਕ ਗਏ ਕਿ ਤੂੰ ਗੁਰੂ ਮਹਾਰਾਜ ਜੀ ਵਲ ਪਿੱਠ ਨਾ ਕਰ ਪਰ ਇਸ ਨੇ ਸਾਡੀ ਕੋਈ ਗੱਲ ਨਹੀਂ ਸੁਣੀ ਅਤੇ ਸੱਚੇ ਪਾਤਸ਼ਾਹ! ਅਹੁ-ਅਹੁ (ਹਾਏ-ਹਾਏ) ਕਰੀ ਜਾਂਦਾ ਸੀ। ਮਹਾਰਾਜ ਜੀ ਨੇ ਆਪਣੇ ਕੌਲ ਬੁਲਾ ਲਿਆ ਅਤੇ ਕਿਹਾ ਕਿ ਸੁਥਰੇ ਸ਼ਾਹ! ਕੀ ਗੱਲ ਹੈ ਪਿਆਰਿਆ? ਸੁਥਰੇ ਸ਼ਾਹ ਇਹ ਸੁਣ ਕੇ ਰੋ ਪਿਆ ਅਤੇ ਕਹਿਣ ਲੱਗਾ ਕਿ ਸੱਚੇ ਪਾਤਸ਼ਾਹ! ਤੇਰੇ ਸਿੱਖ ਬਹੁਤ ਤਕੜੇ ਹਨ, ਮੈਂ ਤਾਂ ਸਾਰਿਆਂ ਨਾਲੋਂ ਮਾੜਾ ਹਾਂ, ਤੇਰੀਆਂ ਉਪਦੇਸ਼ ਰੂਪ ਜੁੱਤੀਆਂ ਜਦੋਂ ਪੈਂਦੀਆਂ ਸਨ, ਜਦੋਂ ਤਮਾਚੇ ਪੈਂਦੇ ਸਨ ਤਾਂ ਮੇਰੇ ਤੋਂ ਤਾਂ ਦੋ ਚਾਰ ਹੀ ਸਹਾਰ ਹੋਏ, ਵੱਧ ਸਹਾਰ ਨਹੀਂ ਹੋਏ। ਮੈਂ ਤਾਂ ਪਿੱਠ ਕਰ ਲਈ ਪਰ ਪਿੱਠ ਉਤੇ ਵੀ ਜੁੱਤੀਆਂ ਪਈਆਂ ਅਤੇ ਮੈਂ ਹਾਏ-ਹਾਏ ਕਰਦਾ ਰਿਹਾ। ਸੱਚੇ ਪਾਤਸ਼ਾਹ! ਧੰਨ ਨੇ ਤੇਰੇ ਸਿੱਖ ਜਿਹੜੇ ਐਨੇ ਥੱਪੜ ਖਾ ਕੇ ਸਨਮੁਖ ਬੈਠੇ ਰਹੇ। ਸੋ ਪਿਆਰਿਓ! ਗੁਰੂ ਮਹਾਰਾਜ ਕਿੰਨੀਆਂ ਥਪੇੜਾਂ ਸਾਨੂੰ ਮਾਰ ਰਹੇ ਹਨ ਅਸੀਂ ਝੁੰਮਦੇ ਹਾਂ ਪਰ ਕੋਈ ਵੀ ਬਚਨ ਮੰਨਣ ਨੂੰ ਤਿਆਰ ਨਹੀਂ ਹਾਂ, ਉਥੇ ਦੇ ਉਥੇ ਹੀ ਰਹਿੰਦੇ ਹਾਂ, ਬਦਲਣ ਦਾ ਕੋਈ ਜਤਨ ਨਹੀਂ ਕਰਦੇ। ਗੁਰੂ ਮਹਾਰਾਜ ਜੀ ਕਹਿੰਦੇ ਹਨ, ਅਜਿਹੇ ਬੰਦਿਆਂ ਨਾਲ ਵਾਹ ਪਾ ਕੇ ਪੂਰਾ ਸਤਿਗੁਰੂ ਕੀ ਕਰੋ, ਸਤਿਗੁਰੂ ਨੇ ਤਾਂ ਐਸ ਸਗੋਰ ਵਿਚ ਪ੍ਰਭੂ ਦੇ ਦਰਸ਼ਨ ਕਰਾ ਦੇਣੇ ਹਨ ਕਿਉਂਕਿ ਪੂਰੈ ਸਤਿਗੁਰੂ ਦੀ ਨਿਸ਼ਾਨੀ ਇਹੀ ਹੁੰਦੀ ਹੈ -

ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖ ਸੁਜਾਣੁ ॥

ਪੰਨਾ - 1291

ਗੁਰੂ ਉਹ ਨਹੀਂ ਹੋਇਆ ਕਰਦਾ ਜਿਹੜਾ ਐਵੇਂ ਕਹਿ ਦੇਵੇ -

**ਕੰਨਾ ਵਾਟੀ ਕੁਰਰ, ਤੂੰ ਮੇਰਾ ਚੇਲਾ ਤੇ ਮੈਂ ਤੇਰਾ
ਗੁਰਰ।**

ਗੁਰੂ ਕੌਲ ਨਾਮ ਦੀ ਦਾਤ ਹੁੰਦੀ ਹੈ, ਗੁਰੂ ਘਰ ਵਿਚ ਪੰਜ ਪਿਆਰੇ ਗੁਰੂ ਗੰਬਥ ਸਾਹਿਬ ਜੀ ਦੀ ਹਜ਼ੂਰੀ ਵਿਚ ਮੰਤਰ ਦਿੰਦੇ ਹਨ ਪਰ ਜਦੋਂ ਅਸੀਂ ਗੁਰੂ ਮਹਾਰਾਜ ਜੀ ਨਾਲ ਬਚਨ ਕਰਦੇ ਹਾਂ ਤਾਂ ਉਨ੍ਹਾਂ ਦਾ ਜ਼ਬਰਦਸਤ ਛੁਰਮਾਨ ਆਉਂਦਾ ਹੈ ਪਿਆਰਿਓ! ਉਨ੍ਹਾਂ ਸੋਹਾਗਣਾਂ ਦੀ ਸੰਗਤ ਕਰੋ ਜਿਹੜੀਆਂ ਮਿਲੀਆਂ ਹੋਈਆਂ ਹਨ। ਉਨ੍ਹਾਂ ਸੰਤਾਂ ਪਾਸ ਜਾ ਕੇ ਬੇਨਤੀ ਕਰੋ, ਉਨ੍ਹਾਂ ਦੀ ਮਦਦ ਮੰਗੋ ਉਹ ਅਸਾਡਾ ਉਪਦੇਸ਼ ਆਪਣੇ ਜੀਵਨ ਤੇ ਕਮਾ ਕੇ ਆਪਣੇ ਪ੍ਰਾਪਤ ਕੀਤੇ ਅਨੁਭਵ ਦੇ ਮੁਤਾਬਿਕ ਤੁਹਾਡੇ ਅੰਧੇਰੇ ਮਨ ਵਿਚ ਸ਼ਬਦ ਦਾ ਦੀਵਾ ਜਾਲ ਕੇ ਪ੍ਰੰਕਾਸ਼ ਕਰ ਦੇਣਗੇ। ਗੁਰੂ ਘਰ ਦੇ ਅੰਦਰ ਬੇਅੰਤ ਪਹੁੰਚੇ ਹੋਏ ਮਹਾਂਪੁਰਸ਼ ਹੋਏ ਹਨ ਜਿਨ੍ਹਾਂ ਨੇ ਲੱਖਾਂ ਪ੍ਰੰਮੀਆਂ ਨੂੰ ਪ੍ਰਭੂ ਨਾਲ ਜੋੜਿਆ ਹੈ ਅਤੇ ਪ੍ਰਭੂ ਨਾਲ ਮਿਲਾਇਆ ਹੈ। ਜੇ ਅਨੁਭਵ ਵਿਹੂਣੇ ਇਹ ਗੱਲ ਕਹੀ ਜਾਂਦੇ ਹਨ ਕਿ ਗੁਰਸੁਖ ਦੀ ਸੰਗਤ ਦੀ ਕੋਈ ਲੋੜ ਨਹੀਂ ਤਾਂ ਉਨ੍ਹਾਂ ਦੀ ਮਰਜ਼ੀ, ਕੀ ਕਿਹਾ ਜਾ ਸਕਦਾ ਹੈ, ਜੇ ਗੁਰੂ ਮਹਾਰਾਜ ਉਨ੍ਹਾਂ ਦੇ ਮੁਖ ਤੋਂ ਬਚਨ ਕਢਾਉਂਦੇ ਹਨ ਤਾਂ ਅਸਾਡਾ ਕੀ ਰੈਸ ਉਨ੍ਹਾਂ ਨਾਲ। ਗੁਰੂ ਮਹਾਰਾਜ ਜੀ ਇਸੇ ਸ਼ਬਦ ਵਿਚ ਛੁਰਮਾਨ ਕਰਦੇ ਹਨ -

ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥
ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥

ਪੰਨਾ - 1291

ਗੁਰੂ ਮਹਾਰਾਜ ਨਾਮ ਜਪਣ ਵਾਲਿਆਂ ਗੁਰਮੁਖ ਪਿਆਰਿਆਂ ਨੂੰ ਜੋ
ਆਪ ਵੱਡੀ ਨਾਮ ਜਪਦੇ ਹਨ ਅਤੇ ਦੂਜਿਆਂ ਨੂੰ ਜਪਾਉਂਦੇ ਹਨ, ਉਚੀ
ਪਦਵੀ ਦਿੰਦਿਆਂ ਫੁਰਮਾਉਂਦੇ ਹਨ-

ਜਨੁ ਨਾਨਕੁ ਧੁੜਿ ਮੰਗੈ ਤਿਸੁ ਗੁਰਸਿਖ ਕੀ
ਜੋ ਆਪਿ ਜਪੀ ਅਵਰਹ ਨਾਮੁ ਜਪਾਵੈ ॥

- 306

ਧਾਰਨਾ - ਘਰ ਮਹਿ ਘਰ ਦਿਖਾਏ ਦੇ,
ਸੋ ਸਤਿਗੁਰੁ ਪੁਰਖ ਸੁਜਾਨ - 2, 4.

ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ
ਸੁਜਾਣੁ ॥

ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥
ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥
ਤਾਰ ਘੌਰ ਬਾਜਿੰਦ੍ਰ ਤਹ ਸਾਚਿ ਤਖਤਿ ਸੁਲਤਾਨੁ ॥
ਸੁਖਮਨ ਕੈ ਘਰਿ ਰਾਗੁ ਸੁਨਿ ਸੁਨਿ ਮੰਡਲਿ ਲਿਵ
ਲਾਇ ॥

ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥
ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ
ਜਾਇ ॥

ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥
ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥
ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥

ਪੰਨਾ-1291

ਇਸ ਸਰੀਰ ਵਿਚ ਹੀ ਜੋ ਵਾਹਿਗੁਰੂ ਦਾ ਘਰ ਦਿਖਾ ਦੇਵੇ ਜਿਸ ਦੇ
ਬਾਰੇ ਐਸਾ ਫੁਰਮਾਨ ਆਉਂਦਾ ਹੈ -

ਕਾਇਆ ਨਗਰੁ ਨਗਰ ਗੜ ਅੰਦਰਿ ॥
ਸਾਚਾ ਵਾਸਾ ਪੁਰਿ ਗਗਨੰਦਰਿ ॥
ਅਸਥਿਰੁ ਬਾਨੁ ਸਦਾ ਨਿਰਮਾਇਲੁ ਆਪੇ ਆਪੁ
ਉਪਾਇਦਾ ॥

ਪੰਨਾ - 1033

ਅੱਗੇ ਫੁਰਮਾਨ ਕਰਦੇ ਹਨ ਕਿ ਇਸ ਦੇ ਅੰਦਰ ਐਨੀਆਂ ਕੀਮਤੀ
ਚੀਜ਼ਾਂ ਹਨ, ਐਨੇ ਸੋਹਣੇ ਬਜ਼ਾਰ ਹਨ ਜਿਥੇ ਆਤਮ ਵਸਤੂ ਦਾ ਵਪਾਰ

ਹੁੰਦਾ ਹੈ ਪਰ ਇਨ੍ਹਾਂ ਕੀਮਤੀ ਵਸਤਾਂ ਦੀ ਰਾਖੀ ਵਾਸਤੇ ਬਜਰ ਕਪਾਟ ਲੱਗੇ
ਹੋਏ ਹਨ ਜਿਸਦੀ ਚਾਬੀ ਗੁਰੂ ਕੌਲ ਹੈ। ਗੁਰੂ ਚਾਬੀ ਲਾ ਕੇ ਸ਼ਬਦ ਰਾਹੀਂ
ਦਰਵਾਜ਼ੇ ਖੋਲ੍ਹੇ ਦਿੰਦਾ ਹੈ -

ਅੰਦਰਿ ਕੌਟ ਛਜੇ ਹਟਨਾਲੇ ॥ ਆਪੇ ਲੇਵੈ ਵਸਤੂ ਸਮਾਲੇ ॥
ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ
ਖੋਲਾਇਦਾ ॥

ਪੰਨਾ - 1033

ਜਦੋਂ ਗੁਰੂ ਦੇ ਸ਼ਬਦ ਨਾਲ ਇਹ ਕਪਾਟ ਖੁਲ੍ਹੇ ਗਏ ਤਾਂ ਫੇਰ ਰਸਤਾ
ਸਹਿਜ ਨਾਲ ਹੀ ਮਿਲਣਾ ਸ਼ੁਰੂ ਹੋ ਜਾਂਦਾ ਹੈ ਜਿਸ ਦੇ ਬਾਰੇ ਫੁਰਮਾਨ ਹੈ

ਭੀਤਰਿ ਕੌਟ ਗੁਢਾ ਘਰ ਜਾਈ ॥
ਨਉ ਘਰ ਬਾਪੇ ਹੁਕਮਿ ਰਜਾਈ ॥
ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲੇਖੁ ਲਖਾਇਦਾ ॥

ਪੰਨਾ - 1033

ਸੋ ਉਸਦੀਆਂ ਨਿਸ਼ਾਨੀਆਂ ਬਾਰੇ ਗੁਰੂ ਮਹਾਰਾਜ ਜੀ ਨੇ ਦਸ ਦਿਤਾ
ਹੈ। ਪਰ ਇਹ ਮਿਲਦਾ ਤਾਂ ਹੈ ਜੇ ਗੁਰਮੁਖ ਨਾਲ ਮਿਲ ਕੇ ਇਸ ਦੀ ਖੋਜ
ਕੀਤੀ ਜਾਵੇ।

ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥
ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥

ਪੰਨਾ - 1291

ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਤਾਂ ਦਸਦੇ ਹਨ ਪਰ ਅਸੀਂ ਇਕੋ
ਅਵਾਜ਼ ਲਾਈ ਜਾਂਦੇ ਹਾਂ ਕਿ ਸੱਚੇ ਪਾਤਸ਼ਾਹ! ਇਥੇ ਕੋਈ ਗੁਰਮੁਖ ਨਹੀਂ
ਹੈ, ਕੋਈ ਸੰਤ ਨਹੀਂ ਹੈ। ਅੰਦਰਲੇ ਮੰਦਰ ਦੀ ਸੋਝੀ ਆਪਣੇ ਆਪ ਨਹੀਂ
ਪਿਆ ਕਰਦੀ। ਆਦਮੀ ਦੀਆਂ ਅਨੇਕਾਂ ਕਲਪਨਾਵਾਂ ਅਤੇ ਭਾਵਨਾਵਾਂ
ਹੋਇਆ ਕਰਦੀਆਂ ਹਨ ਜਿਸ ਕਰਕੇ ਉਸ ਨੂੰ ਸਹੀ ਸੇਧ ਨਹੀਂ ਮਿਲਦੀ।
ਆਤਮ ਮਾਰਗ ਇਕ ਗੁਪਤ ਵਿਦਿਆ ਹੈ ਜੋ ਅੱਖਾਂ ਵਿਚ ਵਰਣਨ ਨਹੀਂ
ਕੀਤੀ ਜਾ ਸਕਦੀ।

ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਲਿਖਦੇ ਹਨ ਕਿ ਜਦੋਂ ਉਨ੍ਹਾਂ
ਦੇ ਅੰਦਰੋਂ ਬਜਰ ਕਪਾਟ ਖੁਲ੍ਹੇ ਗਏ ਤਾਂ ਨਾ ਕੋਈ ਉਨ੍ਹਾਂ ਵਾਸਤੇ ਛੱਤ
ਰਹੀ ਅਤੇ ਨਾ ਹੀ ਪੁਲਾੜ ਵਿਚ ਕੋਈ ਰੁਕਾਵਟ ਰਹੀ, ਅੰਦਰ ਬਾਹਰ ਹਰ
ਬਾਂ ਉਨ੍ਹਾਂ ਨੂੰ ਇਕੋ ਜੋਤ ਨਜ਼ਰੀਂ ਆ ਰਹੀ ਸੀ ਜਿਸ ਦੇ ਦਰਸ਼ਨ ਨਾ ਸਹਿਨ
ਕਰਦੇ ਹੋਏ ਉਹ ਛੱਤ ਦੇ ਨਾਲ ਜਾ ਲੱਗੇ।

ਬੀਬੀ ਜੀ (ਬੀਬੀ ਰਣਜੀਤ ਕੌਰ ਜੀ) ਦੇ ਪਿਤਾ ਜੀ ਜਿਨ੍ਹਾਂ ਨੂੰ ਆਪ ਨੇ
ਸੰਤ ਹੀਰਾ ਸਿੰਘ ਜੀ ਦਾ ਉਦਿਪੁਰੀ ਕਰਕੇ ਲਿਖਿਆ ਹੈ। ਉਹ ਗੁਰੂ ਗ੍ਰੰਥ ਸਾਹਿਬ

ਜੀ ਦੇ ਤਾਬੇ ਬੈਠੇ ਸਨ, ਚੌਰ ਹੱਥ ਵਿਚ ਫੜਿਆ ਹੋਇਆ ਹੈ ਅਤੇ ਗੁਰਦੁਆਰਾ ਸਾਹਿਬ ਦੀ ਛੱਤ ਨਾਲ ਜਾ ਲੱਗੇ ਕਿਉਂਕਿ ਸ਼ਬਦ ਨੇ ਐਸਾ ਪ੍ਰਕਾਸ਼ ਅੰਦਰ ਕਰ ਦਿਤਾ ਕਿ ਉਸ ਸ਼ਬਦ ਦੀ ਸ਼ਕਤੀ ਨੂੰ ਉਨ੍ਹਾਂ ਦੇ ਸਰੀਰ ਨੇ ਸਹਿਨ ਨਾ ਕੀਤਾ ਤੇ ਉਛਲ ਕੇ ਛੱਤ ਨਾਲ ਜਾ ਲੱਗੇ। ਫੇਰ ਹੇਠਾਂ ਆਏ ਅਤੇ ਦੌਬਾਰਾ ਫੇਰ ਛੱਤ ਨਾਲ ਜਾ ਲੱਗੇ। ਹੌਲੀ-ਹੌਲੀ ਸੰਗਤਾਂ ਦੇ ਉਪਰੋਂ ਦੀ ਹੁੰਦੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਸਾਮ੍ਰਾਣੇ ਆ ਕੇ ਲੰਮੇ ਪੈ ਗਏ। ਉਨ੍ਹਾਂ ਦੇ ਸਰੀਰ ਵਿਚੋਂ ਪ੍ਰਕਾਸ਼ ਦੇ ਗੋਲੇ ਨਿਕਲ-ਨਿਕਲ ਗੁਰਦੁਆਰਾ ਸਾਹਿਬ ਵਿਚ ਫੈਲੀ ਜਾਣ ਅਤੇ ਸਾਰੀਆਂ ਸੰਗਤਾਂ ਨੇ ਇਕ ਰੂਹਾਨੀ ਕੰਬਣੀ ਦਾ ਅਨੁਭਵ ਕਰਨਾ ਸ਼ੁਰੂ ਕਰ ਦਿਤਾ, ਜੋ ਅਜਰ ਹੋਇਆ ਕਰਦਾ ਹੈ। ਛੇ ਘੰਟੇ ਇਹ ਹਾਲਤ ਰਹੀ, ਉਸ ਵੇਲੇ ਬਾਪੂ ਜੀ ਨੇ ਇਸ ਅਵਸਥਾ ਨੂੰ ਜਰ ਲਿਆ। ਇਹ ਕਿਉਂ ਹੋਇਆ ? ਜਦੋਂ ਜੋਤ ਆਤਮ ਸ਼ਾਖਸ਼ਾਤਕਾਰ ਹੋਈ ਉਸ ਸਮੇਂ ਉਹ ਅਵਸਥਾ ‘ਬਿਸਮਨ ਬਿਸਮ ਭਏ ਜਉ ਪੇਖਿਓ.....॥’ ਜੋ ਸੀ ਉਨ੍ਹਾਂ ਉਪਰ ਵਾਪਰ ਗਈ। ਸੋ ਸਾਰੀ ਵਿਚਾਰ ਦਾ ਸਿੱਟਾ ਹੈ ਕਿ ਜੋ ਅਵਿਦਿਆ ਦਾ ਪੜਦਾ ਜੀਵ ਉਪਰ ਪਿਆ ਹੋਇਆ ਹੈ ਇਹ ਤੱਤ ਬੇਤੇ ਮਹਾਂਪੁਰਸ਼ ਦੀ ਸੰਗਤ ਵਿਚ ਆ ਕੇ ਛਿੰਨ-ਛਿੰਨ ਹੋ ਜਾਇਆ ਕਰਦਾ ਹੈ, ਨਹੀਂ ਤਾਂ ਮਾਇਆ ਦੇ ਪੜਦੇ ਵਿਚ ਜੀਵ ਘੁੰਮਣ-ਘੇਰੀਆਂ ਵਿਚ ਪਿਆ ਰਹਿੰਦਾ ਹੈ ਜਿਵੇਂ ਕਿ ਫੁਰਮਾਨ ਹੈ -

ਮਾਇਆ ਪਟਲ ਪਟਲ ਹੈ ਭਾਗੀ ਘਰੂ ਘੁੰਮਨਿ ਘੇਰਿ
 ਘੁੰਲਾਵੈਗੋ ॥
 ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੂ ਤਰਿਓ ਨ
 ਜਾਵੈਗੋ ॥
 ਭਉ ਬੈਰਾਗੁ ਭਇਆ ਹੈ ਬੋਹਿਬੁ ਗੁਰੂ ਖੇਵਟੁ ਸਬਦਿ
 ਤਰਾਵੈਗੋ ॥
 ਰਾਮ ਨਾਮੁ ਹਰਿ ਭੇਟੀਐ ਹਰਿ ਰਾਮੇ ਨਾਮਿ ਸਮਾਵੈਗੋ ॥
 ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ
 ਜਗਾਵੈਗੋ ॥
 ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥
 ਪੰਨਾ-1308

ਧਾਰਨਾ - ਤੈਨੂੰ ਸੁਤਿਆ ਜਾਗ ਨਾ ਆਈ,
 ਸੱਤਿਗੁਰੂ ਤੈਨੂੰ ਹਾਕਾਂ ਮਾਰਦੇ - 2, 2.
 ਮੇਰੇ ਪਿਆਰੇ, ਸੱਤਿਗੁਰ ਤੈਨੂੰ ਹਾਕਾਂ
 ਮਾਰਦੇ-2, 2.
 ਤੈਨੂੰ ਸੁਤਿਆ ਜਾਗ ਨਾ ਆਈ,.....-2
 ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥
 ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ
 ਹੋਇਆ ॥
 ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥

ਜੀਉ ਛੁਟਿਓ ਜਬ ਦੇਹ ਤੇ ਭਾਰਿ ਅਗਨਿ ਮੈ ਦੀਨਾ॥

ਪੰਨਾ - 727

ਸੋ ਸਾਨੂੰ ਤਿੰਨਾਂ ਗੁਣਾਂ ਦੀ ਨੀਂਦ ਚੜ੍ਹੀ ਹੋਈ ਹੈ, ਅਗਿਆਨ ਵਿਚ ਅਸੀਂ ਸੁਤੇ ਪਏ ਹਾਂ ਸਤਿਗੁਰੂ ਗਿਆਨ ਦਾ ਟੀਕਾ ਲਾ ਕੇ ਜਗਾ ਦਿਆ ਕਰਦਾ ਹੈ ਅਤੇ ਅਸੀਂ ਸਰੀਰ ਵਿਚ ਆਤਮਾ ਪ੍ਰਮਾਤਮਾ ਨੂੰ ਇਕੋ ਰੂਪ ਵਿਚ ਵੇਖ ਕੇ ਇਹ ਗੱਲ ਪ੍ਰਤੱਖ ਰੂਪ ਵਿਚ ਸਮਝ ਸਕਦੇ ਹਾਂ।

ਇਆ ਮੰਦਰ ਮਹਿ ਕੌਨ ਬਸਾਈ॥

ਤਾ ਕਾ ਅੰਡ੍ਹ ਨ ਕੌਉ ਪਾਈ॥

ਪੰਨਾ - 871

ਜਦੋਂ ਜਾਗ ਆ ਜਾਂਦੀ ਹੈ ਉਸ ਵੇਲੇ ਸੁਪਨੇ ਦਾ ਪਸਾਰਾ ਸਾਰਾ ਅਲੋਪ ਹੋ ਜਾਂਦਾ ਹੈ। ਗੁਰੂ ਜਗਾਉਣ ਵਾਸਤੇ ਨਾਮ ਦੀ ਦਾਤ ਦੇ ਕੇ ਇਸਦੀ ਕਮਾਈ ਦੇ ਵੱਖ-ਵੱਖਰੇ ਪੜਾਅ ਪ੍ਰਗਟ ਕਰਕੇ ਦਸ ਦਿੰਦਾ ਹੈ। ਜਦੋਂ ਨਾਮ ਹਿਰਦੇ ਵਿਚ ਵਸ ਗਿਆ ਤਾਂ ਦਿਬਜ ਨੇਤਰ ਪ੍ਰਕਾਸ਼ ਹੋ ਕੇ ਤੱਤ ਨੂੰ ਦੇਖ ਲੈਂਦੇ ਹਨ।

ਇਕ ਕਥਾ ਇਸ ਦੇ ਬਾਰੇ ਬਹੁਤ ਹੀ ਬਚਿਤ੍ਰ ਹੈ, ਉਹ ਇਸ ਤਰ੍ਹਾਂ ਹੈ ਕਿ ਨਾਮਦੇਵ ਜੀ ਨੂੰ ਜਦੋਂ ਮਹਾਂਪੁਰਸ਼ਾਂ ਤੋਂ ਗਿਆਨ ਦੀ ਦਾਤ ਪ੍ਰਾਪਤ ਹੋਈ ਉਨ੍ਹਾਂ ਲਈ ਸਾਰਾ ਸੰਸਾਰ ਪ੍ਰਭੂ ਦਾ ਰੂਪ ਹੋ ਭਾਸਣ ਲੱਗ ਗਿਆ। ਇਕ ਵਾਰੀ ਇਸੇ ਧੁਨ ਦੇ ਵਿਚ ਬੈਠੋ ਖਿਚੜੀ ਤਿਆਰ ਕੀਤੀ ਅਤੇ ਉਸ ਵਿਚ ਘੀ ਪਾਉਣ ਲਈ ਨੇੜਲੀ ਕੋਠੜੀ ਵਿਚੋਂ ਘੀ ਕੱਢਣ ਲੱਗੇ ਤਾਂ ਖਿਚੜੀ ਜੋ ਪੌਣੇ ਵਿਚ ਗਰਮ ਰੱਖਣ ਲਈ ਵਲੇਟੀ ਹੋਈ ਸੀ ਬਰਤਨ ਸਮੇਤ ਅਤੇ ਕਪੜੇ ਸਮੇਤ ਇਕ ਕੁੱਤੇ ਨੇ ਮੂੰਹ ਵਿਚ ਚੁਕ ਲਈ। ਆਪ ਇਧਰ ਮੂੰਹ ਕਰਕੇ ਦੇਖਦੇ ਹਨ ਤਾਂ ਦਰਵਾਜ਼ੇ ਤੋਂ ਬਾਹਰ ਇਕ ਕੁੱਤਾ ਖਿਚੜੀ ਦਾ ਬਰਤਨ ਲਈ ਜਾਂਦਾ ਦੇਖਿਆ ਆਪ ਗੁੜੀ ਤਾਰ ਦੇ ਨਾਲ ਜੁੜੇ ਹੋਏ ਸਨ। ਗੁਰਬਾਣੀ ਵਿਚ ਫੁਰਮਾਨ ਆਉਂਦਾ ਹੈ -

**ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ
ਜੀਉ॥**

ਪੰਨਾ - 106

ਆਪ ਦੇ ਮੁਖ ਤੋਂ ਅਚਾਨਕ ਨਿਕਲਿਆ ਕਿ ਹੇ ਪ੍ਰਭੂ! ਰੁਖੜੀ ਨਾ ਖਾਇਓ। ਇਸ ਤਰ੍ਹਾਂ ਕੁੱਤੇ ਦੇ ਪਿਛੇ ਦੌੜਦੇ ਹੋਏ ਆਪ ਇਕੋ ਗੱਲ ਬੋਲੀ ਜਾਂਦੇ ਹਨ ਕਿ ਹੇ ਪ੍ਰਭੂ! ਰੁਖੜੀ ਨਾ ਖਾਇਓ, ਰੁਖੜੀ ਨਾ ਖਾਇਓ। ਕੁੱਤਾ ਦੂਰ ਖੇਤਾਂ ਵਿਚ ਦੌੜ ਗਿਆ ਪਰ ਉਸ ਨੇ ਵੀ ਖਿਚੜੀ ਵਾਲਾ ਬਰਤਨ ਨਾ ਛੱਡਿਆ। ਦੂਰ ਜਾ ਕੇ ਉਸ ਦੇ ਮੂੰਹ ਵਿਚੋਂ ਬਰਤਨ ਗਿਰ ਗਿਆ ਤਾਂ ਉਸ ਸਮੇਂ ਆਪ ਪੌਣਾ ਖੋਲ੍ਹ ਕੇ ਖਿਚੜੀ ਵਾਲੇ ਬਰਤਨ ਦਾ ਢੱਕਣ ਚੁੱਕ ਕੇ ਕਟੋਰੀ ਵਿਚ ਪਾਇਆ ਅਤੇ ਘੀ ਰਲਾਉਣ ਲੱਗੇ ਅਤੇ ਬਾਰ-ਬਾਰ ਕਹਿੰਦੇ ਹਨ ਕਿ ਹੇ ਪ੍ਰਭੂ ਆਪ ਨੂੰ ਐਨੀ ਭੁੱਖ ਸੀ ਤਾਂ ਮੈਂ ਪਹਿਲਾਂ ਹੀ ਘੀ ਪਾ ਦਿੰਦਾ ਪਰ ਮੇਰੀ ਬੜੀ ਭਾਗੀ ਭੁੱਲ ਹੋਈ ਕਿ ਆਪ ਰੁਖੜੀ ਹੀ ਚੁਕ

ਲਿਆਏ। ਉਸ ਵੇਲੇ ਆਪ ਕੀ ਦੇਖਦੇ ਹਨ ਕਿ ਨਾ ਕਿਤੇ ਕੋਈ ਕੁੱਤਾ ਹੈ ਨਾ ਕੋਈ ਹੋਰ ਚੀਜ਼ ਹੈ, ਪ੍ਰਭੂ ਦਾ ਸਾਕਾਰ ਸਰੂਪ ਜਿਸ ਨੂੰ ਉਹ ਬਿਠਲ ਕਹਿ ਕੇ ਮੰਨਦੇ ਸਨ ਮੁਸਕਰਾ ਕੇ ਕਹਿ ਰਿਹਾ ਹੈ ਕਿ ਨਾਮਦੇਵ! ਤੁੰ ਮੈਨੂੰ ਕੁੱਤਿਆਂ ਵਿਚ ਵੀ ਪਛਾਣ ਲਿਆ। ਤਾਂ ਉਸ ਸਮੇਂ ਨਾਮਦੇਵ ਦੇ ਹਿਰਦੈ ਵਿਚ ਵਸੇ ਭਾਵ ਇਸ ਤਰ੍ਹਾਂ ਸਨ -

ਧਾਰਨਾ - ਰਾਮ ਬੌਲੇ, ਰਾਮ ਬੌਲੇ, ਰਾਮ ਬੌਲਦੈ,
ਸਾਰੀਆਂ ਘਟਾਂ ਦੇ ਵਿਚ ਰਾਮ ਬੌਲਦੈ - 2,

4.

ਕੌਣ ਹੈ ਜੋ ਇਸ ਸਰੀਰ ਦੇ ਅੰਦਰ ਵਸਦਾ ਹੈ ਫੁਰਮਾਨ ਆਉਂਦਾ ਹੈ ਕਿ

ਇਆ ਮੰਦਰ ਮਹਿ ਕੌਨ ਬਸਾਈ॥
ਤਾ ਕਾ ਅੰਤੁ ਨ ਕੌਥੂ ਪਾਈ॥

ਪੰਨਾ - 871

ਪ੍ਰਭੂ ਹੀ ਵਸਦਾ ਹੈ, ਘਟ ਘਟ ਦੇ ਵਿਚ ਸਮਾਇਆ ਹੋਇਆ ਹੈ -

ਸਭੈ ਘਟ ਰਾਮੁ ਬੌਲੈ ਰਾਮਾ ਬੌਲੈ॥

ਰਾਮ ਬਿਨਾ ਕੌ ਬੌਲੈ ਰੇ॥

ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ॥

ਅਸਬਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮ

ਸਮਾਨਾ ਰੇ॥

ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ
ਰੇ॥

ਪ੍ਰਣਵੈ ਨਾਮਾ ਭਏ ਨਿਹਕਾਮਾ ਕੌ ਠਾਕੁਰੁ ਕੌ ਦਾਸਾ ਰੇ॥

ਪੰਨਾ - 988

ਇਹ ਸਾਖੀ ਜੀਵ ਭਾਵ ਵਾਲੀ ਬੁੱਧੀ ਦੇ ਨਾਲ ਸਮਝਿਆਂ ਕੁਝ ਸੰਕੇ ਪੈਦਾ ਕਰਦੀ ਹੈ ਪਰ ਇਸ ਦਾ ਸਮਾਧਾਨ ਇਹ ਹੈ ਕਿ ਜਦੋਂ ਦਿਬਾਜ ਦਿਸ਼ਟ ਖੁਲ੍ਹੇ ਜਾਂਦੀ ਹੈ ਉਸ ਵੇਲੇ ਸੰਸਾਰ ਵਿਚ ਰਗਿਆ ਪ੍ਰਭੂ ਘਟ-ਘਟ ਵਿਚ ਵਿਆਪਕ ਅਨੁਭਵ ਦੇ ਨੇਤਰਾਂ ਨਾਲ ਪ੍ਰਕਾਸ਼ਿਤ ਦਿਸਦਾ ਹੈ। ਉਸ ਸਮੇਂ ਸਰੀਰ ਇਸ ਪਰੀਪੂਰਨ ਜੋਤ ਉਪਰ ਕੋਈ ਪਰਦਾ ਨਹੀਂ ਪਾ ਸਕਦਾ ਕਿਉਂਕਿ ਸਰੀਰ ਦੇ ਕਣ-ਕਣ ਵਿਚ ਵੀ ਓਸੇ ਜੋਤ ਦਾ ਵਾਸਾ ਹੈ -

ਏ ਨੇੜ੍ਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ

ਹਰਿ ਬਿਨੁ ਅਵਰੁ ਨ ਦੇਖਹੁ ਕੋਈ॥

ਹਰਿ ਬਿਨੁ ਅਵਰੁ ਨ ਦੇਖਹੁ ਕੋਈ

ਨਦਰੀ ਹਰਿ ਨਿਹਾਲਿਆ॥

ਏਹੁ ਵਿਸੁ ਸੰਸਾਰੁ ਤੁਮ ਦੇਖਦੇ

ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ॥
 ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ
 ਹਰਿ ਬਿਨੁ ਅਵਰੁ ਨ ਕੋਈ॥
 ਕਹੈ ਨਾਨਕੁ ਏਹਿ ਨੇੜ੍ਹ ਅੰਧ ਸੇ
 ਸਤਿਗੁਰਿ ਮਿਲਿਐ ਦਿਬ ਦਿਸਟਿ ਹੋਈ॥ ਪੰਨਾ

- 922

ਆਦਮੀ ਦੀ ਦਿਸ਼ਟੀ ਅੰਧਕਾਰਮਈ ਹੈ ਅਤੇ ਮਾਇਆ ਦੇ ਅਸਰਾਂ ਦੇ
 ਅਧੀਨ ਹੋਇਆ ਹੋਇਆ ਇਹ ਆਪਣੇ ਬੇਗਾਨੇ, ਉਤਮ ਨੀਚ, ਦੁਖੀ-ਸੁਖੀ,
 ਵੈਰੀ-ਮਿਤਰ ਆਦਿ ਅਨੇਕਤਾ ਨੂੰ ਦੇਖਦਾ ਹੈ ਪਰ ਜਿਸ ਦੇ ਦਿਬਜ ਲੋਇਨ
 ਖੁਲ੍ਹ ਗਏ ਉਹਨੂੰ ਅਨੇਕਤਾ ਵਿਚ ਏਕਤਾ ਹੀ ਨਜ਼ਰ ਆਉਂਦੀ ਹੈ। ਨੇਤਰਾਂ
 ਦਾ ਕੁਝ ਫਰਕ ਹੈ ਇਹ ਗੱਲ ਅਸਾਨੂੰ ਸਮਝਣੀ ਚਾਹੀਦੀ ਹੈ। ਜਿਵੇਂ ਮੈਂ
 ਬੋਡ੍ਹਾ ਚਿਰ ਪਹਿਲਾਂ ਅੱਖ ਦਾ ਆਪਰੇਸ਼ਨ ਕਰਾਇਆ ਸੀ ਇਕ ਮਹੀਨਾ ਲੰਘ
 ਜਾਣ ਪਿਛੋਂ ਮੈਂ ਕੁਝ ਜ਼ਿਆਦਾ ਦੇਰ ਤਕ ਦੇਖਣ ਦਾ ਅਭਿਆਸ ਕਰਨ
 ਲੱਗਿਆ ਪਰ ਗੱਲ ਲਾਈਟ ਦਾ ਬਿੰਦੂ ਮੈਨੂੰ ਗੋਲਾਈ ਦੀ ਥਾਂ ਲੰਬਾਈ ਵਿਚ
 ਨਜ਼ਰ ਆਉਂਦਾ ਸੀ। ਉਸ ਲਾਈਟ ਦੇ ਬਿੰਦੂ ਵਿਚੋਂ ਇਕ ਲਾਈਟ ਨਿਕਲ
 ਕੇ ਵੱਖਰੀ ਜੂੜੀ ਹੋਈ ਦਿਸਦੀ ਸੀ। ਮੈਂ ਬੜਾ ਹੈਰਾਨ ਸਾਂ ਕਿ ਮੇਰੀ ਅੱਖ
 ਤਾਂ ਓਹੀ ਹੈ ਪਰ ਇਸ ਵਿਚ ਦਿਸ਼ਟੀ ਪੂਰੇ ਤਰੀਕੇ ਨਾਲ ਨਾ ਆਉਣ ਕਰਕੇ
 ਇਹ ਭ੍ਰਾਂਤੀ ਮੈਨੂੰ ਦਿਸ ਰਹੀ ਹੈ ਅਸਲ ਵਿਚ ਇਹ ਸਰੂਪ ਨਹੀਂ ਹੈ। ਲਾਈਟ
 ਤਾਂ ਗੱਲ ਬਿੰਦੂ ਹੀ ਹੈ ਪਰ ਅੱਖ ਵਿਚ ਨੁਕਸ ਹੋਣ ਕਰਕੇ ਮੈਨੂੰ ਹੋਰ ਦਿਖਾਈ
 ਦੇ ਰਿਹਾ ਹੈ। ਇਸੇ ਤਰ੍ਹਾਂ ਟੀਰੇ ਪੁਰਸ਼ ਨੂੰ ਪਲੰਘ ਤੇ ਪਿਆਂ ਤਾਰੇ ਵੀ ਇਕ
 ਦੀ ਥਾਂ ਦੋ ਦਿਸਦੇ ਹਨ ਅਤੇ ਚੰਦਰਮਾ ਵੀ ਦੋ ਨਜ਼ਰ ਆਉਂਦੇ ਹਨ। ਜੇ
 ਉਹ ਆਪਣੀ ਦਿਸ਼ਟੀ ਉਪਰ ਇਤਥਾਰ ਕਰਦਾ ਹੈ ਤਾਂ ਚੰਦਰਮਾ ਦੋ ਹੀ
 ਹਨ ਪਰ ਜਦੋਂ ਉਹ ਸ਼ੁੱਧ ਨੇਤਰਾਂ ਵਾਲਿਆਂ ਦੀ ਗੱਲ ਸੁਣਦਾ ਹੈ ਤਾਂ ਉਹ
 ਇਹ ਗੱਲ ਮੰਨ ਲੈਂਦਾ ਹੈ ਚੰਦਰਮਾ ਤਾਂ ਇਕ ਹੈ ਮੇਰੇ ਨੇਤਰਾਂ ਵਿਚ ਫਰਕ
 ਹੈ। ਸੋ ਸਾਧਸੰਗਤ ਜੀ! ਅੱਖਾਂ ਤਾਂ ਓਹੀ ਹਨ ਇਹ ਬਦਲਿਆ ਨਹੀਂ
 ਕਰਦੀਆਂ ਪਰ ਇਨ੍ਹਾਂ ਵਿਚ ਇਕ ਐਸੀ ਦਿਸ਼ਟੀ ਪੈਦਾ ਹੋ ਜਾਂਦੀ ਹੈ ਜੋ
 ਘਟ-ਘਟ ਵਿਚ ਵਿਆਪਕ ਰਮੇ ਰਾਮ ਨੂੰ ਇਕੋ ਤਕਦੀ ਹੈ ਜਿਵੇਂ ਕਿ -

ਗੁਰਹਿ ਦਿਖਾਇਓ ਲੋਇਨਾ॥
ਈਤਹਿ ਉਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ
ਮੋਹਿਨਾ॥ ਪੰਨਾ - 407

ਸਾਰੇ ਸਿੰਘਾਂ ਨੂੰ ਜੁੱਧ ਦੇ ਮੈਦਾਨ ਵਿਚ ਸ਼ਸ਼ਤਰਧਾਰੀ ਵੈਰੀ ਨਜ਼ਰ ਆ
 ਰਹੇ ਸਨ ਪਰ ਭਾਈ ਘਨਈਏ ਦੀ ਅੱਖ ਕਿਹੋ ਜਿਹੀ ਸੀ ਕਿ ਉਹਨੂੰ ਹਰ
 ਸ਼ਸ਼ਤਰਧਾਰੀ ਗੁਰੂ ਦਸ਼ਮੇਸ਼ ਪਿਤਾ ਜੀ ਹੀ ਦਿਸ ਰਿਹਾ ਸੀ ਅਤੇ ਉਸ ਦੇ ਪਿਆਰ
 ਵਿਚ ਰੱਤਿਆ ਹੋਇਆ ਉਸ ਨੂੰ ਪਾਣੀ ਪਿਲਾਈ ਜਾ ਰਿਹਾ ਸੀ। ਥਕਦਾ ਨਹੀਂ
 ਸੀ, ਸਾਰੇ ਯੋਧੇ ਕਹਿ ਰਹੇ ਸਨ ਕਿ ਭਾਈ ਘਨਈਆ! ਤੂੰ ਵੈਰੀਆਂ ਨੂੰ ਪਾਣੀ
 ਪਿਲਾਉਂਦਾ ਹੈਂ ਪਰ ਭਾਈ ਘਨਈਆ ਇਕੋ ਗੱਲ ਆਖਦਾ ਸੀ -

ਨਾ ਕੋ ਬੈਰੀ ਨਹੀਂ ਬਿਗਾਨਾ

ਸਗਲ ਸੰਗਿ ਹਮ ਕਉ ਬਨਿ ਆਈ॥
ਪੰਨਾ - 1299

ਸਚਮੁਚ ਹੀ ਉਸਦੇ ਨੇਤਰਾਂ ਨੂੰ ਗੁਰੂ ਦਸ਼ਮੇਸ਼ ਪਿਤਾ ਤੋਂ ਬਿਨਾਂ ਹੋਰ ਕੋਈ ਨਜ਼ਰ ਨਹੀਂ ਸੀ ਆ ਰਿਹਾ। ਭਾਈ ਘਨਈਆ ਜੀ ਮਹਾਨ ਵਿਦਵਾਨ, ਕਰਨੀ ਕਮਾਈ ਵਾਲੇ ਸਾਧੂ ਹੋਏ ਹਨ। ਜਿਨ੍ਹਾਂ ਵਿਚ ਕਰਾਰਾ ਹੁਕਮ ਵਰਤ ਰਿਹਾ ਸੀ, ਆਪ ਨੇ ਮੈਦਾਨੇ ਜੰਗ ਵਿਚ ਮੁਗਲ ਫੌਜਾਂ ਦੇ ਜਰਨੈਲ ਮੁਗਲ ਖਾਨ ਨੂੰ ਪਾਣੀ ਪਿਲਾ ਕੇ ਮੁਰਛਾ ਖੋਲ੍ਹੀ ਸੀ। ਸਮਾਂ ਲੰਘ ਜਾਣ ਪਿਛੋਂ ਉਹ ਭਾਈ ਘਨਈਆ ਜੀ ਪਾਸ ਆਇਆ ਜਿਥੇ ਆਪ ਆਸਣ ਲਾ ਕੇ ਰਾਹੀਅਂ ਨੂੰ ਪਾਣੀ ਪਿਲਾਇਆ ਕਰਦੇ ਸਨ। ਜਦੋਂ ਉਸ ਜਰਨੈਲ ਨੇ ਦਰਸ਼ਨ ਕੀਤੇ, ਉਸ ਸਮੇਂ ਭਾਈ ਘਨਈਆ ਜੀ ਨਦੀ ਦੇ ਕੰਢੇ ਬੈਠੇ ਆਪਣੇ ਪਰਮ ਆਪੇ ਵਿਚ ਲੀਨ ਸਨ। ਮੁਗਲ ਖਾਨ ਜਰਨੈਲ ਨੇ ਆਪ ਨੂੰ ਇਕ ਪਾਰਸ ਭੇਟਾ ਕੀਤਾ ਜੋ ਆਪ ਨੇ ਇਹ ਕਹਿ ਕੇ ਮੌਜੂਦ ਦਿਤਾ ਕਿ ਸਾਨੂੰ ਕਿਸੇ ਅਜਿਹੇ ਝੂਠੇ ਪਾਰਸ ਦੀ ਲੋੜ ਨਹੀਂ, ਅਸਾਡੇ ਕੋਲ ਅਤਿ ਉਤਮ ਪਾਰਸ ਹੈ ਜਿਸ ਨੂੰ ਨਾ ਚੌਰ ਚੁਰਾ ਸਕਦੇ ਹਨ, ਨਾ ਅੱਗ ਜਾਲ ਸਕਦੀ ਹੈ, ਨਾ ਪਾਣੀ ਡੱਬ ਸਕਦਾ ਹੈ ਜੋ ਜੀਅ ਦੇ ਨਾਲ ਸਮਾਇਆ ਹੋਇਆ ਹੈ-

ਗੁਰ ਕਾ ਬਚਨੁ ਬਸੈ ਜੀਅ ਨਾਲੇ॥
ਜਲਿ ਨਹੀਂ ਛੂਬੈ ਤਸਕਰੁ ਨਹੀਂ ਲੇਵੈ ਭਾਹਿ ਨ ਸਾਕੈ
ਜਾਲੇ॥
ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ
ਬਾਲੇ॥
ਸਾਗਰ ਮਹਿ ਬੋਹਿਖੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ
ਕਿਰਪਾਲੇ॥

ਪੰਨਾ - 679

ਏਸ ਪੱਥਰ ਦੇ ਪਾਰਸ ਨੂੰ ਮੈਂ ਕੀ ਕਰਨਾ ਹੈ, ਅਸਾਨੂੰ ਗੁਰੂ ਨੇ ਉਹ ਵਸਤੂ ਬਖਸ਼ੀ ਹੈ ਜਿਸ ਤੋਂ ਸਾਰੀ ਦੁਨੀਆਂ ਦੀ ਦੌਲਤ, ਮਾਲ ਧਨ ਪੈਦਾ ਹੁੰਦਾ ਹੈ ਕਿਉਂਕਿ ਉਹ ਐਨੀ ਅਮੁੱਲ ਹੈ ਕਿ ਉਸ ਦੀ ਕੀਮਤ ਕੋਈ ਨਹੀਂ ਜਾਣਦਾ -

ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ॥
ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ॥

ਪੰਨਾ - 81

ਸੋ ਇਸ ਕਰਕੇ ਇਹ ਪਾਰਸ ਵਗੈਰਾ ਦੁਨੀਆਂਦਾਰਾਂ ਦੀਆਂ ਚੀਜ਼ਾਂ ਹਨ। ਮੁਗਲਖਾਨ! ਇਹ ਤੁਸੀਂ ਆਪਣੇ ਪਾਸ ਹੀ ਰੱਖੋ। ਉਸ ਨੇ ਬਾਰ-ਬਾਰ ਬੇਨਤੀ ਕੀਤੀ ਕਿ ਮਹਾਰਾਜ! ਮੇਰਾ ਚਿਤ ਅਜਿਹੀ ਕੀਮਤੀ ਵਸਤੂ ਆਪ ਦੇ ਚਰਨਾਂ ਵਿਚ ਭੇਟ ਕਰਕੇ ਪੁਸ਼ਨ ਹੁੰਦਾ ਹੈ ਆਪ ਨੇ ਮੈਨੂੰ ਜਿੰਦਗੀ ਦਿਤੀ ਹੈ ਭਾਵੇਂ ਮੈਂ ਆਪ ਦੇ ਕੀਤੇ ਉਪਕਾਰ ਦੀ ਕੀਮਤ ਨਹੀਂ ਦੇ ਸਕਦਾ। ਆਪ ਦੇ ਨਾਲ ਛੋਹਿਆ ਹੋਇਆ ਜਲ ਕੀ ਸੀ ਉਸ ਵਿਚ ਆਬ-ਏ-ਹਿਯਾਤ ਦੀ ਕੋਈ ਸ਼ਕਤੀ ਸੀ, ਉਸ ਸਮੇਂ ਤੋਂ ਹੀ ਮੈਂ ਆਪ ਦਾ ਮੁੱਲ ਖਰੀਦੀ ਗੁਲਾਮ ਬਣ ਗਿਆ। ਭਾਈ ਘਨਈਆ ਜੀ ਨੇ ਉਹ ਪਾਰਸ ਚੁੱਕ ਕੇ ਨਦੀ ਵਿਚ ਸੁੱਟ ਦਿਤਾ। ਤਾਂ ਮੁਗਲ

ਖਾਨ ਨੇ ਇਸ ਗੱਲ ਦਾ ਬੜਾ ਅਫਸੋਸ ਕੀਤਾ ਕਿ ਇਹ ਤਾਂ ਬੜੀ ਕੀਮਤੀ ਚੀਜ਼ ਸੀ ਜੋ ਸਾਡੇ ਪੁਸ਼ਤ-ਦਰ-ਪੁਸ਼ਤ ਸੰਭਾਲ ਕੇ ਰੱਖੀ ਹੋਈ ਸੀ। ਭਾਈ ਘਨਈਆ ਜੀ ਨੇ ਕਿਹਾ ਕਿ ਮੁਗਲ ਖਾਨ! ਜੇ ਤੂੰ ਇਹੋ ਪਾਰਸ ਲੈਣਾ ਹੈ ਤਾਂ ਤੂੰ ਲੈ ਸਕਦਾ ਹੈਂ। ਉਨ੍ਹਾਂ ਨੇ ਨਦੀ ਵਲ ਇਸ਼ਾਰਾ ਕਰਕੇ ਨਦੀ ਦੋ ਧਾਰਾ ਵਿਚ ਵਹਾ ਦਿਤੀ। ਬਹੁਤ ਸਾਰੇ ਪੱਥਰ ਨਦੀ ਤੋਂ ਬਾਹਰ ਨਜ਼ਰ ਆਉਣ ਲੱਗੇ। ਆਪ ਨੇ ਕਿਹਾ, ਮੁਗਲਖਾਨ! ਉਨ੍ਹਾਂ ਪਾਰਸਾਂ ਵਿਚੋਂ ਪਛਾਣ ਕੇ ਜਿਹੜਾ ਤੇਰਾ ਪਾਰਸ ਹੈ ਉਹ ਤੂੰ ਲੈ ਲੈ। ਮੁਗਲ ਖਾਨ ਨਦੀ ਦਾ ਇਕ ਹਿੱਸਾ ਤੈਰ ਕੇ ਵਿਚਾਲੇ ਪਹੁੰਚਿਆ, ਪਰਖ ਕੇ ਵੇਖਿਆ ਤਾਂ ਹੈਰਾਨ ਹੋ ਗਿਆ ਕਿ ਇਹ ਤਾਂ ਸਾਰੇ ਪਾਰਸ ਹੀ ਹਨ। ਭਾਈ ਘਨਈਆ ਜੀ ਦੇ ਆ ਕੇ ਚਰਨ ਫੜ ਲਏ ਅਤੇ ਕਹਿਣ ਲੱਗਿਆ ਕਿ ਮਹਾਰਾਜ! ਤੁਸੀਂ ਮੈਨੂੰ ਉਹ ਚੀਜ਼ ਬਖਸ਼ੇ ਜੋ ਆਪ ਦੇ ਪਾਸ ਹੈ ਜਿਸ ਨੂੰ ਆਪ ਨੇ ਅਸੂਲ ਆਖਿਆ ਹੈ। ਉਸ ਵੇਲੇ ਆਪ ਨੇ ਉਸ ਨੂੰ ਨਾਮ ਦੀ ਸੌਝੀ ਦਿਤੀ ਅਤੇ ਉਹ ਆਪਣੇ ਕਿਰਦਾਰ ਵਿਚ ਸਫਲ ਪੀਰ ਹੋਇਆ। ਜਿਸ ਨੇ ਹਰਿਦੁਆਰ ਵਲ ਆ ਕੇ ਆਪਣਾ ਆਸਣ ਲਾਇਆ ਅਤੇ ਜਿਸ ਦੀਆਂ ਕਈ ਪੁਸ਼ਤਾਂ ਸਤਿ ਦਾ ਪ੍ਰਚਾਰ ਕਰਦੀਆਂ ਰਹੀਆਂ।

ਸੋ ਭਾਈ ਘਨਈਆ ਜੀ ਦੀ ਦਿਸ਼ਟੀ ਸਤਿ ਤੇ ਆਧਾਰਿਤ ਸੀ, ਉਸ ਨੇ ਤੱਤ ਪਛਾਣ ਲਿਆ ਸੀ। ਇਥੇ ਵਾਹਿਗੁਰੂ ਜੀ ਆਪ ਹੀ ਖੇਡ ਕਰ ਰਹੇ ਹਨ ਜਿਵੇਂ ਕਿ ਗੁਰੂ ਦਸ਼ਮੇਸ਼ ਪਿਤਾ ਜੀ ਨੇ ਨੂੰ ਫੁਰਮਾਨ ਕੀਤਾ ਹੈ -

ਕਤਹੁੰ ਸੁਚੇਤ ਹੁਇਕੈ, ਚੇਤਨਾ ਕੌ ਚਾਰ ਕੀਓ,
 ਕਤਹੁੰ ਅੰਚਿਤ ਹੁਇਕੈ, ਸੋਵਤ ਅਚੇਤ ਹੋ॥
 ਕਤਹੁੰ ਭਿਖਾਰੀ ਹੁਇਕੈ, ਮਾਂਗਤ ਫਿਰਤ ਭੀਖ,
 ਕਹੁੰ ਮਹਾਂ ਦਾਨ ਹੁਇਕੈ, ਮਾਂਗਿਓ ਧਨ ਦੇਤ ਹੋ॥
 ਕਹੁੰ ਮਹਾਰਾਜਨ ਕੌ ਦੀਜਤ ਅਨੰਤ ਦਾਨ,
 ਕਹੁੰ ਮਹਾਰਾਜਨ ਤੇ ਛੀਨ ਛਿਤ ਲੇਤ ਹੋ॥
 ਕਹੁੰ ਬੇਦ ਗੀਤ, ਕਹੁੰ ਤਾ ਸਿਉ ਬਿਪ੍ਰੀਤ,
 ਕਹੁੰ ਤਿਗੁਨ ਅਤੀਤ, ਕਹੁੰ ਸੁਰਗੁਨ ਸਮੇਤ ਹੋ॥
 ਕਹੁੰ ਜੱਛ ਗੰਧਬ ਉਰਗ ਕਹੁੰ ਬਿਦਿਆਧਰ,
 ਕਹੁੰ ਭਏ ਕਿੰਨਰ, ਪਿਸਾਚ ਕਹੁੰ ਪ੍ਰੇਤ ਹੋ॥
 ਕਹੁੰ ਹੁਇਕੈ ਹਿੰਦੂਆ, ਗਾਇਤ੍ਰੀ ਕੌ ਗੁਪਤ ਜਪਿਓ,
 ਕਹੁੰ ਹੁਇਕੈ ਤੁਰਕਾ ਪੁਕਾਰੇ ਬਾਂਗ ਦੇਤ ਹੋ॥
 ਕਹੁੰ ਕੌਕ ਕਾਬ ਹੁਇਕੈ, ਪੁਰਾਨ ਕੌ ਪੜ੍ਹਤ ਮਤ,
 ਕਤਹੁੰ ਕੁਰਾਨ ਕੌ, ਨਿਦਾਨ ਜਾਨ ਲੇਤ ਹੋ॥
 ਕਹੁੰ ਬੇਦ ਗੀਤ, ਕਹੁੰ ਤਾ ਸਿਉ ਬਿਪ੍ਰੀਤ,
 ਕਹੁੰ ਦਾਨਵਾਨ ਕੌ ਗੁਮਾਨ ਮਤ ਦੇਤ ਹੋ॥

ਅਤੇ ਅੰਤ ਵਿਚ -

ਕਹੁੰ ਬਰ ਦੇਤ, ਕਹੁੰ ਛਲ ਸੇ ਛਿਨਾਇ ਲੇਤ,
 ਸਰਬ ਕਾਲ ਸਰਬ ਠਉਰ ਏਕ ਸੇ ਲਗਤ ਹੋ॥ ਅਕਾਲ

ਊਸਤਤਿ

ਸੋ ਇਹ ਦਿਬਜ ਦ੍ਰਿਸ਼ਟ ਹੈ ਜਿਸ ਦੇ ਪੁਗਟ ਹੋਇਆਂ ਪ੍ਰਭੂ ਹਰ ਘਟ ਵਿਚ ਵਿਆਪਕ ਨਜ਼ਰ ਆਉਂਦਾ ਹੈ ਅਤੇ ਜਿੰਨੇ ਵੀ ਸਰੀਰ ਹਨ ਸਭ ਉਸ ਦੀ ਖੇਲ੍ਹ ਕਰਕੇ ਦ੍ਰਿਸ਼ਟਮਾਨ ਪੈਂਦੇ ਹਨ। ਸੋ ਨਾਮਦੇਵ ਜੀ ਨੇ ਜੋ ਕੁੱਤੇ ਨੂੰ ਅਵਾਜ਼ਾਂ ਮਾਰੀਆਂ ਉਹ ਦਿਬਜ ਦ੍ਰਿਸ਼ਟ ਖੁਲ੍ਹਣ ਉਪਰੰਤ ਉਹ ਸਤਿ ਨੂੰ ਅਵਾਜ਼ਾਂ ਦਿੰਦੇ ਸਨ ਅਤੇ ਉਸੇ ਸਾਡੇ ਨੇ ਰੂਪਮਾਨ ਹੋ ਕੇ ਨਾਮਦੇਵ ਜੀ ਦੀ ਖਿਚੜੀ ਖਾਪੀ। ਸੋ ਗੁਰੂ ਜਦੋਂ ਗਿਆਨ ਲਾ ਕੇ ਜਗਾ ਦਿੰਦਾ ਹੈ ਤਾਂ ਉਸ ਸਮੇਂ ਸੌਝੀ ਆ ਜਾਂਦੀ ਹੈ ਕਿ -

**ਇਆ ਮੰਦਰ ਮਹਿ ਕੌਨ ਬਸਾਈ॥
ਤਾ ਕਾ ਅੰਡੂ ਨ ਕੌਥੂ ਪਾਈ॥**
ਪੰਨਾ - 871

ਉਸ ਸਮੇਂ ਇਹ ਵਾਕ ਪ੍ਰਤੱਖ ਹੋ ਕੇ ਮੁੰਹ ਵਿਚੋਂ ਨਿਕਲਦਾ ਹੈ -
ਧਾਰਨਾ - ਨਾ ਦਿਸੇ ਬੇਗਾਨਾ ਜੀ,
ਨਾ ਕੋਈ ਵੈਗੀ, ਨਾ ਕੋਈ ਵੈਗੀ - 2, 2.

**ਬਿਸਰਿ ਗਈ ਸਭ ਤਾਤਿ ਪਰਾਈ॥
ਜਬ ਤੇ ਸਾਧਸੰਗਤਿ ਮੌਹਿ ਪਾਈ॥
ਨਾ ਕੋ ਬੈਰੀ ਨਹੀਂ ਬਿਗਾਨਾ
ਸਗਲ ਸੰਗਿ ਹਮ ਕਉ ਬਨਿ ਆਈ॥
ਜੋ ਪ੍ਰਭ ਕੀਨੋ ਸੋ ਭਲ ਮਾਨਿਓ
ਏਹ ਸੁਮਤਿ ਸਾਧੂ ਤੇ ਪਾਈ॥
ਸਭ ਮਹਿ ਰਵਿ ਰਹਿਆ ਪ੍ਰਭ ਏਕੈ
ਪੇਖਿ ਪੇਖਿ ਨਾਨਕ ਬਿਗਸਾਈ॥**
ਪੰਨਾ - 1299

ਹੁਣ ਇਸ ਪ੍ਰਸੰਗ ਵਿਚ ਇਕ ਵਿਚਾਰ ਪੈਦਾ ਹੁੰਦੀ ਹੈ ਕਿ ਸੁਣ ਕੇ, ਸੁਣਾ ਕੇ, ਪੁਸਤਕਾਂ ਪੜ੍ਹ ਕੇ, ਤੱਤ ਬੇਤੇ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਸਰਵਣ ਕਰਕੇ ਕਈ ਪ੍ਰੇਮੀ ਬ੍ਰਹਮ ਦੀ ਗੱਲ ਕਰਦੇ ਹਨ ਅਤੇ ਇਹ ਤੁਕ ਬੋਲਦੇ ਹਨ-

**ਬ੍ਰਹਮ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ॥
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ॥**

ਪੰਨਾ - 846

ਇਹ ਇਕ ਸਿਧਾਂਤ ਹੈ ਪਰ ਦੂੰਤ ਦੇ ਹਨੂਰੇ ਵਿਚ ਘਰਿਆ ਹੋਇਆ ਅੰਧ ਕੂਪ ਵਿਚ ਪਿਆ ਬੰਦਾ ਇਹ ਅਨੁਭਵ ਪ੍ਰਾਪਤ ਨਹੀਂ ਕਰ ਸਕਦਾ। ਉਸਦਾ ਮਾਇਆਵੀ ਅਨੁਭਵ ਕਿਸੇ ਤਰੀਕੇ ਨਾਲ ਦੂਰ ਨਹੀਂ ਹੋ ਸਕਦਾ। ਜਦੋਂ ਤਕ ਉਹ ਤੱਤ ਬੇਤੇ ਮਹਾਂਪੁਰਸ਼ ਦੀ ਸ਼ਰਨ ਵਿਚ ਨਾ ਆ ਜਾਵੇ ਅਤੇ ਪੂਰੇ ਤਰੀਕੇ ਨਾਲ ਸਾਧਨਾ ਸਪੰਨ ਹੋ ਕੇ ਆਪਣੇ ਅਗਿਆਨ ਦਾ ਨਾਸ਼

ਨਾ ਕਰ ਲਵੇ ਉਨੀਂ ਦੇਰ ਇਹ ਵਾਕ ਕਹਿਣੇ ਪਸੰਦ ਨਹੀਂ ਕੀਤੇ ਜਾਂਦੇ।

ਗੁਰੂ ਪੰਜਵੇਂ ਪਾਤਸ਼ਾਹ ਜੀ ਪਾਸ ਲਾਹੌਰ ਦਾ ਭਗਤ ਕਾਨ੍ਹਾ ਜਦੋਂ ਆਪਣੀ ਬਾਣੀ ਦਰਜ ਕਰਾਉਣ ਆਉਂਦਾ ਹੈ ਤਾਂ ਉਸ ਨੇ ਇਹ ਵਾਕ ਕਰੇ ਸਨ ਕਿ -

ਓਹੀ ਰੇ ਮੈ ਓਹੀ ਰੇ, ਜਾਂਕਉ ਬੇਦ ਪੁਰਾਨਾ ਗਾਵੈਂ
ਬੱਜਤ ਖੱਜ ਨ ਕੋਈ ਰੇ, ਜਾਂਕੋ ਨਾਰਦ ਸਾਰਦ ਸੇਵੈਂ
ਸੇਵੈਂ ਦੇਵੀ ਦੇਵਾ ਰੇ, ਬ੍ਰਹਮ ਵਿਸ਼ਨੁ ਮਹੇਸ ਅਰਾਯੈਂ
ਕਰਦੇ ਜਾਂਕੀ ਸੇਵਾ ਰੇ, ਕਹਿ ਕਾਨ੍ਹਾ ਮਮ ਅਸ ਸਰੂਪ
ਅਪਰੰਪਰ ਅਲਖ ਅਭੇਵਾ ਰੇ॥

ਗੁਰੂ ਮਹਾਰਾਜ ਨੇ ਉਸ ਦੀ ਗੱਲ ਨੂੰ ਪਸੰਦ ਨਾ ਕੀਤਾ। ਕਿਉਂਕਿ ਉਸਨੇ ਇਹ ਵਾਕ ਕਹਿ ਤਾਂ ਦਿਤੇ ਪਰ ਉਹ ਇਸ ਅਵਸਥਾ ਤੇ ਪਹੁੰਚਿਆ ਨਹੀਂ ਸੀ। ਭਗਤ ਕਾਨ੍ਹਾ ਇਕ ਯੋਗੀ ਤਾਂ ਸੀ ਪਰ ਬ੍ਰਹਮ ਸ੍ਰੋਤਰੀ, ਬ੍ਰਹਮ ਨੇਸ਼ਟਾਈ, ਬ੍ਰਹਮ ਬਕਤਾ, ਅਨੁਭਵੀ ਪੁਰਸ਼ ਨਹੀਂ ਸੀ ਉਹ ਕੇਵਲ ਆਪਣੇ ਮੁਖ ਤੋਂ ਅਜਿਹੇ ਵਾਕ ਆਪਣੀ ਹੋਂਦ ਨੂੰ ਉਸੇ ਤਰ੍ਹਾਂ ਸੁਰਖਿਸ਼ਤ ਰਖਦਾ ਹੋਇਆ ਵਰਤ ਰਿਹਾ ਸੀ। ਇਹ ਮੌਖਿਕ ਗਿਆਨ ਹੋਇਆ ਕਰਦਾ ਹੈ, ਜਿਸ ਨੂੰ ਮੌਖਿਕ ਗਿਆਨੀ ਆਖਿਆ ਜਾਂਦਾ ਹੈ। ਗੁਰੂ ਮਹਾਰਾਜ ਨੇ ਜਦੋਂ ਉਸ ਨੂੰ ਬਾਣੀ ਚੜ੍ਹਾਉਣ ਤੋਂ ਜਵਾਬ ਦੇ ਦਿਤਾ ਤਾਂ ਭਗਤ ਕਾਨ੍ਹਾ ਕਾਫੀ ਨਰਾਜ਼ ਹੋਇਆ ਅਤੇ ਇਹ ਵੀ ਦਸਿਆ ਜਾਂਦਾ ਹੈ ਕਿ ਉਸ ਨੇ ਕੁਝ ਮੰਦੇ ਸ਼ਬਦ ਗੁਰੂ ਮਹਾਰਾਜ ਜੀ ਨੂੰ ਬੋਲੇ। ਜੇ ਉਹ ਸਚਮੁੱਚ ਉਸੇ ਅਵਸਥਾ ਵਿਚ ਹੁੰਦਾ ਤਾਂ ਉਸ ਨੂੰ ਭਗਤ ਨਾਮਦੇਵ ਅਤੇ ਭਾਈ ਘਨਈਆ ਵਾਂਗੂੰ ਦੂਜਾ ਨਜ਼ਰ ਨਹੀਂ ਸੀ ਆਉਣਾ। ਜੋ ਇਸ ਅਵਸਥਾ ਵਿਚ ਪਹੁੰਚ ਜਾਂਦੇ ਹਨ ਉਨ੍ਹਾਂ ਬਾਰੇ ਫੁਰਮਾਨ ਹੈ -

ਮਨ ਸਾਚਾ ਮੁਖਿ ਸਾਚਾ ਸੋਇ॥
ਅਵਰੁ ਨ ਪੇਖੇ ਏਕਸੁ ਬਿਨੁ ਕੋਇ॥
ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ॥ ਪੰਨਾ

- 272

ਸੋ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਓ! ਜਦੋਂ ਤਕ ਉਸ ਸਤਿ ਨੂੰ ਅੰਦਰ ਬਾਹਰ ਪਛਾਣ ਨਹੀਂ ਲਿਆ, ਉਨੀਂ ਦੇਰ ਤਕ ਇਹ ਕਹਿਣਾ ਕਿ ਹਰ ਥਾਂ ਪ੍ਰਭੂ ਹੀ ਹੈ, ਹੋਰ ਹੈ ਹੀ ਕੋਈ ਨਹੀਂ ਇਹ ਇਕ ਕਉਏ ਦਾ ਚੁੰਚ ਗਿਆਨ ਹੁੰਦਾ ਹੈ। ਗੁਰੂ ਮਹਾਰਾਜ ਜੀ ਇਕ ਥਾਂ ਫੁਰਮਾਨ ਕਰਦੇ ਹਨ -

ਜਗੁ ਕਉਆ ਮੁਖਿ ਚੁੰਚ ਗਿਆਨੁ॥
ਅੰਤਰਿ ਲੋਭੁ ਝੂਠੁ ਅਭਿਮਾਨੁ॥
ਬਿਨੁ ਨਾਵੈ ਪਾਜੁ ਲਹਗੁ ਨਿਦਾਨਿ॥
ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ॥
ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ

ਪਰੀਤਿ ॥

ਗੁਰਿ ਕਹਿਆ ਸਾ ਕਾਰ ਕਮਾਵਹੁ ॥
 ਸਬਦੁ ਚੀਨਿ ਸਹਜ ਘਰਿ ਆਵਹੁ ॥
 ਸਾਚੈ ਨਾਇ ਵਡਾਈ ਪਾਵਹੁ ॥
 ਆਪਿ ਨ ਬੁਝੈ ਲੋਕ ਬੁਝਾਵੈ ॥
 ਮਨ ਕਾ ਅੰਧਾ ਅੰਧੁ ਕਮਾਵੈ ॥
 ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥
 ਹਰਿ ਜੀਉ ਸੇਵੀਐ ਅੰਤਰਜਾਮੀ ॥
 ਘਟ ਘਟ ਅੰਤਰਿ ਜਿਸ ਕੀ ਜੋਤ ਸਮਾਨੀ ॥
 ਤਿਸੁ ਨਾਲਿ ਕਿਆ ਚਲੈ ਪਹਨਾਮੀ ॥
 ਸਾਚਾ ਨਾਮੁ ਸਾਚੈ ਸਬਦਿ ਜਾਨੈ ॥
 ਆਪੇ ਆਪੁ ਮਿਲੈ ਚੂਕੈ ਅਭਿਮਾਨੈ ॥
 ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥
 ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥
 ਅਉਗਣ ਕਾਟ ਪਾਪਾ ਮਤਿ ਖਾਈ ॥
 ਕੰਚਨ ਕਾਇਆ ਜੋਤੀ ਜੋਤਿ ਸਮਾਈ ॥
 ਸਤਿਗੁਰਿ ਮਿਲਿਐ ਵਡੀ ਵਡਿਆਈ ॥
 ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥
 ਨਾਮਿ ਰਤੇ ਸਦਾ ਸੁਖੁ ਪਾਈ ॥
 ਗੁਰਮਤਿ ਮਾਨਿਆ ਕਰਣੀ ਸਾਰੁ ॥
 ਗੁਰਮਤਿ ਮਾਨਿਆ ਮੱਖ ਦੁਆਰੁ ॥
 ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥

ਪੰਨਾ - 832

ਬੜੇ ਸਪਸ਼ਟ ਥਾਂ ਫੁਰਮਾਨ ਕੀਤਾ ਹੈ ਕਿ ਜਿਹੜਾ ਪੜ੍ਹ ਲਿਖ ਕੇ
 ਮਾਇਆ ਦੇ ਵਿਚ ਗ੍ਰਹੇ ਹੋਏ ਕਾਮ, ਕ੍ਰੋਧ, ਲੋਭ, ਮੋਹ ਅੰਕਾਰ, ਸ਼ਬਦ,
 ਸਪਰਸ, ਰੂਪ, ਰਸ, ਗੰਧ ਨੇ ਮੌਹਿਆ ਹੋਇਆ ਹੈ ਅਤੇ ਜਿਨ੍ਹਾਂ ਨੂੰ ਸਥਿਰ
 ਬੁੱਧੀ ਪ੍ਰਾਪਤ ਨਹੀਂ ਹੋਈ, ਉਹ ਅਨੁਭਵ ਪ੍ਰਾਪਤ ਹੋਏ ਬਿਨਾਂ ਹੀ ਇਕੋ ਗੱਲ
 ਕਹੀ ਜਾਂਦੇ ਹਨ ਕਿ ਵਾਹਿਗੁਰੂ ਤੋਂ ਬਗੈਰ ਇਥੇ ਹੋਰ ਕੋਈ ਹੈ ਹੀ ਨਹੀਂ।
 ਇਹ ਗੱਲ ਕਹਿਣ ਨਾਲ ਉਨ੍ਹਾਂ ਨੂੰ ਗਿਆਨ ਪ੍ਰਾਪਤ ਨਹੀਂ ਹੋਣਾ। ਜੇ ਉਹ
 ਕਹੀ ਜਾਣ ਮੈਂ ਆਤਮਾ ਹਾਂ-ਮੈਂ ਆਤਮਾ ਹਾਂ-ਮੈਂ ਆਤਮਾ ਹਾਂ, ਸਰੀਰ ਨਹੀਂ
 ਹਾਂ। ਤਾਂ ਇਹ ਕਪੋਲ ਕਲਪਨਾ ਹੈ। ਉਹ ਸਰੀਰ ਹੁੰਦੇ ਹੋਏ ਆਪਣੇ ਆਪ
 ਨੂੰ ਆਤਮਾ ਕਹੀ ਜਾਂਦੇ ਹਨ। ਜੇ ਉਨ੍ਹਾਂ ਦੇ ਥੋੜ੍ਹੀ ਜਿਹੀ ਚੁੱਡੀ ਵੱਡ ਦਿਓ
 ਤਾਂ ਉਨ੍ਹਾਂ ਦੇ ਮੌਹ ਵਿਚੋਂ ਇਕ ਦਮ ਨਿਕਲੇਗਾ ਕਿ ਤੂੰ ਮੌਹੀ ਚੁੱਡੀ ਕਿਉਂ
 ਵੱਢੀ? ਉਸ ਵੱਲੋਂ ਉਨ੍ਹਾਂ ਦੇ ਯਾਦ ਨਹੀਂ ਰਹੇਗਾ ਕਿ ਮੈਂ ਆਤਮਾ ਹਾਂ,
 ਅਛੋਹ ਹਾਂ, ਸਤਿ, ਚਿਤ, ਅਨੰਦ ਹਾਂ। ਸੋ ਇਹ ਇਕ ਅਵਸਥਾ ਭੇਦ ਹੈ।
 ਸੋ ਬਿਨਾਂ ਪ੍ਰਾਪਤੀ ਕੀਤੇ ਚੁੰਚ ਗਿਆਨ ਵਸ ਤੜ੍ਹ ਗਿਆਨੀ ਬਣੇ ਰਹਿੰਦੇ
 ਹਨ। ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥
ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ
ਸਿਵਾਪੈ ॥**

ਪੰਨਾ - 930

ਸੋ ਨਾਮਦੇਵ ਜੀ ਅਤੇ ਭਾਈਆ ਜੀ ਚੁੱਚ ਗਿਆਨੀ ਨਹੀਂ ਸਨ, ਉਹ ਸਚਮੁੱਚ ਹੀ ਬ੍ਰਹਮ ਦ੍ਰਿਸ਼ਟੀ ਵਿਚ ਸਮਾਏ ਹੋਏ ਬ੍ਰਹਮ ਨੂੰ ਪ੍ਰਤੱਖ ਰੂਪ ਵਿਚ ਦੇਖ ਰਹੇ ਸਨ। ਆਪਣੇ ਆਪਾ ਭਾਵ ਪੁਰਨ ਤੌਰ ਤੋਂ ਗੁਆ ਚੁਕੇ ਸਨ ਅਤੇ ਬ੍ਰਹਮ ਰੂਪ ਹੀ ਸਨ ਉਨ੍ਹਾਂ ਦੇ ਸਰੀਰਾਂ ਤੋਂ ਬ੍ਰਹਮ ਦੀ ਕ੍ਰਿਆ ਹੀ ਹੋ ਰਹੀ ਸੀ। ਯਥਾਰਥਕਤਾ ਇਹ ਹੈ ਕਿ ਜੋ ਕੁਝ ਅਸੀਂ ਦੇਖਦੇ ਹਾਂ ਇਹ ਬ੍ਰਹਮ ਹੈ, ਆਤਮ ਪਸਾਰਾ ਹੈ। ਅਸੀਂ ਮਾਇਆ ਦੇ ਗਾੜ੍ਹੇ ਨਸੇ ਵਿਚ, ਤਿੰਨਾਂ ਗੁਣਾਂ ਦੀ ਨੀਂਦ ਵਿਚ ਗਿਆਨ ਦੇ ਬਚਨ ਸੁਪਨੇ ਵਿਚ ਬਰੜਾਉਣ ਵਾਂਗੂ ਲਿਖੀ ਜਾਂਦੇ ਹਾਂ। ਸੋ ਇਸ ਕਰਕੇ ਇਸ ਗੱਲ ਨੂੰ ਸਮਝਣਾ ਕਿ ਇਸ ਸਰੀਰ ਵਿਚ ਕੌਣ ਵਸਦਾ ਹੈ, ਬਹੁਤ ਹੀ ਮੁਸ਼ਕਲ ਹੈ ਜਦੋਂ ਤਕ ਅਸੀਂ ਸਮਰੱਥ ਮੁਰਸ਼ਦੇ-ਏ-ਕਾਮਲ ਦੀ ਸ਼ਰਨ ਵਿਚ ਜਾ ਕੇ ਨਾਮ ਪ੍ਰਾਪਤੀ ਦੀ ਕਮਾਈ ਨਹੀਂ ਕਰਦੇ ਅਤੇ ਮੁਰਦਾ ਹੋ ਕੇ ਮੁਰੀਦ ਨਹੀਂ ਬਣਦੇ ਇਹ ਅਵਸਥਾ ਗੱਲੀਂ ਬਾਤੀ ਕਦੇ ਵੀ ਪ੍ਰਾਪਤ ਨਹੀਂ ਹੋ ਸਕਦੀ। ਮਹਾਰਾਜ ਜੀ ਨੇ ਐਸਾ ਫੁਰਮਾਨ ਕੀਤਾ ਹੈ-

**ਗਲੀ ਅਸੀਂ ਚੰਗੀਆ ਆਚਾਰੀ ਬੁਰੀਆਹ ॥
ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥
ਗੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥
ਨਾਲਿ ਖਸਮੇ ਰਤੀਆ ਮਾਣਹਿ ਸੁਖਿ ਰਲੀਆਹ ॥
ਹੋਦੈ ਤਾਣਿ ਨਿਤਾਣੀਆ ਰਹਿ ਨਿਮਾਨਣੀਆਹ ॥
ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥**

ਪੰਨਾ-85

ਵਰਤਾਰਾ ਬਦਲ ਗਿਆ ਸੰਸਾਰ ਨਾਲ ਕਿਉਂਕਿ ਪਹਿਲਾਂ ਸੁਤਿਆਂ ਪਿਆਂ ਨੂੰ ਦੁਸ਼ਮਣ ਵੀ ਨਜ਼ਰ ਆਉਂਦੇ ਸੀ, ਆਪਣੇ ਵੀ ਨਜ਼ਰ ਆਉਂਦੇ ਸੀ, ਬੇਗਾਨੇ ਵੀ ਨਜ਼ਰ ਆਉਂਦੇ ਸੀ। ਪਰ ਜਦ ਗੁਰੂ ਨੇ ਅਗਿਆਨ ਲਗਾ ਦਿਤਾ ਤੇ ਅਗਿਆਨ ਲਗਾ ਕੇ ਸਾਰਾ ਸੰਸਾਰ ਸੁਲਾ ਦਿਤਾ।

ਅਗਿਆਨਿ ਲਾਇ ਸਵਾਲਿਆ..... ॥ ਪੰਨਾ

- 1308

ਪਰ ਜਿਹਨੂੰ ਗਿਆਨ ਦਾ ਟੀਕਾ ਲਗਾ ਦਿਤਾ ਉਸ ਨੂੰ ਜਾਗ ਆ ਜਾਂਦੀ ਹੈ -

**.....ਗੁਰ ਗਿਆਨੈ ਲਾਇ ਜਗਾਵੈਗੋ ॥
ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥**

ਪੰਨਾ-1308

ਸੋ ਇਸ ਤਰ੍ਹਾਂ ਪਹਿਲਾ ਜੋ ਪੜਦਾ ਹੈ, ਬੰਧਨ ਹੈ, ਸੰਗਲ ਬਹੁਤ ਵੱਡਾ

ਪਿਆ ਹੋਇਆ ਹੈ ਸਾਧਸੰਗਤ ਜੀ! ਉਹ ਅਵਿਦਿਆ ਦਾ ਪਿਆ ਹੋਇਆ ਹੈ। ਕਿੰਨਾ ਹੀ ਸਮਝਾਈ ਜਾਓ ਲੇਕਿਨ ਆਦਮੀ ਮੰਨਦਾ ਹੀ ਨਹੀਂ। ਦੂਸਰਾ ਹੈ 'ਜੀਵ ਭਾਵ' ਆਪਣੇ ਆਪ ਨੂੰ ਪੰਜ ਤੱਤਾਂ ਦੀ ਦੇਹ ਮੰਨਦਾ ਹੈ। ਦੇਖ ਲਓ ਵਿਚਾਰ ਕਰਕੇ, ਅਸੀਂ ਇਹਨੂੰ ਸ਼ੀਸ਼ੇ ਸਾਮ੍ਰਾਣੇ ਖੜ੍ਹੇ ਹੋਏ ਨੂੰ ਜਦ ਵੀ ਕਹਾਂਗੇ 'ਮੈਂ' ਕਹਾਂਗੇ। ਇਹਨੂੰ ਮੈਂ ਦਾ ਅਧਿਆਸ ਐਨਾ ਪੱਕ ਗਿਆ ਕਿ ਹਟਣ ਵਿਚ ਹੀ ਨਹੀਂ ਆਉਂਦਾ। ਆਪਣੇ ਆਤਮ ਸਰੂਪ ਨੂੰ ਸਦਾ ਹੀ ਭੁੱਲ ਕੇ ਜੀਵ ਭਾਵ ਵਿਚ ਪ੍ਰਵਿਰਤ ਹੋ ਗਿਆ। ਜਿਹੜਾ ਆਪਣੇ ਆਪ ਨੂੰ ਦੇਹ ਮੰਨਦਾ ਹੈ ਉਹ ਤਾਂ ਗਿਆ ਗੁਜ਼ਰਿਆ ਬੰਦਾ ਹੈ ਕਿਉਂਕਿ ਇਹ ਸੁਣਦਾ ਹੀ ਨਹੀਂ, ਕਦ ਸੁਣੇਗਾ। ਹਾਕਾਂ ਮਾਰ-ਮਾਰ ਕੇ ਜਗਾ ਰਹੇ ਨੇ ਲੇਕਿਨ ਜਾਗ ਨਹੀਂ ਆ ਰਹੀ -

**ਫਰੀਦਾ ਕੁਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ॥
ਜੋ ਸੈਤਾਨਿ ਵੰਘਾਇਆ ਸੇ ਕਿਤ ਫੇਰਹਿ ਚਿਤ॥**

ਪੰਨਾ-

1378

ਜਦ ਕਰੇਗਾ ਸਰੀਰ ਦੀ ਗੱਲ ਹੀ ਕਰੇਗਾ। ਜਦ ਤਕ ਆਪਣੇ ਆਪ ਨੂੰ ਸਰੀਰ ਸਮਝਾਂਗੇ ਪਤਾ ਹੈ ਕਿੰਨੀਆਂ ਗਲਤੀਆਂ ਹੁੰਦੀਆਂ ਨੇ, ਫੇਰ ਸੰਸਕਾਰ ਆ ਕੇ ਦੱਬ ਲੈਂਦੇ ਨੇ। ਕੋਈ ਮਜ਼ਹਬ ਆ ਜਾਂਦੇ ਨੇ, ਕੋਈ ਬਰਾਦਰੀਆਂ ਆ ਜਾਂਦੀਆਂ ਨੇ, ਉਚੇ ਨੀਵੇਂ ਆ ਜਾਂਦੇ ਨੇ, complex ਆ ਜਾਂਦੇ ਨੇ, ਦੇਸ਼ਾਂ ਦੀ ਵੰਡ ਹੋ ਜਾਂਦੀ ਹੈ ਕਿਉਂਕਿ ਸਰੀਰ ਸਮਝਦੇ ਹਾਂ ਅਸੀਂ ਆਪਣੇ ਆਪ ਨੂੰ। ਮਹਾਰਾਜ ਨੇ ਤਾਂ ਹੀ ਕਿਹਾ ਹੈ ਕਿ ਸਾਰਾ ਸੰਸਾਰ ਸੁੱਤਾ ਪਿਆ ਹੈ। ਭੁੱਲਿਆ ਹੋਇਆ ਨੀਂਦ ਦੇ ਵਿਚ ਗਾਫਲ ਹੋ ਕੇ ਆਪਣਾ ਜੀਵਨ ਬਤੀਤ ਕਰ ਰਿਹਾ ਹੈ। ਦੂਸਰੇ ਉਹ ਨੇ ਜਿਨ੍ਹਾਂ ਨੂੰ ਇਹ ਪਤਾ ਲੱਗ ਗਿਆ ਕਿ ਸਰੀਰ ਤਾਂ ਮੈਂ ਛੱਡ ਜਾਣਾ ਹੈ। ਜਦ ਮੈਂ ਸੰਸਾਰ ਵਿਚ ਆਇਆ ਨਹੀਂ ਸੀ, ਕੋਈ ਮੇਰਾ ਸਰੀਰ ਨਹੀਂ ਸੀ ਆਇਆ ਉਸ ਵੇਲੇ ਵੀ ਮੈਂ ਸੀ ਤੇ ਜਿਸ ਵੇਲੇ ਸਰੀਰ ਨਹੀਂ ਰਹਿਣਾ ਤਾਂ ਮੈਂ ਕਿਸੇ ਨਾ ਕਿਸੇ ਸ਼ਕਲ 'ਚ ਜ਼ਰੂਰ ਰਹਾਂਗਾ। ਸੋ ਇਹਨੂੰ ਜੀਵ ਭਾਵ ਕਹਿੰਦੇ ਨੇ, ਜੀਵ ਭਾਵ ਦਾ ਅੰਧਿਆਸ ਪੱਕ ਕੇ ਪਰਧੱਕ ਹੋ ਜਾਂਦਾ ਹੈ। ਧਰਤੀ ਦੇ ਉਤੇ ਪੰਜ ਤਨ ਮਾਤਰਾਂ ਵਿਚ ਮਸਤ ਰਹਿੰਦਾ ਹੈ, ਇਹਦੇ ਵਿਸ਼ੇ ਨੇ - ਸ਼ਬਦ, ਸਪਰਸ਼, ਰੂਪ, ਰਸ ਤੇ ਗੰਧ। ਇਨ੍ਹਾਂ ਵਿਸ਼ਿਆਂ ਵਿਚ ਆਦਮੀ ਦਾ ਮਨ ਹਰ ਵਕਤ ਮਸਤ ਰਹਿੰਦਾ ਹੈ ਤੇ ਨਤੀਜਾ ਕੀ ਹੁੰਦਾ ਹੈ ਆਪਣੇ ਆਤਮ ਸਰੂਪ ਨੂੰ ਭੁੱਲਿਆ ਰਹਿੰਦਾ ਹੈ। ਹਰ ਵਕਤ ਬਾਲ-ਬੱਚਿਆਂ 'ਚ, ਮਾਇਕ ਵਸਤਾਂ 'ਚ, ਕੌਠੀਆਂ 'ਚ, ਫੈਕਟਰੀਆਂ 'ਚ, ਜ਼ਮੀਨਾਂ, ਫਾਰਮਾਂ 'ਚ, ਨੌਕਰੀਆਂ ਚਾਕਰੀਆਂ 'ਚ, ਪਦਵੀਆਂ 'ਚ ਪਰਚਿਆ ਰਹਿੰਦਾ ਹੈ। ਪਰਚਣ ਨਾਲ ਕੀ ਹੁੰਦਾ ਹੈ ਕਿ ਇਹ ਭੁੱਲ ਜਾਂਦਾ ਹੈ। ਮਹਾਰਾਜ ਕਹਿੰਦੇ ਨੇ ਕਿ ਕਿਉਂ ਭੁੱਲਦਾ ਹੈ? ਐਸ ਤਰ੍ਹਾਂ ਨਾਲ ਸਾਨੂੰ ਜਗਾਉਂਦੇ ਨੇ -

**ਧਾਰਨਾ - ਆਤਮ ਤੇਰਾ ਰੂਪ ਹੈ,
ਦੇਹੀ ਕਿਉਂ ਮੰਨਦੈ ਆਪ ਨੂੰ - 2, 2.
ਦੇਹੀ ਕਿਉਂ ਮੰਨਦੈ ਆਪ ਨੂੰ - 2, 2.
ਆਤਮ ਤੇਰਾ ਰੂਪ ਹੈ,2**

ਮਹਾਰਾਜ ਜੀ ਸਾਵਧਾਨ ਕਰਦੇ ਨੇ ਕਿ ਪ੍ਰੇਮੀਆਂ! ਫੇਰ ਤੁੰ ਕਹਿਣਾ ਹੈ ਕਿ ਗੁਰੂ ਨੇ ਮੈਨੂੰ ਰਾਹ ਨਹੀਂ ਦੱਸਿਆ। ਗੁਰੂ ਤਾਂ ਬੋਲੀ ਜਾਂਦਾ ਹੈ ਤੁੰ ਸੁਣਦਾ ਹੀ ਨਹੀਂ। ਜੇ ਸੁਣਦਾ ਹੈ ਤਾਂ ਮੰਨਦਾ ਨਹੀਂ। ਦੂਸਰੀ ਅਵਸਥਾ ਚੰਚ ਜੇ ਮੰਨਦਾ ਹੈ ਤਾਂ ਅਭਿਆਸ ਨਹੀਂ ਕਰਦਾ। ਜੇ ਅਭਿਆਸ ਕਰਦਾ ਹੈ ਤਾਂ ਆਪਣੇ ਆਪ ਦੀ ਪਛਾਣ ਨਹੀਂ ਕਰਦਾ। ਚਾਰੋਂ ਚੀਜ਼ਾਂ ਜਦੋਂ ਕਰਦਾ ਹੈ ਤਾਂ ਫੇਰ ਗੁਰੂ ਲਗਦਾ ਹੈ -

ਗੁਰ ਲਾਗਾ ਤਬ ਜਾਣੀਐ ਮਿਟਹਿ ਮੌਹ ਤਨ ਤਾਪ॥

ਸੌ -

**ਇਹ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ
ਵਿਚਿ ਜੋਤਿ॥** ਪੰਨਾ - 309

ਆਹ ਸਰੀਰ ਦੇ ਵਿਚ ਵਾਹਿਗੁਰੂ ਦੀ ਜੋਤੀ ਪਈ ਹੈ -

**ਗੁਰਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕ
ਕਢੈ ਖੋਤਿ॥**

**ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ
ਓਤਿ ਪੋਤਿ॥**

**ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ
ਸਰੋਤਿ॥**

**ਜਨ ਨਾਨਕ ਨਾਮੁ ਸਲਾਹਿ ਤੁੰ ਸਚੁ ਸਚੇ ਸੇਵਾ ਤੇਰੀ
ਹੋਤਿ॥** ਪੰਨਾ - 309

ਗੁਰੂ ਦੇ ਰਾਹੀਂ ਕੋਈ ਪ੍ਰੇਮੀ ਗੁਰੂ ਦੇ ਬਚਨ ਮੰਨ ਕੇ ਇਹਦੇ ਵਿਚ ਜਿਹੜੇ ਗੋਹਝ ਰਤਨ ਛੁਪੇ ਪਏ ਨੇ ਉਨ੍ਹਾਂ ਨੂੰ ਨਾਮ ਜਪ-ਜਪ ਕੇ ਕੱਢ ਲੈਂਦਾ ਹੈ। ਇਕ ਥਾਂ ਗੁਰੂ ਮਹਾਰਾਜ ਜੀ ਫੁਰਮਾਉਂਦੇ ਨੇ ਕਿ -

ਕਾਇਆ ਕੌਟੁ ਹੈ ਆਕਾਰਾ॥

ਮਾਇਆ ਮੌਹੁ ਪਸਰਿਆ ਪਾਸਾਰਾ॥

ਬਿਨੁ ਸ਼ਬਦੈ ਭਸਮੈ ਕੀ ਢੇਰੀ ਖੈਹੁ ਖੇਹ ਰਲਾਇਦਾ॥

ਪੰਨਾ-1059

ਜੇ ਇਹਦੇ ਵਿਚ ਸ਼ਬਦ ਨਾ ਹੋਵੇ ਤਾਂ ਇਹ ਭਸਮ ਦੀ ਢੇਰੀ ਹੈ ਤੋਂ ਸਿਵਾਏ ਹੋਰ ਕੁਝ ਨਹੀਂ ਹੈ। ਸ਼ਬਦ ਦੇ ਨਾਲ ਇਹ ਜਿਉਂਦੀ ਹੈ। ਕਿਹੜਾ ਸ਼ਬਦ -

ਨਾਮ ਕੇ ਧਾਰੇ ਸਗਲੇ ਜੰਤ॥

ਨਾਮ ਕੇ ਧਾਰੇ ਖੰਡ ਬ੍ਰਹਮੰਡ॥

ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ॥

ਨਾਮ ਕੇ ਧਾਰੇ ਸੁਨਨ ਗਿਆਨ ਧਿਆਨ॥

ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ॥

ਨਾਮ ਕੇ ਧਾਰੇ ਸੁਨਨ ਗਿਆਨ ਧਿਆਨ॥

ਨਾਮ ਕੇ ਧਾਰੇ ਆਗਾਸ ਪਾਤਾਲ ॥
 ਨਾਮ ਕੇ ਧਾਰੇ ਸਗਲ ਆਕਾਰ ॥
 ਨਾਮ ਕੇ ਧਾਰੇ ਪੁਰੀਆ ਸਭ ਭਵਨ ॥
 ਨਾਮ ਕੈ ਸੰਗ ਉਧਰੇ ਸੁਨਿ ਸ੍ਰਵਨ ॥
 ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥
 ਨਾਨਕ ਚਉਥੇ ਪਦ ਮਹਿ ਸੌ ਜਨੁ ਗਤਿ ਪਾਏ ॥ ਪੰਨਾ

- 284

ਉਸ ਸ਼ਬਦ ਸ਼ਕਤੀ (ਨਾਮ ਸ਼ਕਤੀ) ਨੇ ਇਸ ਸਰੀਰ ਨੂੰ ਧਾਰਨ ਕੀਤਾ ਹੋਇਆ ਹੈ। ਜੇ ਸ਼ਬਦ ਸ਼ਕਤੀ ਇਹਦੇ ਵਿਚ ਨਾ ਹੋਵੇ ਤਾਂ ਇਹ ਖੇਹ ਦੀ ਢੇਰੀ ਬਣ ਜਾਂਦੀ ਹੈ -

ਕਾਇਆ ਕੰਚਨ ਕੌਟੁ ਆਪਾਰਾ ॥
 ਜਿਸਿ ਵਿਚਿ ਰਵਿਆ ਸਬਦੁ ਅਪਾਰਾ ॥
 ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖ
 ਪਾਇਦਾ ॥
 ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥
 ਤਿਸੁ ਵਿਚਿ ਹਰਿ ਜੀਉ ਵਸੈ ਮੁਗਰੇ ॥
 ਗੁਰ ਕੈ ਸਬਦਿ ਵਣਜਨਿ ਵਪਾਰੀ ਨਦਰੀ ਆਪਿ
 ਮਿਲਾਇਦਾ ॥

ਪੰਨਾ - 1059

ਇਹਨੂੰ ਹਰੀ ਮੰਦਰ ਕਹਿੰਦੇ ਨੇ। ਇਹਦੇ ਵਿਚ ਸ਼ਗਾਬ ਪਾ ਲੈਂਦਾ ਹੈ, ਮਾਨੋ ਮਰੀ ਹੋਈ ਬਿੱਲੀ ਸੁੱਟ ਲੈਂਦਾ ਹੈ ਇਸ ਮੰਦਰ ਦੇ ਵਿਚ, ਸਰੋਵਰ ਦੇ ਅੰਦਰ। ਅੰਮ੍ਰਿਤ ਦਾ ਸਰੋਵਰ ਭਰਿਆ ਪਿਆ ਹੈ ਅਤੇ ਇਹਦੇ ਵਿਚ ਨਿੰਦਿਆ ਦੀ, ਈਰਖਾ ਦੀ ਮਰੀ ਹੋਈ ਬਿੱਲੀ ਪਾ ਲਈ ਅਤੇ ਵੈਰ ਵਿਰੋਧ ਦੇ ਮਰੇ ਹੋਏ ਚੂਹੇ ਸੁੱਟ ਲਏ ਫੇਰ ਕਹਿੰਦੇ ਨੇ ਕਿ ਇਹ ਮੰਦਰ ਪਵਿੱਤਰ ਰਹੇਗਾ। ਬਿਲਕੁਲ ਗਲਤ ਹੈ। ਇਸ ਮੰਦਰ ਦੀ ਪਵਿੱਤਰਤਾ ਪਵਿੱਤਰ ਗੁਣਾਂ ਕਰਕੇ ਹੀ ਹੁੰਦੀ ਹੈ। ਬਾਹਰਲੇ ਮੰਦਰ ਕਰਕੇ ਤਾਂ ਅਸੀਂ ਤਲਵਾਰਾਂ ਕੱਢ ਲੈਂਦੇ ਹਾਂ, ਇਕ ਦੂਜੇ ਦੇ ਗਲ ਵੱਡ ਦਿੰਦੇ ਹਾਂ ਪਰ ਜਿਹੜਾ ਆਪਣਾ ਹੀ ਮੰਦਰ ਅਸੀਂ ਅਪਵਿੱਤਰ ਕਰਦੇ ਚਲੇ ਜਾ ਰਹੇ ਹਾਂ। ਕਿਉਂ ਨਹੀਂ ਸਮਝਿਆ, ਗੁਰੂ ਦੀ ਬਾਣੀ ਤੇ ਨਿਹਚਾ ਕਿਉਂ ਨਹੀਂ ਲਿਆਂਦਾ। ਸਾਡਾ ਨਿਹਚਾ ਬੜੀ ਦੂਰ ਹੈ, ਆਪਣਾ ਹੀ ਬਣਾਇਆ ਹੋਇਆ ਨਿਸ਼ਚਾ ਅਸੀਂ ਧਾਰ ਕੇ ਰਖਦੇ ਹਾਂ। ਜਿਹੜੀਆਂ ਬਚਪਨ ਤੋਂ ਅਗਿਆਨੀਆਂ ਦੀਆਂ, ਅੰਨ੍ਹਿਆਂ ਦੀਆਂ ਗੱਲਾਂ ਸੁਣਦੇ ਆਏ ਹਾਂ ਉਹ ਨਿਸ਼ਚੇ ਸਾਡੇ ਪਰਿਧੱਕ ਹੋ ਗਏ।

ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥
 ਪੰਨਾ - 600

ਜੋ ਪ੍ਰਮੇਸ਼ਰ ਦੇ ਗਿਆਨ ਤੋਂ ਹੀਣਾ ਹੈ ਉਸ ਦੇ ਗਿਆਨ ਨੇਤਰ ਅੰਨ੍ਹੇ ਹਨ। ਗੁਰੂ ਤੋਂ ਬਗੈਰ ਹਨੁਰਾ ਖਤਮ ਨਹੀਂ ਹੁੰਦਾ। ਭਾਵੇਂ ਕਿੰਨਾ ਹੀ ਪ੍ਰਕਾਸ਼ ਕਿਉਂ ਨਾ ਹੋ ਜਾਵੇ ਜਿਵੇਂ ਕਿ -

**ਜੇ ਸਉ ਚੰਦਾ ਉਗਵਹਿ ਸੁਰਜ ਚੜਹਿ ਹਜਾਰ॥
ਏਤੇ ਚਾਨਣ ਹੋਇਆਂ ਗੁਰ ਬਿਨੁ ਘੱਰ ਅੰਧਾਰ॥ ਪੰਨਾ**

- 463

ਅਥੇ ਪੁਰਸ਼ ਜੋ ਰਾਹ ਦਸਦੇ ਹਨ ਉਹ ਕਿਸੇ ਕਿਨਾਰੇ ਨਹੀਂ ਪਹੁੰਚਿਆ ਕਰਦੇ। ਦੁਨੀਆਂ ਵਿਚ ਹੀ ਖਪ-ਖਪਾ ਕੇ ਆਦਮੀ ਆਪਣਾ ਜੀਵਨ ਬਰਬਾਦ ਕਰ ਲੈਂਦਾ ਹੈ। ਗੁਰੂ ਤੋਂ ਬਰੈਰ ਰਸਤੇ ਦੀ ਸੋਝੀ ਨਹੀਂ ਹੋਇਆ ਕਰਦੀ -

**ਅਥੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ॥
ਹੋਇ ਸੁਜਾਖਾ ਨਾਨਕਾ ਸੌ ਕਿਉ ਉਝੜਿ ਪਾਇ॥ ਪੰਨਾ**

- 954

ਅੰਨ੍ਹਿਆਂ ਦੀਆਂ ਗੱਲਾਂ ਅੰਨ੍ਹਿਆਂ ਹੀ ਹੁੰਦੀਆਂ ਹਨ -

ਅੰਨ੍ਹਾ ਆਗੂ ਜੇ ਬੀਐ ਸਭੁ ਸਾਬੁ ਮੁਹਾਵੈ॥

ਭਾਈ ਗੁਰਦਾਸ ਜੀ, ਵਾਰ 35/2

ਸਾਰਾ ਸਾਥ ਛੁੱਬ ਜਾਂਦਾ ਹੈ ਜੇ ਅੰਨਾ ਆਗੂ ਬਣਾ ਲਈਏ। ਕਿੰਨੀ ਥਾਂ ਬਾਣੀ ਕਹਿੰਦੀ ਹੈ ਕਿ ਇਹ ਮੰਦਰ ਨੂੰ ਆਪ ਹੀ ਸੰਵਾਰ ਲੈ। 2 ਖਰਬ 15 ਅਰਬ ਇੱਟ ਇਹਦੇ ਉਤੇ ਲੱਗੀ ਹੋਈ ਹੈ। ਸਾਧਸੰਗਤ ਜੀ! ਇਹਦੇ 2 ਖਰਬ 15 ਅਰਬ ਸੈਲ ਨੇ। ਇਹਦੇ ਵਿਚ ਜਿਹੜਾ communication ਦਾ ਸਾਧਨ ਕੀਤਾ ਹੈ ਉਹ ਇਹਨੂੰ ਜਿਉਂਦਾ ਰੱਖਣ ਵਾਸਤੇ ਕਿ ਖੂਨ ਇਹਦੇ ਵਿਚ ਨੱਠਿਆ ਹੀ ਜਾਵੇ, ਉਹ ਜਿੰਦਗੀ ਹੈ ਖੂਨ ਦੀ। 72 ਕਰੋੜ, 72 ਲੱਖ, 72 ਹਜ਼ਾਰ, ਦੋ ਸੌ ਨਾੜੀਆਂ ਲਾਈਆਂ ਹੋਈਆਂ ਹਨ ਇਹਦੇ ਵਿਚ ਜਿਨ੍ਹਾਂ ਵਿਚੋਂ 20 ਵੱਡੀਆਂ-ਵੱਡੀਆਂ ਨੇ, ਜਿਨ੍ਹਾਂ ਵਿਚ ਕਰੰਟ ਚਲਦੀ ਹੈ। ਪੰਜ ਇਹਦੇ ਵਿਚ ਮੌਟਰਾਂ ਲੱਗੀਆਂ ਹੋਈਆਂ ਨੇ - ਪ੍ਰਾਣ, ਉਪਾਨ, ਸੁਮਾਨ, ਬਿਆਨ, ਉਦਾਨ - ਪੰਜ ਕਿਸਮ ਦੇ ਪ੍ਰਾਣ। ਪੰਜ ਇਹਦੇ ਵਿਚ ਛੋਟੀਆਂ ਹਵਾਵਾਂ ਦੇ ਰਸਤੇ ਨੇ। ਪੰਜ ਕਰਮ ਇੰਦ੍ਰੇ ਅਤੇ 25 ਪ੍ਰਕਿਤੀਆਂ ਦੇ ਬਣੇ ਹੋਏ ਗਿਆਨ ਇੰਦ੍ਰੇ ਨੇ। ਇਕ ਤਾਂ ਹੈ ਨਹੀਂ ਨਾ, ਬਹੁਤ ਵਿਉੱਤ ਨਾਲ ਇਹ ਦੇਹੀ ਬਣੀ ਹੋਈ ਹੈ-

ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ॥ ਪੰਨਾ
- 1059

ਆਪ ਸਵਾਰਿਆ ਹੈ ਉਸਨੇ ਇਸਨੂੰ।

**ਤਿਸੁ ਵਿਚਿ ਹਰਿ ਜੀਉ ਵਸੈ ਮੁਗਾਰੇ॥
ਪੰਨਾ - 1059**

ਫੇਰ ਆ ਕੇ ਬੈਠਿਆ ਹੈ ਇਹਦੇ ਵਿਚ -

**ਗੁਰ ਕੈ ਸਬਦਿ ਵਣਜਨਿ ਵਪਾਰੀ ਨਦਰੀ ਆਪਿ
ਮਿਲਾਇਦਾ॥ ਪੰਨਾ - 1059**

ਜਿਹੜੇ ਵਪਾਰੀ ਨੇ ਗੁਰੂ ਤੋਂ ਆ ਕੇ ਸ਼ਬਦ ਮੰਗਦੇ ਨੇ। ਉਹ ਪੰਜ ਪਿਆਰਿਆਂ ਦੀ ਹਜ਼ੂਰੀ ਵਿਚ ਆਉਂਦੇ ਨੇ ਕਿ ਸ਼ਬਦ ਦਿਓ, ਮਹਾਰਾਜ! ਅਸੀਂ ਸ਼ਬਦ ਲੈਣ ਆਏ ਹਾਂ। ਸੌ ਪੰਜ ਪਿਆਰੇ ਸ਼ਬਦ ਦਿੰਦੇ ਨੇ। ਹੁਣ

ਜਿਹੜੇ ਵਪਾਰੀ ਨੇ ਉਹ ਤਾਂ ਲੈ ਗਏ, ਸੌਦਾ ਮਿਲ ਗਿਆ। ਇਸ ਨੂੰ ਸਾਂਭ ਕੇ ਰੱਖਣ ਲਈ ਇਕ **pledge** (ਇਕਰਾਰ) ਕਰ ਲਿਆ ਹੈ। ਜਿਵੇਂ ਬੈਕ ਵਿਚ ਕਰਜ਼ਾ ਲੈਣ ਵਾਸਤੇ ਕਾਗਜ਼ ਭਰਨਾ ਪੈਂਦਾ ਹੈ। ਬੈਕ ਵਾਲਾ ਕਹਿੰਦਾ ਹੈ, ਗਰੰਟੀ ਲਿਆ, ਕੋਈ ਗਰੰਟਰ ਲਿਆ। ਅਸੀਂ ਗਰੰਟਰ ਲੈ ਕੇ ਜਾਂਦੇ ਹਾਂ ਉਹ ਉਹਦੀ ਜ਼ਮੀਨ ਜਾਇਦਾਦ ਦੇਖਦਾ ਹੈ ਤੇ ਫੇਰ ਕਰਜ਼ਾ ਦਿੰਦਾ ਹੈ। ਸੋ ਇਸੇ ਤਰ੍ਹਾਂ ਪੰਜ ਪਿਆਰੇ ਗਰੰਟਰ ਨੇ। ਇਹ ਪਹਿਲਾਂ ਇਹਨੂੰ ਸੋਧਦੇ ਨੇ ਕਿ ਆਹ ਗੱਲ ਨਹੀਂ ਕਰਨੀ, ਆਹ ਗੱਲ ਨਹੀਂ ਕਰਨੀ ਤੂੰ, **pledge** ਲੈਂਦੇ ਨੇ ਇਸ ਤੋਂ। ਇਹ **honourable pledge** ਹੁੰਦਾ ਹੈ ਕਿ ਚੰਗੇ ਇਨਸਾਨ ਨੇ ਬਚਨ ਦਿਤਾ ਹੈ ਹੁਣ ਇਹ ਬਚਨ ਤੋਂ ਨਹੀਂ ਫਿਰੋਗਾ। ਇਨ੍ਹਾਂ ਨੂੰ ਰਹਿਤਾਂ ਆਖਦੇ ਹਨ ਅਤੇ ਕੁਰਹਿਤਾਂ ਦਸਦੇ ਹੋਏ ਫੁਰਮਾਨ ਕਰਦੇ ਹਨ ਕਿ ਨਿੰਦਿਆ ਨਾ ਕਰੀਂ, ਚੁਗਲੀ ਨਾ ਕਰੀਂ, ਈਰਖਾ ਨਾ ਕਰੀਂ, ਕਿਸੇ ਦਾ ਹੱਕ ਨਾ ਥੋਹੀਂ, ਕੋਈ ਮਾੜਾ ਕੰਮ ਨਾ ਕਰੀਂ, ਨਾ ਅੱਖਾਂ ਨਾਲ, ਨਾ ਕੰਨਾਂ ਦੇ ਨਾਲ, ਨਾ ਹੱਥਾਂ ਦੇ ਨਾਲ, ਨਾ ਪੈਰਾਂ ਦੇ ਨਾਲ ਮਾੜੇ ਥਾਉਂ ਚੱਲ ਕੇ ਜਾਈਂ। ਜੇ **pledge** ਤੋੜ ਦੇਵੇ ਫੇਰ ਕੀ ਹੁੰਦਾ ਹੈ? ਫੇਰ ਤਾਂ ਉਹ ਗਲਤ ਹੋ ਗਿਆ ਨਾ, ਫੇਰ ਵਪਾਰੀ ਨਾ ਰਿਹਾ। ਸੋ ਗੁਰੂ ਨਾਮ ਦਿੰਦਾ ਹੈ ਤੇ ਜਿਹੜੇ ਅਸਲੀ ਵਪਾਰੀ ਨੇ ਉਹ ਫੇਰ ਵਪਾਰੀਆਂ ਨਾਲ ਰਲ ਕੇ, ਕਾਫਲਿਆਂ ਦੇ ਨਾਲ ਰਲ ਕੇ ਵਪਾਰ ਕਰਦੇ ਨੇ ਪਰ ਇਨਸਾਨ ਭੁੱਲਿਆ ਰਹਿੰਦਾ ਹੈ। ਆਪਣੇ ਸਰੂਪ ਦਾ ਧਿਆਨ ਨਹੀਂ ਰਹਿੰਦਾ ਜਦ ਦੇਖੋ ਸਰੀਰ ਦੀ ਗੱਲ, ਮੁੜ-ਮੁੜ ਕੇ ਸਰੀਰ ਦੀ ਗੱਲ ਹੀ ਕਰੇਗਾ ਕਿਉਂਕਿ ਭੁੱਲ ਪਈ ਹੋਈ ਹੈ। ਇਕ ਪਾਸੇ ਤਾਂ ਹੋਵੇ ਸਾਰੀ ਦੁਨੀਆਂ ਦੀ ਦੌੜ ਤੇ ਇਕ ਪਾਸੇ ਹੋਵੇ ਆਤਮ ਗਿਆਨ। ਜੇ ਪਰਖ ਵਾਲੇ ਜਗਿਆਸੂ ਨੂੰ ਪੁੱਛੋ ਕਿ ਇਕ ਪਾਸੇ ਸਾਰੀ ਦੁਨੀਆਂ ਦਾ ਰਾਜ ਹੈ ਤੇ ਇਕ ਪਾਸੇ ਹੈ ਆਤਮ ਗਿਆਨ; ਦੋਹਾਂ ਵਿਚੋਂ ਕਿਹੜੀ ਚੀਜ਼ ਲੈਣੀ ਹੈ? ਤਾਂ ਉਹ ਕਹੇਗਾ ਰਾਜ ਰੂਜ਼ ਨੂੰ ਤਾਂ ਮੈਂ ਠੇਡਾ ਮਾਰਦਾਂ ਇਹ ਕੁਝ ਵੀ ਨਹੀਂ ਹੈ -

**ਐਸੋ ਰਾਜੁ ਨ ਕਿਤੇ ਕਾਜਿ ਜਿਭੁ ਨਹਿ ਤ੍ਰਿਪਤਾਏ॥
ਪੰਨਾ - 745**

ਗੁਰੂ ਪਾਤਸ਼ਾਹ ਨੇ ਇਕ ਸ਼ਬਦ ਦੇ ਨਾਲ ਆਪਾਂ ਨੂੰ ਇਸ ਤਰ੍ਹਾਂ ਸਮਝਾਇਆ ਹੈ -

ਧਾਰਨਾ - ਕਿਤੇ ਭੁੱਲ ਨਾ ਜਾਈਂ ਓ ਮਨਾਂ ਮੇਰਿਆ,
ਮੌਤੀਆਂ ਦੇ ਮੰਦਰ ਵੇਖ ਕੇ - 2, 2.
ਮੇਰੇ ਪਿਆਰੇ, ਮੌਤੀਆਂ ਦੇ ਮੰਦਰ ਵੇਖ ਕੇ

- 2, 2.
ਕਿਤੇ ਭੁੱਲ ਨਾ ਜਾਈਂ ਓ ਮਨਾਂ

ਮੇਰਿਆ....-2

ਮੌਤੀ ਤ ਮੰਦਰ ਉਸਰਹਿ ਰਤਨੀ ਤ ਹੋਹਿ ਜੜਾਊ॥

ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਊ॥

ਮੜ੍ਹ ਦੇਖਿ ਭੁਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਊ॥

ਗਰਿ ਬਿਨੁ ਜੀਉ ਜਲਿ ਬਲਿ ਜਾਉ ॥
ਮੈਂ ਆਪਣਾ ਗੁਰੂ ਪ੍ਰਾਵਿੰਦ ਦੇਖਿਆ ਅਵਰੁ ਨਾਹੀ ਬਾਉ ॥

ਪੰਨਾ-14

ਗੁਰੂ ਮਹਾਰਾਜ਼ ਨੇ ਆਪਣੇ ਬਚਨਾਂ ਵਿਚ ਨਾਮ ਦੇ ਮੁਕਾਬਲੇ ਉਪਰ ਪ੍ਰਕਿਤੀ ਦੀ ਅਤਿ ਲੁਭਦੀ ਦਾ ਕਥਨ ਕੀਤਾ ਹੈ, ਇਕ ਪਾਸੇ ਨਾਮ ਹੈ ਇਕ ਪਾਸੇ ਪ੍ਰਕਿਤਕ ਸਮਾਜ ਹੈ ਜੋ ਮਨ ਨੂੰ ਹਰ ਤਰ੍ਹਾਂ ਲੁਭਾਉਣ ਦੀ ਸਮਰੱਥਾ ਰਖਦਾ ਹੈ। ਜਗਿਆਸੂ ਲਈ ਬਹੁਤ ਹੀ ਮੁਸ਼ਕਲ ਹੈ ਕਿ ਉਹ ਪ੍ਰਕਿਤੀ ਦੀ ਅਤਿ ਉਤਮ ਦੌਲਤ ਦਾ ਤਿਆਗ ਕਰ ਸਕੇ। ਅਸੀਂ ਤਾਂ ਥੋੜ੍ਹੀ-ਥੋੜ੍ਹੀ ਮਾਇਆ ਪ੍ਰਾਪਤੀ ਲਈ ਆਪਣੇ ਅਸੂਲਾਂ ਤੋਂ ਗਿਰ ਜਾਂਦੇ ਹਾਂ। ਮਾਇਆ ਵਿਚ ਖਪਤ ਹੋ ਜਾਂਦੇ ਹਾਂ ਅਤੇ ਪੂਰੀ ਤਰ੍ਹਾਂ ਨਾਲ ਮਾਇਆ ਵਿਚ ਲੀਨ ਹੋ ਕੇ ਨਾ ਹੀ ਆਪਣੇ ਸਰੂਪ ਦਾ ਧਿਆਨ ਰੱਹਿੰਦਾ ਹੈ ਨਾ ਹੀ ਇਸ ਵਿਚ ਵਸਦੀ ਪ੍ਰਮ ਜੋਤੀ ਲਈ ਕੌਈ ਖਿੱਚ ਬਣਦੀ ਹੈ। ਹਰ ਫੁਰਨਾ ਮਾਇਆ ਮੰਡਲ ਵਿਚ ਘੁੰਮੇਟਣੀਆਂ ਖਾਂਦਾ ਹੈ। ਗੁਰੂ ਮਹਾਰਾਜ਼ ਜੀ ਇਸ ਸ਼ਬਦ ਦੇ ਅੰਦਰ ਚਾਰ ਮਿਸਾਲਾਂ ਦਿੰਦੇ ਹਨ, ਪਹਿਲੀ ਉਦਾਹਰਣ ਹੈ ਮਾਇਆ ਦੀ ਅਤਿ ਉਤਮ ਪ੍ਰਾਪਤੀ ਜਿਸ ਲਈ ਸਾਰਾ ਸੰਸਾਰ ਖਪ-ਖਪ ਕੇ ਮਰਦਾ ਹੈ, ਆਦਮੀ ਦੀ ਜ਼ਰੂਰਤ ਦਾ ਜੇ ਵਿਸ਼ਲੇਸ਼ਨ ਕੀਤਾ ਜਾਵੇ ਉਹ ਤਿੰਨਾਂ ਚੀਜ਼ਾਂ ਵਿਚ ਹੀ ਖਤਮ ਹੋ ਜਾਂਦਾ ਹੈ ਜਿਸ ਨੂੰ ਕੁਲੀ ਚੁਲੀ ਗੁਲੀ ਆਖਦੇ ਹਨ। ਰਹਿਣ ਲਈ ਥੋੜ੍ਹਾ ਖਾਓ, ਪੇਟ ਭਰਨ ਲਈ ਅਨਾਜ ਅਤੇ ਸਰੀਰ ਨੂੰ ਗਰਮੀ ਸਰਦੀ ਤੋਂ ਬਚਾਉਣ ਲਈ ਵਸਤਰ। ਪਰ ਆਦਮੀ ਦੇ ਅੰਦਰ ਇਕ ਐਸੀ ਅੱਗ ਪੁਸ਼ਟ ਨੇ ਜਲਾ ਛੱਡੀ ਹੈ ਜੋ ਬੁਝਣ ਵਿਚ ਹੀ ਨਹੀਂ ਆਉਂਦੀ, ਜਿਉਂ-ਜਿਉਂ ਉਸ ਵਿਚ ਪਦਾਰਥ ਪੈਂਦੇ ਹਨ ਉਹ ਹੋਰ ਉਚੀ ਹੋ ਕੇ ਲਾਟਾਂ ਛੱਡ-ਛੱਡ ਜਲਦੀ ਹੈ, ਉਸਦਾ ਕੰਮ ਹੈ ਕਿ ਇਸ ਜੀਵ ਨੂੰ ਸੰਸਾਰ ਤੋਂ ਚਲੇ ਜਾਣ ਤੋਂ ਪੂਰੀ ਤਰ੍ਹਾਂ ਅਵੇਸਲਾ ਰੱਖਣਾ। ਮੋਹ ਚਿਤ ਚੇਤੇ ਵੀ ਨਾ ਭੁੱਲਣ ਦੇਣਾ। ਗੁਰੂ ਮਹਾਰਾਜ਼ ਜੀ ਨੇ ਇਸ ਨੂੰ ਤ੍ਰਿਸ਼ਨਾ ਰੋਗ ਕਹਿ ਕੇ ਸੰਬੋਧਨ ਕੀਤਾ ਹੈ ਅਤੇ ਫੁਰਮਾਨ ਕੀਤਾ ਹੈ -

ਏਹ ਤਿਸਨਾ ਵਡਾ ਰੋਗ ਲਗਾ ਮਰਣੁ ਮਨਹੁ ਵਿਸਾਰਿਆ ॥
ਪੰਨਾ-919

ਤ੍ਰਿਸ਼ਨਾ ਬਿਰਲੇ ਹੀ ਕੀ ਬੁਝੀ ਹੋ ।
ਕੌਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥
ਪਰੈ ਪਰੈ ਹੀ ਕਉ ਲੁਝੀ ਹੋ ॥

ਪੰਨਾ - 213

ਇਸ ਦਾ ਇਲਾਜ ਵੀ ਗੁਰੂ ਮਹਾਰਾਜ਼ ਜੀ ਨੇ ਫੁਰਮਾਇਆ ਹੈ ਕਿ ਇਹ ਨਾਮ ਪ੍ਰਾਪਤੀ ਤੋਂ ਬਿਨਾਂ ਕਿਸੇ ਤਰੀਕੇ ਨਾਲ ਵੀ ਨਹੀਂ ਬੁਝਦੀ। ਜਦੋਂ ਨਾਮ ਦੀ ਦੌਲਤ ਨੇ ਇਸ ਸਰੀਰ ਵਿਚ ਪ੍ਰਗਟ ਹੋ ਕੇ ਇਸ ਨੂੰ ਪ੍ਰਮ ਸ਼ਾਂਤ ਕਰ ਦਿਤਾ ਅਤੇ ਸਤਿ ਚਿਤ ਅੰਦਰ ਦੇ ਮੰਡਲ ਵਿਚ ਪ੍ਰਵੇਸ਼ ਕਰਾ ਦਿਤਾ ਉਸ ਅਵਸਥਾ ਵਿਚ ਤ੍ਰਿਸ਼ਨਾ ਦੀ ਅਗਨ ਉਸ ਨੂੰ ਪੋਹ ਨਹੀਂ ਸਕਦੀ। ਜੇ ਨਾਮ ਸਰੀਰ ਵਿਚ ਪ੍ਰਗਟ ਨਹੀਂ ਹੋਇਆ ਤਾਂ ਇਹ ਜੀਵ ਤ੍ਰਿਸ਼ਨਾ ਦੇ ਜਾਲ

ਵਿਚ ਪੂਰੀ ਤਰ੍ਹਾਂ ਫਸ ਜਾਂਦਾ ਹੈ ਅਤੇ ਦੇਸ਼ ਛੱਡ ਕੇ ਪ੍ਰਦੇਸ਼ਾਂ ਵਿਚ ਮਿਹਨਤਾਂ ਕਰਦਾ ਹੈ। ਧਨ ਕਮਾਉਣ ਦੇ ਅਨੇਕ ਸਾਧਨ ਪੈਦਾ ਕਰਦਾ ਹੈ, ਦਿਨ ਵੀ ਰਾਤ ਵੀ ਤ੍ਰਿਸ਼ਨਾ ਦੇ ਫੁਰਨੇ ਉਸ ਦੇ ਮਨ ਨੂੰ ਭਟਕਾਉਂਦੇ ਹਨ ਕਿਉਂਕਿ ਤ੍ਰਿਸ਼ਨਾ ਦੇ ਲੋਭ ਵਿਚ ਆ ਕੇ ਉਹ ਫਸਿਆ ਹੋਇਆ ਜੀਵ ਇਸ ਕਸ਼ਮਕਸ਼ ਵਿਚੋਂ ਨਿਕਲ ਨਹੀਂ ਸਕਦਾ। ਗੁਰੂ ਮਹਾਰਾਜਾ ਜੀ ਫੁਰਮਾਨ ਕਰਦੇ ਹਨ -

**ਮਾਇਆ ਜਾਲੁ ਪਸਾਰਿਆ ਭੀਤਰਿ ਚੌਗ ਬਣਾਇ ॥
ਤ੍ਰਿਸ਼ਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥ ਪੰਨਾ**

- 50

ਇਕ ਥਾਂ ਆਪ ਫੁਰਮਾਨ ਕਰਦੇ ਹਨ ਕਿ -

**ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ
ਬੂੜੀ ॥
ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂੜੀ ॥**

ਪੰਨਾ - 672

ਜਿਉਂ-ਜਿਉਂ ਇਸ ਵਿਚ ਅਸੀਂ ਮਾਇਕ ਪਦਾਰਥਾਂ ਦਾ ਬਾਲਣ ਪਾਉਂਦੇ ਰਹੀਏ, ਤ੍ਰਿਸ਼ਨਾ ਦੀ ਅਗਨ ਵਧਦੀ ਹੀ ਤੁਰੀ ਜਾਂਦੀ ਹੈ, ਗੁਰੂ ਮਹਾਰਾਜਾ ਜੀ ਫੁਰਮਾਨ ਕਰਦੇ ਹਨ ਕਿ ਇਸ ਜਗਤ ਦੇ ਵਿਚ ਜਿੰਨੇ ਵੀ ਸਰੀਰਧਾਰੀ ਜੀਵ ਹਨ ਇਹ ਮਾਇਆ ਦੇ ਪੁਤਲੇ ਹਨ, ਇਨ੍ਹਾਂ ਨੂੰ ਨਠਦਾ ਭਜਣਾ ਰੱਖਣ ਲਈ ਤ੍ਰਿਸ਼ਨਾ ਦਾ ਰੋਗ ਲਾ ਦਿਤਾ। ਨਾ ਦਿਨੋਂ ਚੈਨ, ਨਾ ਰਾਤ ਨੂੰ ਚੈਨ, ਭਜਨ ਬੰਦਗੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਰੋਗ ਨੂੰ ਵੱਡਾ ਰੋਗ ਆਖਿਆ ਗਿਆ ਹੈ। ਵੱਡਾ ਰੋਗ ਟੀ.ਬੀ. ਨੂੰ ਆਖਦੇ ਹਨ, ਇਹ ਜੀਵ ਨੂੰ ਖਾ ਜਾਂਦੀ ਹੈ ਪਰ ਇਸਦੀ ਦਵਾਈ ਵੀ ਗੁਰੂ ਮਹਾਰਾਜਾ ਜੀ ਨੇ ਸਪਸ਼ਟ ਰੂਪ ਵਿਚ ਅਸਾਡੇ ਭਲੇ ਲਈ ਪ੍ਰਤੱਖ ਰੂਪ ਵਿਚ ਦੱਸੀ ਹੈ ਕਿ ਇਹ ਤ੍ਰਿਸ਼ਨਾ ਦਾ ਰੋਗੀ ਜੇ ਸੰਜੋਗ ਵਸ ਤੱਤ ਬੇਤੇ ਮਹਾਂਪੁਰਸ਼ ਦੀ ਸ਼ਰਨ ਵਿਚ ਆ ਜਾਵੇ, ਪੂਰੇ ਸਮਰੱਥ ਗੁਰੂ ਦੀ ਇਸ ਉਪਰ ਮਿਹਰ ਹੋ ਜਾਵੇ ਤਾਂ ਇਸ ਦੇ ਅੰਦਰੋਂ ਹੀ ਅਉਖਧ ਪ੍ਰਗਟ ਕਰ ਦਿੰਦਾ ਹੈ ਜਿਸ ਨੂੰ ਪ੍ਰਾਪਤ ਕਰਕੇ ਇਹ ਤ੍ਰਿਸ਼ਨਾ ਰੋਗ ਤੋਂ ਛੁਟਕਾਰਾ ਪਾ ਸਕਦਾ ਹੈ ਜਿਵੇਂ ਕਿ ਫੁਰਮਾਨ ਹੈ -

**ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ
ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥
ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ
ਗਵਾਇਆ ॥
ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ
ਵਸਾਏ ॥
ਗੁਰਮੁਖਿ ਹੋਵੈ ਸੋਈ ਬੂੜੇ ਜੋਗ ਜੁਗਤਿ ਸੋ ਪਾਏ ॥**

ਪੰਨਾ - 909

ਜਦੋਂ ਨਾਮ ਅਉਖਧ ਦੀ ਕਮਾਈ ਕਰ ਲੈਂਦਾ ਹੈ ਤਾਂ ਤ੍ਰਿਸ਼ਨਾ ਦਾ

ਭਾਂਬੜ ਬੁਝਣਾ ਸ਼ੁਰੂ ਹੋ ਜਾਂਦਾ ਹੈ ਅਤੇ ਤਨ ਮਨ ਸੀਤਲ ਹੋਣਾ ਸ਼ੁਰੂ ਹੋ ਜਾਂਦਾ ਹੈ -

**ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥
ਤਿਸ ਦੀ ਬੁਝੈ ਜਿ ਗੁਰ ਸਬਦੁ ਕਮਾਏ ॥
ਤਨੁ ਮਨੁ ਸੀਤਲੁ ਕ੍ਰਿਘੁ ਨਿਵਾਰੇ ਹਉਮੈ ਮਾਰਿ
ਸਮਾਇਆ ॥**

ਪੰਨਾ - 1067

ਇਸ ਉਪਰ ਇਕ ਬਚਿੱਤਰ ਕਥਾ ਇਤਿਹਾਸ ਵਿਚ ਆਉਂਦੀ ਹੈ ਕਿ ਗੁਰੂ ਦਸ਼ਮੇਸ਼ ਪਿਤਾ ਜੀ ਸੰਗਤਾਂ ਦੇ ਨਾਲ ਨਿਲੇ ਤੇ ਸਵਾਰ ਹੋਏ ਜਾ ਰਹੇ ਸਨ। ਆਪ ਦੇ ਦੌਨੋਂ ਪਾਸੀਂ ਪੰਜ ਸਿੰਘ, ਪੰਜ ਸਸ਼ਤਰਧਾਰੀ ਪਿਆਰੇ ਬਰਾਬਰ ਜਾ ਰਹੇ ਸਨ। ਘੋੜਾ ਬੜੀ ਮੜਕ ਦੇ ਨਾਲ ਠਮਕ-ਠਮਕ ਕੇ ਪੈਰ ਚੁਕ ਰਿਹਾ ਸੀ। ਕੁਝ ਚੁੱਪ ਵਾਤਾਵਰਨ ਵਰਤ ਰਿਹਾ ਸੀ ਉਸ ਸਮੇਂ ਗੁਰੂ ਮਹਾਰਾਜ਼ ਨੇ ਇਕ ਅਵਾਜ਼ ਸੁਣੀ, ਉਹ ਅਵਾਜ਼ ਤਿੱਤਰ ਦੀ ਸੀ। ਉਸ ਅਵਾਜ਼ ਨੂੰ ਸੁਣ ਕੇ ਗੁਰੂ ਮਹਾਰਾਜ਼ ਦੇ ਮੁਖਾਰਬਿੰਦ ਤੋਂ ਅਚਾਨਕ ਹੀ ਉਚਾਰਨ ਹੋਇਆ-

**ਧਾਰਨਾ - ਭੂਮੀਆ ਭੂਮ ਉਪਰ ਨਿਤ ਲੁਝੈ - 2
ਛੋਡਿ ਚਲੋ ਤ੍ਰਿਸਨਾ ਨਹੀ ਬੁਝੈ - 2.
ਭੂਮੀਆ ਭੂਮ ਉਪਰ ਨਿਤ ਲੁਝੈ,.....।**

**ਭੂਮੀਆ ਭੂਮ ਉਪਰਿ ਨਿਤ ਲੁਝੈ॥
ਛੋਡਿ ਚਲੋ ਤ੍ਰਿਸਨਾ ਨਹੀ ਬੁਝੈ॥
ਕਹੁ ਨਾਨਕ ਇਹੁ ਤੜ੍ਹ ਬੀਚਾਰਾ॥
ਬਿਨੁ ਹਰਿ ਭਜਨ ਨਾਹੀ ਛੁਟਕਾਰਾ॥**

ਪੰਨਾ - 188

ਇਸ ਤੋਂ ਬਾਦ ਗੁਰੂ ਮਹਾਰਾਜ਼ ਦੇ ਮੁਖਾਰਬਿੰਦ ਤੋਂ ਐਸਾ ਫੁਰਮਾਨ ਹੋਇਆ

ਧਾਰਨਾ - ਬਿਨ ਹਰਿ ਭਜਨ ਨਹੀ ਛੁਟਕਾਰਾ - 2, 4.

ਅਚਾਨਕ ਇਸ ਤਰ੍ਹਾਂ ਨਾਲ ਗੁਰੂ ਮਹਾਰਾਜ਼ ਦੇ ਮੁਖਾਰਬਿੰਦ ਤੋਂ ਉਚਾਰਨ ਹੋਇਆ ਸ਼ਬਦ ਸਾਰੇ ਪ੍ਰੇਮੀਆਂ ਨੇ ਸੁਣਿਆ। ਬੜੀ ਹੀ ਨਿਮਰਤਾ ਦੇ ਨਾਲ ਇਕ ਪ੍ਰੇਮੀ ਨੇ ਅੱਗੇ ਵਧ ਕੇ ਬੇਨਤੀ ਕੀਤੀ ਕਿ ਮਹਾਰਾਜ਼! ਆਪ ਦੇ ਮੁਖ ਤੋਂ ਨਿਕਲਦੇ ਵਾਕ ਕਿਸੇ ਪ੍ਰਯੋਜਨ ਵਾਸਤੇ ਹੋਇਆ ਕਰਦੇ ਹਨ। ਇਸ ਵਿਚ ਕੋਈ ਗਹਿਰਾ ਭੇਤ ਛੂਪਿਆ ਹੋਇਆ ਹੈ ਕਿ ਆਪ ਨੇ ਘੋੜੇ ਤੇ ਸਵਾਰ ਹੁੰਦਿਆਂ ਹੋਇਆਂ ਅਤੇ ਰਸਤੇ ਵਿਚ ਇਸ ਸ਼ਬਦ ਦਾ ਉਚਾਰਨ ਕੀਤਾ। ਉਸ ਸਮੇਂ ਗੁਰੂ ਦਸ਼ਮੇਸ਼ ਪਿਤਾ ਜੀ ਨੇ ਫੁਰਮਾਨ ਕੀਤਾ ਕਿ ਪਿਆਰਿਓ! ਤੁਸੀਂ ਸੁਣਦੇ ਹੋ ਕਿ ਤਿੱਤਰ ਕੀ ਕਹਿ ਰਿਹਾ ਹੈ? ਕਈਆਂ ਨੇ ਵਿਚੋਂ ਹੀ ਬੋਲ ਕੇ ਬੇਨਤੀ ਕੀਤੀ ਕਿ ਮਹਾਰਾਜ਼! ਤਿੱਤਰ ਆਪਣੀ ਬੋਲੀ ਬੋਲ ਰਿਹਾ ਹੈ ਪਰ ਇਹ ਨਿਰਨਾ ਨਹੀਂ ਹੋ ਸਕਿਆ ਕਿ ਇਹ ਕੀ ਕਹਿ ਰਿਹਾ ਹੈ। ਕਈ ਤਾਂ ਜਿਨ੍ਹਾਂ ਨੂੰ ਰੁਹਾਨੀ ਸੂਝ ਹੁੰਦੀ ਹੈ ਉਹ ਤਿੱਤਰ ਦੀ

ਅਵਾਜ਼ ਸੁਣ ਕੇ ਕਹਿੰਦੇ ਹਨ ਕਿ ਤਿੱਤਰ ਕਹਿ ਰਿਹਾ ਹੈ -

ਸੁਧਾਨ ਤੇਗੀ ਕੁਦਰਤ - ਸੁਧਾਨ ਤੇਗੀ ਕੁਦਰਤ।

ਪਰ ਦੂਸਰੇ ਝੱਟ ਹੀ ਬੋਲ ਪੈਂਦੇ ਹਨ ਨਹੀਂ ਇਹ ਤਾਂ ਕਹਿ ਰਿਹਾ ਹੈ

ਸੀਤਾ ਰਾਮ ਦਸਰਥ - ਸੀਤਾ ਰਾਮ ਦਸਰਥ।

ਤੀਸਰਾ ਜੋ ਵਪਾਰੀ ਮਨ ਸੀ ਉਹ ਕਹਿੰਦਾ ਹੈ ਕਿ-

ਹਲਦੀ ਨਮਕ ਅਦਰਕ - ਹਲਦੀ ਨਮਕ ਅਦਰਕ

ਪਰ ਜੇ ਪਹਿਲਵਾਨ ਨਾਲ ਜਾਂਦਾ ਹੋਵੇ ਤਾਂ ਉਹ ਕਹਿ ਦਿਆ ਕਰਦਾ ਹੈ ਕਿ ਦੇਖੋ ਤਿੱਤਰ ਕੀ ਬੋਲਦਾ ਹੈ ਅਤੇ ਫੇਰ ਆਪ ਹੀ ਦਸ ਦਿੰਦਾ ਹੈ -

**ਖਾਹ ਖੰਡ ਘਿਓ ਕਰ ਕਸਰਤ-ਖਾਹ ਖੰਡ ਘਿਓ ਕਰ
ਕਸਰਤ।**

ਗੁਰੂ ਜੀ ਇਹ ਸੁਣ ਕੇ ਮੁਸਕਰਾ ਪਏ ਕਹਿਣ ਲੱਗੇ, “ਗੁਰਸਿੱਖੋ! ਇਹ ਆਪਣੇ ਆਪਣੇ ਅਨੁਮਾਨ ਹਨ ਕੇਵਲ ਅਨੁਭਵੀ ਪੁਰਸ਼, ਜਿਸ ਨੂੰ ਸਾਰੇ ਜੀਵ ਜੰਤੂਆਂ ਦੀ ਬੋਲੀ ਸਮਝ ਵਿਚ ਆਉਂਦੀ ਹੈ, ਹੀ ਜਾਣ ਸਕਦਾ ਹੈ ਕਿ ਇਹ ਪੰਛੀ ਕੀ ਬੋਲ ਰਿਹਾ ਹੈ, ਇਹ ਪਸੂ ਕੀ ਬੋਲ ਰਿਹਾ ਹੈ। ਸਾਧੰਗਤ ਜੀ! ਇਹ ਗੱਲ ਬੜੀ ਬਚਿੜ੍ਹੀ ਹੈ, ਅਸੀਂ ਹੈਰਾਨ ਹੁੰਦੇ ਹਾਂ ਅਤੇ ਮੰਨਣ ਤੋਂ ਨਾਂਹ ਕਰ ਦਿੰਦੇ ਹਾਂ ਕਿ ਇਹ ਪਸੂ ਕੁਝ ਵੀ ਨਹੀਂ ਬੋਲਦੇ, ਕੁੱਤਾ ਭੌਂਕਦਾ ਹੀ ਹੈ, ਸ਼ੇਰ ਗਰਜਦਾ ਹੀ ਮਾਰਦਾ ਹੈ, ਹਾਥੀ ਚਿੰਘਾਰਦਾ ਹੀ ਹੈ, ਮੋਰ ਬੋਲਦੇ ਹੀ ਹਨ, ਕੋਇਲ ਬੋਲਦੀ ਹੀ ਹੈ ਅਸੀਂ ਉਸ ਦੀ ਗੰਭੀਰਤਾ ਨੂੰ ਨਹੀਂ ਸਮਝ ਸਕਦੇ ਪਰ ਜਦੋਂ ਪਸੂ ਪੰਛੀਆਂ ਵਿਚ ਲੰਮੇ ਸਮੇਂ ਲਈ ਰਹਿਣ ਦਾ ਸਮਾਂ ਮਿਲੇ ਉਸ ਵੇਲੇ ਅਸਾਨੂੰ ਸਮਝ ਵਿਚ ਆ ਜਾਂਦਾ ਹੈ ਕਿ ਇਹ ਕੀ ਕਹਿ ਰਹੇ ਹਨ। ਮੱਝਾਂ-ਗਾਵਾਂ ਬੋਲਦੀਆਂ ਹਨ। ਦੋ ਤਰ੍ਹਾਂ ਦੀ ਉਨ੍ਹਾਂ ਦੀ ਬੋਲੀ ਹੁੰਦੀ ਹੈ, ਇਕ ਤਾਂ ਉਹ ਹੁੰਦੀ ਹੈ ਜਦੋਂ ਉਹ ਨਵੇਂ ਦੁੱਧ ਹੋਣਾ ਚਾਹੁੰਦੀਆਂ ਹੋਣ, ਦੂਸਰੀ ਜਦੋਂ ਉਹ ਪੱਠੇ ਮੰਗਦੀਆਂ ਹੋਣ, ਤੀਸਰਾ ਉਨ੍ਹਾਂ ਦਾ ਸਾਥੀ ਦੂਰ ਚਲਾ ਗਿਆ ਹੋਵੇ, ਕਟਰੂ ਜਾਂ ਨਾਲ ਦਾ ਸਾਥੀ ਦੂਰ ਚਲਿਆ ਜਾਵੇ, ਜਦੋਂ ਉਨ੍ਹਾਂ ਦਾ ਲੇਵਾ ਦੁੱਧ ਨਾਲ ਭਰ ਜਾਂਦਾ ਹੈ ਤਾਂ ਉਹ ਦੁੱਧ ਕੇਂਢਣ ਲਈ ਅਵਾਜ਼ ਮਾਰਦੀਆਂ ਹਨ। ਇਸੇ ਤਰ੍ਹਾਂ ਨਾਲ ਜਦੋਂ ਉਹ ਭਰ ਜਾਣ ਫੇਰ ਉਨ੍ਹਾਂ ਦੀ ਬੋਲੀ ਹੋਰ ਹੋਇਆ ਕਰਦੀ ਹੈ। ਅਚਾਨਕ ਜੇ ਸੱਪ ਆ ਜਾਵੇ ਤਾਂ ਉਹ ਫਰਾਟੇ ਮਾਰ ਕੇ ਦਸਤੀਆਂ ਹਨ ਕਿ ਸਾਡੇ ਨੇੜੇ ਸੱਪ ਫਿਰ ਰਿਹਾ ਹੈ। ਜਿਥੋਂ ਤਕ ਵੀ ਬਹੁਤ ਸਾਰੇ ਪੁਰਸ਼ਾਂ ਦਾ ਅਨੁਮਾਨ ਹੈ ਕਿ ਜਦੋਂ ਕਿਸੇ ਪ੍ਰਾਣੀ ਦਾ ਅੰਤ ਹੁੰਦਾ ਹੈ ਉਸ ਵੇਲੇ ਇਨ੍ਹਾਂ ਪਸੂਆਂ ਨੂੰ ਧਰਮਗਾਜ ਦੇ ਭੇਜੇ ਹੋਏ ਦੂਤ ਦਿਸਦੇ ਹਨ ਇਨ੍ਹਾਂ ਦੀਆਂ ਸ਼ਕਲਾਂ ਦੇਖ ਕੇ ਪਸੂ ਭਰ ਜਾਂਦੇ ਹਨ, ਕਿੱਲਿਆਂ ਦੇ ਦੁਆਲੇ ਘੁੰਮ ਕੇ ਰੱਸੀਆਂ ਤੁੜਾਉਂਦੇ ਹਨ, ਕੁੱਤੇ ਭੌਂਕਦੇ ਹਨ ਅਤੇ ਹੋਰ ਪਸੂ ਪੰਛੀ ਵੀ ਭੈ ਭੀਤ ਹੋ ਜਾਂਦੇ ਹਨ ਇਹ ਦ੍ਰਿਸ਼ ਪਿੰਡਾਂ ਦੇ ਵਾਤਾਵਰਨ ਵਿਚ ਆਮ ਦੇਖਣ ਵਿਚ ਆ ਜਾਂਦੇ ਹਨ।

ਜਦੋਂ ਮੇਰੇ ਮਾਤਾ ਜੀ ਚੜ੍ਹਾਈ ਕਰਨ ਲੱਗੇ ਉਸ ਵੇਲੇ ਉਹ ਬੋਲ ਰਹੇ

ਸਨ, ਵਾਹਿਗੁਰੂ-ਵਾਹਿਗੁਰੂ ਕਹਿ ਰਹੇ ਸਨ ਪਰ ਨੇੜੇ ਹੀ ਬੰਨੇ ਉਹ ਪਸੂ ਬਹੁਤ ਘਭਗਾਹਟ ਵਿਚ ਸਨ, ਅਸਾਡੇ ਪਾਲਤੂ ਕੁੱਤੇ ਰੋਣ ਲੱਗ ਗਏ। ਇਕ ਬੜਾ ਹੀ ਭੈ ਦਾ ਵਾਤਾਵਰਣ ਪੈਦਾ ਕਰ ਦਿਤਾ। ਬੇਬੇ ਜੀ ਨੇ ਵੀ ਦੇਖ ਕੇ ਸੁਣ ਕੇ ਕਹਿ ਦਿਤਾ ਕਿ ਮੇਰੇ ਹੁਣ ਥੋੜ੍ਹੇ ਹੀ ਸ੍ਰਾਸ ਬਾਕੀ ਹਨ, ਤੁਸੀਂ ਨਾਮ ਦਾ ਜਾਂ ਬਾਣੀ ਦਾ ਉਚਾਰਨ ਕਰੋ।

ਇਸੇ ਤਰ੍ਹਾਂ ਨਾਲ ਕੁਝ ਆਪਣੇ ਤਜਰਬੇ ਦੀ ਹੋਰ ਗੱਲ ਮੈਂ ਲਿਖਦਾ ਹਾਂ ਕਿ ਜਦੋਂ ਅਸੀਂ ਯੂ.ਪੀ. ਵਿਚ ਜ਼ਮੀਨਾਂ ਖਰੀਦੀਆਂ ਉਸ ਵੇਲੇ ਬਹੁਤ ਹੀ ਸੰਘਣੇ ਜੰਗਲ ਅਸਾਨੂੰ ਪੁੱਟ ਕੇ ਜ਼ਮੀਨਾਂ ਸਾਫ਼ ਕਰਨੀਆਂ ਪਈਆਂ, ਉਨ੍ਹਾਂ ਜੰਗਲਾਂ ਵਿਚ ਸ਼ੇਰ, ਚੀਤ, ਲੱਕੜਬੱਗੇ ਆਮ ਹੀ ਹੋਇਆ ਕਰਦੇ ਹਨ। ਹਰ ਰੋਜ਼ ਹੀ ਕਿਸੇ ਨਾ ਕਿਸੇ ਸ਼ੇਰ ਨਾਲ ਵਾਹ ਪਿਆ ਕਰਦਾ ਸੀ। ਵੱਡੇ-ਵੱਡੇ ਸੱਪ ਹੋਇਆ ਕਰਦੇ ਸਨ, ਜਿਨ੍ਹਾਂ ਦੀ ਲੰਬਾਈ 22-22 ਫੁੱਟ ਤੇ ਚੌੜਾਈ ਛੇ ਫੁੱਟ ਹੋਇਆ ਕਰਦੀ ਸੀ। ਜਦੋਂ ਸ਼ੇਰ ਆਪਣੇ ਘੁਰਨੇ ਵਿਚੋਂ ਉਠ ਕੇ ਸ਼ਿਕਾਰ ਦੀ ਭਾਲ ਵਿਚ ਚਲਦਾ ਸੀ ਤਾਂ ਉਸ ਵੇਲੇ ਉਸ ਨੂੰ ਦੇਖ ਕੇ ਮੌਰ ਉਚੀ-ਉਚੀ ਬੋਲਿਆ ਕਰਦੇ ਸਨ ਅਤੇ ਕਿਆਓ-ਕਿਆਓ ਦੀ ਅਵਾਜ਼ ਟਿਕੀ ਹੋਈ ਰਾਤ ਵਿਚ ਮੀਲਾਂ ਤਕ ਸੁਣਦੀ ਸੀ। ਜੰਗਲ ਦੇ ਹੋਰ ਛੋਟੇ-ਛੋਟੇ ਜੀਵ ਜੰਤੂ ਇਥੋਂ ਤਕ ਕਾਟੋਂਆਂ, ਉਹ ਵੀ ਚਿੜ-ਚਿੜ ਕਰਿਆ ਕਰਦੀਆਂ ਸਨ। ਉਹ ਘਭਗਾਈ ਹੋਈ ਬੋਲੀ ਸੁਣ ਕੇ ਪਤਾ ਲਗ ਜਾਂਦਾ ਸੀ ਕਿ ਜੰਗਲ ਵਿਚ ਸ਼ੇਰ ਕਿਸ ਥਾਂ ਤੁਰਿਆ ਆ ਰਿਹਾ ਹੈ। ਇਸੇ ਤਰ੍ਹਾਂ ਨਾਲ ਹਰਨ ਜਿਸ ਨੂੰ (moon) ਆਖਦੇ ਸਨ। ਉਹ ਸ਼ੇਰ ਦੇ ਅੱਗੇ ਅਵਾਜ਼ ਦਿੰਦਾ ਨਚਦਾ ਸੀ, ਉਸ ਦੀ ਅਵਾਜ਼ ਨੂੰ ਸੁਣ ਕੇ ਸ਼ੇਰ ਬੜਾ ਪਰੇਸ਼ਾਨ ਹੁੰਦਾ ਸੀ ਕਿਉਂਕਿ ਸਾਰੇ ਪਸੂ ਜੋ ਅਵੇਸਲੇ ਹੋਇਆ ਕਰਦੇ ਸਨ, ਗਰਦਨਾਂ ਘੁੰਮਾ-ਘੁੰਮਾ ਕੇ ਸ਼ੇਰ ਦੇ ਪੈਰਾਂ ਦੀ ਅਵਾਜ਼ ਸੁਣਨ ਦਾ ਯਤਨ ਕਰਿਆ ਕਰਦੇ ਸਨ ਅਤੇ ਆਪਣੇ ਨੱਠਣ ਦਾ ਖਤਰੇ ਰਹਿਤ ਪਰਾਹ ਸੋਚਦੇ ਸਨ ਅਤੇ ਇਨ੍ਹਾਂ ਗੱਲਾਂ ਨਾਲ ਤਕਰੀਬਨ ਹਰ ਮਨੁੱਖ ਦਾ ਵਾਹ ਪੈਂਦਾ ਹੈ। ਅਸੀਂ ਅਨੁਮਾਨਾਂ ਤੋਂ ਜਾਣ ਜਾਂਦੇ ਹਾਂ ਕਿ ਪਸੂ ਪੰਛੀ ਕੀ ਕਹਿ ਰਹੇ ਹਨ। ਇਥੋਂ ਤਕ ਛੋਟੀਆਂ-ਛੋਟੀਆਂ ਚਿੜੀਆਂ ਵੀ ਦਿਆਲੂ ਪੁਰਸ਼ ਨੂੰ ਦੇਖ ਕੇ ਜੋ ਉਨ੍ਹਾਂ ਲਈ ਹਰ ਰੋਜ਼ ਦਾਣੇ ਪਾਉਂਦਾ ਹੈ, ਆਪਣੀ ਬੋਲੀ ਵਿਚ ਬੋਲ ਕੇ ਚੇਗਾ ਮੰਗਦੀਆਂ ਹਨ। ਇਹ ਤਾਂ ਗੱਲ ਹੋਈ ਨਿਸ਼ਾਨੀਆਂ ਦੀ ਪਰ ਪੂਰਨ ਅਨੁਭਵੀ ਮਹਾਂਪੁਰਸ਼ ਪੰਛੀਆਂ, ਪਸੂਆਂ ਦੀ ਬੋਲੀ ਪੂਰੀ ਤਰ੍ਹਾਂ ਨਾਲ ਸਮਝਦੇ ਹਨ। ਉਹ ਇਸ ਕਰਕੇ ਹੈ ਕਿ ਬੋਲੀ ਦੇ ਚਾਰ ਹੈਂਸੇ ਹਨ ਇਕ ਬੈਖਰੀ ਬੋਲੀ ਹੈ ਜੋ ਆਪਾਂ ਉਚੀ ਅਵਾਜ਼ ਨਾਲ ਬੋਲਦੇ ਹਨ। ਇਕ ਬੋਲੀ ਉਹ ਹੈ ਜੋ ਕੰਠ ਵਿਚ ਬੋਲੀ ਜਾਂਦੀ ਹੈ, ਉਹ ਆਦਮੀ ਆਪ ਹੀ ਬੋਲਦਾ ਹੈ। ਉਸ ਨੂੰ ਮਧਮਾ ਜਾਂ ਕਾਨਾਫੂਸੀ ਵੀ ਕਿਹਾ ਜਾਂਦਾ ਹੈ। ਇਕ ਬੋਲੀ ਉਹ ਹੈ ਜੋ ਹਿਰਦੇ ਦੇ ਭਾਵਾਂ ਦੇ ਰੂਪ ਵਿਚ ਪ੍ਰਗਟ ਹੋ ਰਹੀ ਹੁੰਦੀ ਹੈ। ਚੌਥੀ ਬੋਲੀ ਉਹ ਹੈ ਜੋ ਬਹੁਤ ਗਹਿਰੀ ਪੜਤ ਵਿਚੋਂ ਉਤਪਨੀ ਹੋ ਰਹੀ ਹੁੰਦੀ ਹੈ। ਇਨ੍ਹਾਂ ਬੋਲੀਆਂ ਦੇ ਕਰਮਵਾਰ ਨਾਮ - ਬੈਖਰੀ, ਮਧਮਾ, ਪਸੰਤੀ ਅਤੇ ਪਰਾ ਹਨ। ਜਿਸ ਨੂੰ ਅਸੀਂ ਪਸੰਤੀ ਬੋਲੀ ਆਖਦੇ ਹਾਂ ਇਹ ਭਾਵਾਂ ਦੀ ਬੋਲੀ ਹੁੰਦੀ ਹੈ। ਅੱਜਕਲੁ ਕੰਮਪਿਊਟਰ ਦੀ ਦੁਨੀਆਂ ਵਿਚ ਐਸੀਆਂ ਮਸ਼ੀਨਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਨੂੰ lie detector ਆਖਿਆ ਜਾਂਦਾ ਹੈ ਉਹ ਆਦਮੀ ਦੇ ਅੰਦਰਲੋ

ਭਾਵਾਂ ਨੂੰ ਗਰਾਫ ਦੀ ਸ਼ਕਲ ਵਿਚ ਉਚੀਆਂ-ਨੀਵੀਆਂ ਲਕੀਰਾਂ ਵਿਚ ਪ੍ਰਗਟ ਕਰਦੀਆਂ ਹਨ ਪਰ ਮਹਾਂਪੁਰਸ਼ਾਂ ਦੇ ਅੰਦਰ ਅਤਿ ਦਾ ਟਿਕਾਓ ਹੁੰਦਾ ਹੈ ਉਹ ਹਰ ਪ੍ਰਾਣਧਾਰੀ ਦੇ ਅੰਦਰ ਚਲ ਰਹੀ ਗੱਲ ਨੂੰ sense (ਸਮਝ) ਕਰ ਜਾਇਆ ਕਰਦੇ ਹਨ। ਉਹ ਸੈਂਕੜੇ ਮੀਲਾਂ ਤੋਂ ਵੀ ਹੋ ਰਹੇ ਭਾਵਾਂ ਨੂੰ ਸਮਝ ਲਿਆ ਕਰਦੇ ਹਨ, ਇਸ ਦੀਆਂ ਵੀ ਪ੍ਰਤੱਖ ਉਦਾਹਰਣਾਂ ਆਪਣੇ ਇਤਿਹਾਸ ਵਿਚ ਹਨ।

ਗੁਰੂ ਨਾਨਕ ਪਾਤਸ਼ਾਹ ਰਾਇ ਭੋਇਂ ਕੀ ਤਲਵੰਡੀ ਵਿਚ ਕੱਪੜਾ ਲਈ ਪਲੰਘ ਤੋਂ ਬਿਗਾਜਮਾਨ ਨਜ਼ਰੀ ਆਂਵਦੇ ਹਨ। ਮਾਤਾ ਤ੍ਰਿਪਤਾ ਜੀ ਨੇ ਉਨ੍ਹਾਂ ਲਈ ਭੋਜਨ ਤਿਆਰ ਕੀਤਾ। ਏਸ ਖਿਆਲ ਨਾਲ ਕਿ ਉਹ ਗਰਮ-ਗਰਮ ਭੋਜਨ ਛੱਕ ਲੈਣ। ਤੁਲਸਾਂ ਦਾਸੀ ਨੂੰ ਕਿਹਾ ਕਿ ਤੂੰ ਨਾਨਕ ਪੁੱਤਰ ਜੀ ਨੂੰ ਪ੍ਰਸਾਦੇ ਲਈ ਬੁਲਾ ਲਿਆ। ਜਦੋਂ ਤੁਲਸਾਂ ਦਾਸੀ ਗੁਰੂ ਨਾਨਕ ਪਾਤਸ਼ਾਹ ਦੇ ਪਲੰਘ ਦੇ ਨੇੜੇ ਆਈ ਤਾਂ ਉਸ ਨੂੰ ਭੁਲੇਖਾ ਪਿਆ ਕਿ ਆਪ ਨੀਂਦ ਵਿਚ ਵਿਸਰਾਮ ਕਰ ਰਹੇ ਹਨ। ਉਸ ਨੂੰ ਇਸ ਗੱਲ ਦੀ ਗਿਆਤ ਨਹੀਂ ਸੀ ਕਿ ਮਹਾਂਪੁਰਸ਼ ਸੰਸਾਰੀ ਲੋਕਾਂ ਵਾਂਗੂੰ ਨੀਂਦ ਨਹੀਂ ਲਿਆ ਕਰਦੇ। ਉਹ ਸੂਖਸ਼ਮ ਸਰੀਰ ਰਾਹੀਂ ਕੋਈ ਕਾਰਜ ਕਰ ਰਹੇ ਹੁੰਦੇ ਹਨ। ਤੁਲਸਾਂ ਦਾਸੀ ਨੇ ਅਵਾਜ਼ ਦੇਣ ਦੀ ਥਾਂ ਗੁਰੂ ਨਾਨਕ ਪਾਤਸ਼ਾਹ ਦੇ ਚਰਨ ਦੇ ਅਗੂੰਠੇ ਨਾਲ, ਆਗਿਆ ਚੱਕਰ ਵਾਲੀ ਥਾਂ ਤੇ ਆਪਣਾ ਮਸਤਕ ਲਾ ਦਿਤਾ। ਮਸਤਕ ਛੋਹ ਪ੍ਰਾਪਤ ਕਰਦਿਆਂ ਹੀ ਅੰਦਰ ਇਕ ਐਸਾ ਪ੍ਰਕਾਸ਼ ਹੋਇਆ ਕਿ ਉਸ ਦੇ ਸਾਹਮਣਿਉਂ ਦੇਸ਼ ਕਾਲ ਦੀਆਂ ਦੂਰੀਆਂ ਦੂਰ ਹੋ ਗਈਆਂ ਤੇ ਕੀ ਦੇਖਦੀ ਹੈ ਕਿ ਗੁਰੂ ਨਾਨਕ ਮਹਾਰਾਜ ਇਕ ਸਿੱਖ ਦੀ ਅਰਦਾਸ ਸੁਣ ਕੇ ਉਸਦਾ ਕਾਰਜ ਕਰ ਰਹੇ ਹਨ। ਉਸ ਦਾ ਨਾਮ ਮਨਸੁਖ ਸੀ, ਉਸ ਦਾ ਜਹਾਜ਼ ਸਮੁੰਦਰ ਵਿਚ ਫਸ ਗਿਆ ਸੀ ਉਸ ਨੂੰ ਕੱਢ ਰਹੇ ਸਨ ਅਤੇ ਸੰਗਲਾਦੀਪ ਦੇ ਨੇੜੇ ਤਲਵੰਡੀ ਰਾਇ ਭੋਇ ਕਿਨੀ ਦੂਰੀ ਤੇ ਉਹ ਜਹਾਜ਼ ਤੋਂ ਸੀ ਪਰ ਉਸ ਦੀ ਭਾਵ ਦੀ ਬੋਲੀ ਗੁਰੂ ਨਾਨਕ ਪਾਤਸ਼ਾਹ ਸੁਣ ਕੇ ਉਸ ਦੇ ਜਹਾਜ਼ ਨੂੰ ਕੱਢ ਰਹੇ ਸਨ।

ਇਸੇ ਤਰ੍ਹਾਂ ਨਾਲ ਗੁਰੂ ਤੇਗ ਬਹਾਦਰ ਮਹਾਰਾਜ ਨੇ ਮੱਖਣਸ਼ਾਹ ਲੁਭਾਣੇ ਦੇ ਜਹਾਜ਼ ਨੂੰ ਬਰੇਤੇ ਤੋਂ ਲਾਹਿਆ। ਸੋ ਇਹ ਉਦਾਹਰਣਾਂ ਪ੍ਰਤੱਖ ਦਰਸਾਉਂਦੀਆਂ ਹਨ ਕਿ ਪਸੰਤੀ ਬਾਣੀ ਜਾਂ ਪਰਾ ਬਾਣੀ ਸਮਰੱਥ ਪੁਰਸ਼ਾਂ ਤੋਂ ਛੁਪੀ ਹੋਈ ਨਹੀਂ ਹੈ। ਗੁਰੂ ਦਸ਼ਮੇਸ਼ ਪਿਤਾ ਜੀ ਫੁਰਮਾਉਂਦੇ ਹਨ ਕਿ -

**ਹਾਬੀ ਕੀ ਚਿਘਾਰ ਪਲ ਪਾਛੈ ਪਹੁੰਚਤ ਤਾਹਿ
ਚੀਟੀ ਕੀ ਚਿਘਾਰ ਪਹਿਲੇ ਹੀ ਸੁਨੀਅਤ ਹੈ॥
ਅਕਾਲ ਉਸਤਤਿ**

ਇਸ ਦੇ ਮੁਤਾਬਿਕ ਗੁਰਬਾਣੀ ਵਿਚ ਵਿਦਤ ਹੈ ਕਿ ਇਕ ਹਾਬੀ ਤੰਦੂਈ ਦੇ ਜਾਲ ਵਿਚ ਫਸ ਗਿਆ ਜਦੋਂ ਉਹ ਨਿਕਲਣ ਤੋਂ ਬੇਵਸ ਹੋ ਗਿਆ, ਉਸ ਵੇਲੇ ਉਸ ਨੇ ਭਾਵਾਂ ਦੀ ਬੋਲੀ ਵਿਚ ਪ੍ਰਭੂ ਨੂੰ ਯਾਦ ਕੀਤਾ। ਪ੍ਰਭੂ ਨੇ ਪ੍ਰਤੱਖ ਹੋ ਕੇ ਉਸ ਦੇ ਸਾਰੇ ਬੰਧਨ ਕੱਟ ਦਿਤੇ। ਉਹ ਬੰਧਨ ਰਹਿਤ ਹੋ ਕੇ ਪਾਣੀ ਤੋਂ ਬਾਹਰ ਨਿਕਲ ਆਇਆ -

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੁਟਾ॥

ਮਹਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ
ਤੁਟਾ॥

ਇਸੇ ਤਰ੍ਹਾਂ ਨਾਲ ਬੇਅੰਤ ਉਦਾਹਰਣਾਂ ਹਨ, ਆਪਣੇ ਜੀਵਨ ਵਿਚ ਵੀ ਬਹੁਤ ਤਰ੍ਹਾਂ ਵਰਤੀਆਂ ਹਨ। ਆਪਾਂ ਮੌਨ ਬਿਰਤੀ ਧਾਰ ਕੇ ਅਰਦਾਸ ਕਰਦੇ ਹਨ, ਗੁਰੂ ਮਹਾਰਾਜ ਦੇ ਚਰਨ ਹਿਰਦੇ ਵਿਚ ਵਸਾਉਂਦੇ ਹਨ, ਉਹ ਅਸਾਡੀ ਪਸੰਤੀ ਬਾਣੀ ਵਿਚ ਕੀਤੀ ਅਰਦਾਸ ਨੂੰ ਸੁਣ ਲੈਂਦੇ ਹਨ ਅਤੇ ਅਸਾਡਾ ਕਾਰਜ ਸਿੱਧ ਕਰ ਦਿੰਦੇ ਹਨ। ਇਹ ਮੈਂ ਇਸ ਲਈ ਖੋਲ੍ਹ ਕੇ ਲਿਖਿਆ ਹੈ ਕਿ ਕਈ ਪ੍ਰਮੀ ਨਾਸਤਕ ਬੁੱਧੀ ਵਾਲੇ ਜਿਨ੍ਹਾਂ ਨੂੰ ਇਸ ਗੱਲ ਦੀ ਸੋਝੀ ਨਹੀਂ ਹੈ, ਉਹ ਇਕ ਦਮ ਸਿਰ ਫੇਰ ਕੇ ਕਹਿ ਦਿੰਦੇ ਹਨ ਕਿ ਗੁਰੂ ਮਹਾਰਾਜ ਨੂੰ ਕਿਵੇਂ ਪਤਾ ਲੱਗ ਗਿਆ ਕਿ ਤਿਤਰ ਕੀ ਕਹਿ ਰਿਹਾ ਹੈ। ਇਹ ਉਨ੍ਹਾਂ ਦਾ ਅਣਜਾਣਪੁਣਾ ਹੈ ਕਿਉਂਕਿ ਉਹ ਇਨ੍ਹਾਂ ਭੇਤਾਂ ਦੇ ਜਾਣੂੰ ਨਹੀਂ ਹਨ। ਮਹਾਂਪੁਰਸ਼ਾਂ ਦਾ ਵਰਤਾਰਾ ਤਾਂ ਇਹ ਹੁੰਦਾ ਹੈ ਕਿ ਉਹ ਲੰਘ ਚੁਕੀਆਂ ਗੱਲਾਂ ਨੂੰ ਇਸ ਤਰ੍ਹਾਂ ਦੇਖ ਸਕਦੇ ਹਨ ਜਿਵੇਂ ਵੀਡੀਓ ਫਿਲਮ ਨੂੰ ਗੀਵਰਸ ਕਰ ਲਈਏ ਤੇ ਲੰਘੀ ਫਿਲਮ ਨੂੰ ਦੋਬਾਰਾ ਦੇਖ ਲਈਏ। ਹੋਣ ਵਾਲੀਆਂ ਘਟਨਾਵਾਂ ਦੀ ਭਾਈ ਭਿਖਾਰੀ ਜੀ ਨੂੰ ਪੂਰੀ ਤਰ੍ਹਾਂ ਗਿਆਤ ਸੀ ਕਿ ਉਨ੍ਹਾਂ ਦਾ ਪੁੱਤਰ ਸ਼ਾਦੀ ਪਿਛੋਂ ਚੜ੍ਹਾਈ ਕਰ ਜਾਵੇਗਾ। ਐਸੀਆਂ ਅਰੂੜ ਬਿਰਤੀਆਂ ਪ੍ਰਤੱਖ ਦੇਖਦੀਆਂ ਹਨ ਕਿ ਇਥੇ ਨਾ ਕੋਈ ਜੰਮਦਾ ਹੈ ਨਾ ਮਰਦਾ ਹੈ।

ਮਾਤਾ ਜੀਤੋ ਜੀ ਸਮਾਪੀ ਸਥਿਤ ਅਵਸਥਾ ਵਿਚ ਭਵਿੱਖ ਵਾਚ ਰਹੇ ਹਨ ਜਿਸ ਵਿਚ ਅੰਨੰਦਪੁਰ ਸਾਹਿਬ ਦਾ ਛੱਡਣਾ, ਪਰਿਵਾਰ ਦਾ ਖੇਤੂ-ਖੇਤੂ ਹੋ ਕੇ ਪਿੰਡ, ਸਾਹਿਬਜ਼ਾਦਿਆਂ ਦਾ ਸ਼ਹੀਦ ਹੋ ਜਾਣਾ, ਉਨ੍ਹਾਂ ਨੂੰ ਪ੍ਰਤੱਖ ਰੂਪ ਵਿਚ ਨਜ਼ਰੀ ਆ ਰਿਹਾ ਸੀ। ਜਦੋਂ ਦਸ਼ਮੇਸ਼ ਪਿਤਾ ਜੀ ਦੇ ਚਰਨਾਂ ਵਿਚ ਬੈਨਤੀ ਕਰਦੇ ਹਨ ਤਾਂ ਗੁਰੂ ਮਹਾਰਾਜ ਜੀ ਨੇ ਕਿਹਾ ਕਿ ਹਾਂ, ਜੋ ਕੁਝ ਤੁਸੀਂ ਦੇਖ ਰਹੇ ਹੋ ਅਕਾਲ ਪੁਰਖ ਦੇ ਭਾਣੇ ਵਿਚ ਇਸ ਤਰ੍ਹਾਂ ਦੇ ਹੁਕਮ ਵਰਤਣੇ ਹਨ। ਸੋ ਮਹਾਂਪੁਰਸ਼ਾਂ ਤੋਂ ਨਾ ਹੀ ਭੁਤ ਕਾਲ ਛੂਪਿਆ ਹੋਇਆ ਹੈ, ਨਾ ਹੀ ਭਵਿੱਖਤ ਕਾਲ ਉਨ੍ਹਾਂ ਦੀ ਦਿੱਸ਼ਟੀ ਤੋਂ ਲਾਂਭੇ ਹੈ। ਉਨ੍ਹਾਂ ਦੇ ਦਿਬਜ ਲੋਇਨ ਉਹ ਕੁਝ ਤਕਦੇ ਹਨ ਜਿਨ੍ਹਾਂ ਦਾ ਅਸੀਂ ਅਨੁਮਾਨ ਤਕ ਵੀ ਨਹੀਂ ਲਾ ਸਕਦੇ।

ਸੋ ਸਾਧਸੰਗਤ ਜੀ! ਬੇਨਤੀ ਹੋ ਰਹੀ ਸੀ ਕਿ ਗੁਰੂ ਮਹਾਰਾਜ ਜੀ ਤਿੱਤਰ ਦੀ ਗੱਲ ਸੁਣ ਕੇ “ਭੂਮੀਆ ਭੂਮਿ ਉਪਰਿ ਨਿਤ ਲੁਝੈ॥” ਵਾਲੀਆਂ ਤੁਕਾਂ ਗਾਇਨ ਕਰਨ ਲਗ ਗਏ। ਸਿੰਘਾਂ ਨੇ ਪੁਛਿਆ, ਤਾਂ ਆਪ ਨੇ ਭੁਗਮਾਨ ਕੀਤਾ ਕਿ ਇਹ ਤਿੱਤਰ ਇਕ ਅੱਖ ਤੋਂ ਕਾਣਾ ਹੈ। ਇਹ ਇਸ ਦੇਸ਼ ਵਿਚ ਛੋਟੇ ਜਿਹੇ ਇਲਾਕੇ ਦਾ ਰਾਜਾ ਸੀ ਜਿਥੋਂ ਦੀ ਆਪਾਂ ਜਾ ਰਹੇ ਹਨ। ਇਹ ਜ਼ਮੀਨ ਉਸਨੇ ਆਪਣੇ ਨਿਜ ਲਈ ਰੱਖੀ ਰੱਖੀ ਸੀ। ਇਸ ਜ਼ਮੀਨ ਵਿਚ ਆ ਕੇ ਉਹ ਅਨੇਕ ਤਰ੍ਹਾਂ ਦੀ ਖੇਤੀ ਬਾੜੀ ਕਰਿਆ ਕਰਦਾ ਸੀ।

ਅੱਜ ਦੀ ਬੋਲੀ ਵਿਚ ਇਉਂ ਸਮਝ ਲਓ ਕਿ ਉਹ ਫਾਰਮ ਚਲਾਇਆ ਕਰਦਾ ਸੀ। ਬੇਅੰਤ ਬਲਦਾਂ ਦੀਆਂ ਜੋੜੀਆਂ ਹੱਲ ਖਿਚਦੀਆਂ, ਸੋਹਾਰਾ ਦਿਆ ਕਰਦੀਆਂ ਸਨ ਅਤੇ ਕਿੰਨੇ ਹੀ ਖੂਹ ਉਸ ਨੇ ਪਾਣੀ ਦੇਣ ਲਈ ਪੁਟਵਾਏ ਹੋਏ ਸਨ ਅਤੇ ਸਦਾ ਇਨ੍ਹਾਂ ਖੇਤਾਂ ਵਿਚ ਉਸ ਦੀ ਵਾਸ਼ਨਾ ਬਣੀ ਰਹੀ। ਅੰਤ ਸਮੇਂ ਉਸ ਦੀ ਬਿਰਤੀ ਇਸ ਫਾਰਮ ਵਿਚ ਰਹਿ ਗਈ ਅਤੇ ਮਰ ਕੇ ਇਸ ਹੀ ਥਾਂ ਕਈ ਜਨਮ ਧਾਰ ਚੁਕਿਆ ਹੈ। ਵਾਸ਼ਨਾ ਦਾ ਬੰਨ੍ਹਿਆ ਹੋਇਆ ਇਹ ਉਚੀ-ਉਚੀ ਕਹਿ ਰਿਹਾ ਹੈ ਕਿ ਇਹ ਮੇਰੇ ਖੇਤ ਹਨ, ਤੁਸੀਂ ਇਨ੍ਹਾਂ ਵਿਚੋਂ ਕਿਉਂ ਲੰਘ ਰਹੇ ਹੋ। ਦੇਖ, ਤ੍ਰਿਸ਼ਨਾ ਕਿੰਨੀ ਗਹਿਰੀ ਚਲੀ ਜਾਂਦੀ ਹੈ ਕਿ ਕਈ ਜਨਮ ਧਾਰਨ ਉਪਰੰਤ ਵੀ ਖਤਮ ਨਹੀਂ ਹੁੰਦੀ ਅਤੇ ਪੰਛੀ ਵਾਸ਼ਨਾ ਦਾ ਬੰਨ੍ਹਿਆ ਹੋਇਆ ਪੁਰਾਣੀ ਯਾਦ ਨੂੰ ਤਾਜ਼ਾ ਰਖਦਾ ਹੋਇਆ ਆਪਾਂ ਨੂੰ ਇਹ ਬਚਨ ਆਖ ਰਿਹਾ ਹੈ। ਆਪ ਨੂੰ ਇਸ ਦੀ ਮਾਨਸਿਕ ਅਵਸਥਾ ਨੂੰ ਦੇਖ ਕੇ ਗੁਰਬਾਣੀ ਵਿਚੋਂ ਇਹ ਸ਼ਬਦ ਉਚਾਰਨ ਕੀਤਾ ਸੀ। ਤਿੱਤਰ ਫੜਨ ਦਾ ਹੁਕਮ ਦਿਤਾ ਜੋ ਸਰਮੁੱਚ ਹੀ ਇਕ ਅੱਖਾਂ ਕਾਣਾ ਸੀ।

ਸੋ ਇਹ ਤ੍ਰਿਸ਼ਨਾ ਦਾ ਰੋਗ ਇਸ ਕਰਕੇ ਵੱਡਾ ਆਖਿਆ ਗਿਆ ਹੈ ਕਿ ਜੀਵ ਨੂੰ ਅਨੌਕਾਂ ਜਿਨਸਾਂ, ਜੂਨਾਂ ਵਿਚ ਫਸਾ ਕੇ ਰਖਦਾ ਹੈ ਜਿਸ ਤਰ੍ਹਾਂ ਕਿ ਉਪਰ ਫੁਰਮਾਨ ਹੋਇਆ ਸੀ -

**ਮਾਇਆ ਜਾਲੁ ਪਸਾਰਿਆ ਭੀਤਰਿ ਚੌਗ ਬਣਾਇ॥
ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ॥ ਪੰਨਾ**
- 50

ਇਸ ਕਰਕੇ ਗੁਰੂ ਮਹਾਰਾਜ ਨੇ ਫੁਰਮਾਨ ਕੀਤਾ -

**ਤ੍ਰਿਸਨਾ ਅਗਨਿ ਜਲੈ ਸੰਸਾਰਾ॥
ਜਲਿ ਜਲਿ ਖਪੈ ਬਹੁਤੁ ਵਿਕਾਰਾ॥
ਪੰਨਾ - 1044**

ਜਦੋਂ ਤਕ ਸਤਿਗੁਰੂ ਦਾ ਮਿਲਾਪ ਨਹੀਂ ਹੁੰਦਾ, ਤ੍ਰਿਸ਼ਨਾ ਦਾ ਰੋਗ ਨਵਿਰਤ ਨਹੀਂ ਹੋਇਆ ਕਰਦਾ। ਹਰੀ ਦਾ ਨਾਮ ਅਉਖਧ ਹੈ, ਜੋ ਸਤਿਗੁਰੂ ਤੋਂ ਪ੍ਰਾਪਤ ਹੁੰਦਾ ਹੈ -

**ਤ੍ਰਿਸਨਾ ਦਾਧੀ ਜਲਿ ਮੁਦੀ ਜਲਿ ਜਲਿ ਕਰੇ ਪੁਕਾਰ॥
ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਢੂਜੀ ਵਾਰ॥**

ਪੰਨਾ - 588

ਗੁਰੂ ਦੀ ਕ੍ਰਿਪਾ ਨਾਲ ਜਿਸ ਨੂੰ ਆਪਣੇ ਆਪੇ ਦਾ ਗਿਆਨ ਹੋ ਗਿਆ, ਜਿਸ ਨੇ ਆਪਣੇ ਸਰੂਪ ਨੂੰ ਇਸ ਦੇਹੀ ਵਿਚ ਪਛਾਣ ਲਿਆ ਅਤੇ ਨਾਮ ਮੰਡਲ ਵਿਚ ਪ੍ਰਵੇਸ਼ ਕਰ ਗਿਆ ਉਸ ਦੀ ਤ੍ਰਿਸ਼ਨਾ ਦੀ ਅਗਨ ਬੁਝ ਜਾਇਆ ਕਰਦੀ ਹੈ।

ਗੁਰ ਪ੍ਰਸਾਦਿ ਆਪਨ ਆਪੁ ਸੁਝੈ॥

ਤਿਸ ਕੀ ਜਾਨਹੁ ਤ੍ਰਿਸਨਾ ਬੁਝੈ॥

ਪੰਨਾ

- 281

ਸੋ ਗੁਰੂ ਮਹਾਰਾਜ ਤ੍ਰਿਸਨਾਲੂ ਪੁਰਸ਼ ਨੂੰ ਅੰਤਮ ਹਦ ਦਾ ਦਰਜਾ ਦਿੰਦੇ
ਹੋਏ ਫੁਰਮਾਨ ਕਰਦੇ ਹਨ -

**ਮੌਤੀ ਤ ਮੰਦਰ ਉਸਰਹਿ ਰਤਨੀ ਤ ਹੋਹਿ ਜੜਾਉ॥
ਕਸਤੂਰਿ ਕੁੰਗੁ ਅਗਰਿ ਚੰਦਨਿ ਲੀਪਿ ਆਵੈ ਚਾਉ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ॥**

ਪੰਨਾ - 14

ਇਸ ਸੰਸਾਰ ਦੀ ਪ੍ਰਾਪਤੀ ਦੇ ਵਿਪਰੀਤ ਆਪ ਨਾਮ ਦੀ ਮਹੱਤਤਾ
ਦਸਦੇ ਹੋਏ ਅਸਾਨੂੰ ਸਾਵਧਾਨ ਕਰਦੇ ਹਨ ਕਿ ਦੇਖੀਂ ਕਿਤੇ ਮੌਤੀਆਂ ਦੇ
ਮੰਦਰ ਦੇਖ ਕੇ ਨਾਮ ਨੂੰ ਨਾ ਭੂਲ ਜਾਈਂ ਅਤੇ ਨਾਮ ਤੋਂ ਬਿਨਾਂ ਜੀਉ ਜਲ
ਬਲ ਜਾਂਦਾ ਹੈ, ਕਿਸੇ ਤਰ੍ਹਾਂ ਵੀ ਸ਼ਾਂਤੀ ਨਹੀਂ ਆਉਂਦੀ। ਨਾਮ ਤੋਂ ਬਿਨਾਂ
ਹੋਰ ਕੋਈ ਥਾਂ ਹੈ ਹੀ ਨਹੀਂ ਜਿਥੇ ਸ਼ਾਂਤੀ ਹੋਵੇ, ਉਹ ਅਤਿ ਸੀਤਲ ਮੰਡਲ
ਨਾਮ ਅਤੇ ਪਿਆਰ ਦਾ ਹੈ ਜਿਵੇਂ ਕਿ ਫੁਰਮਾਨ ਹੈ -

**ਹਰਿ ਬਿਨੁ ਜੀਉ ਜਲਿ ਬਲਿ ਜਾਉ॥
ਮੈ ਆਪਣਾ ਗੁਰੂ ਪੁੱਛਿ ਦੇਖਿਆ ਅਵਰੁ ਨਾਹੀ ਬਾਉ॥**

ਪੰਨਾ - 14

ਦੁਸਰੀ ਵੱਡੀ ਪ੍ਰਾਪਤੀ ਜਿਸ ਵਲ ਅਸਾਡਾ ਧਿਆਨ ਦਿਵਾਉਂਦੇ ਹਨ
ਉਹ ਹੈ - ਭੋਗ ਦੀ ਦੁਨੀਆਂ। ਭੋਗ ਦੀ ਦੁਨੀਆਂ ਬਹੁਤ ਹੀ ਖਿੱਚ ਵਾਲੀ
ਹੈ। ਜਿਸ ਵਿਚੋਂ ਕੋਈ ਸੂਰਮਾ ਹੀ ਬਾਹਰ ਨਿਕਲ ਸਕਦਾ ਹੈ। ਮੁੜ-ਮੁੜ
ਇਸ ਰੋਗ ਦੀ ਦੁਨੀਆਂ ਵਿਚ ਗਰਕ ਹੁੰਦਾ ਰਹਿੰਦਾ ਹੈ ਅਤੇ ਜਨਮ ਦਰ
ਜਨਮ ਦੁਖ ਸਹਿੰਦਾ ਰਹਿੰਦਾ ਹੈ। ਨਰਕਾਂ ਦੇ ਵਿਚ ਗਲਦਾ ਹੈ ਬਾਣੀ ਵਿਚ
ਐਸਾ ਵੀ ਫੁਰਮਾਨ ਆਉਂਦਾ ਹੈ -

**ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ
ਛਾਕੈ॥
ਚਿਤੁ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ
ਛਾਕੈ॥** ਪੰਨਾ - 616

ਇਹ ਤਾਂ ਕਾਮ ਭੋਗੀ ਹੋਇਆ। ਇਸ ਤੋਂ ਇਲਾਵਾ ਹੋਰ ਬਹੁਤ ਰਸ
ਹਨ ਜਿਨ੍ਹਾਂ ਦੇ ਬਾਰੇ ਗੁਰੂ ਮਹਾਰਾਜ ਨੇ ਕਿਹਾ ਹੈ-

**ਰਸੁ ਸੁਇਨਾ ਰਸੁ ਰੂਪਾ ਕਾਮਣਿ ਰਸੁ ਪਰਮਲ ਕੀ
ਵਾਸੁ॥
ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ॥
ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ॥** ਪੰਨਾ

- 15

ਇਹ ਰਸ ਸਰੀਰ ਦੇ ਰੋਗਾਂ ਦਾ ਕਾਰਨ ਬਣਦੇ ਹਨ ਕਿਉਂਕਿ ਸੰਜਮ
ਰਹਿਤ ਹੋ ਕੇ ਇਹ ਆਦਮੀ ਇਨ੍ਹਾਂ ਰਸਾਂ ਵਿਚ ਗਰਕ ਹੋ ਜਾਂਦਾ ਹੈ ਅਤੇ
ਪ੍ਰਮੇਸ਼ਰ ਨੂੰ ਭੁੱਲ ਜਾਂਦਾ ਹੈ ਅਤੇ ਉਸਦੇ ਭੁੱਲਣ ਦੇ ਨਾਲ ਹੀ ਸਰੀਰ ਖੀਨ
ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਰੋਗ ਵਲ ਨੂੰ ਆਪ ਮੁਹਾਰੇ ਤਿਲਕਦਾ
ਚਲਿਆ ਜਾਂਦਾ ਹੈ ਫੁਰਮਾਨ ਹੈ -

ਖਸਮੁ ਵਿਸਾਰਿ ਕੀਏ ਰਸ ਭੋਗ॥
ਤਾਂ ਤਨਿ ਉਠਿ ਖਲੋਏ ਰੋਗ॥
ਪੰਨਾ - 1256

ਜੇਤੇ ਰਸ ਸਰੀਰ ਕੇ ਤੇਤੇ ਲਾਗਹਿ ਦੁਖ॥ ਪੰਨਾ -
1287

ਰਸ ਭੋਗਣ ਨੂੰ ਬਹੁਤ ਮਿੱਠਾ ਲਗਦਾ ਹੈ ਪਰ ਇਸ ਦਾ ਅੰਤ ਕੁਝਤਣ
ਵਿਚ ਨਿਕਲਦਾ ਹੈ ਆਦਮੀ ਭਰੋਸਾ ਕਰ ਬੈਠਦਾ ਹੈ ਕਿ ਮੈਂ ਸਰੀਰ ਵਿਚ
ਅਨੰਦ ਲੈ ਰਿਹਾ ਹਾਂ ਪਰ ਇਸਦੇ ਸਿੱਟੇ ਨੂੰ ਅੱਖੇ ਓਹਲੇ ਕਰਕੇ ਦੁਖਾਂ ਵਿਚ
ਪ੍ਰਵਿਰਤ ਹੋ ਜਾਂਦਾ ਹੈ -

ਮਿਠਾ ਕਰਿ ਕੈ ਕਉੜਾ ਖਾਇਆ॥
ਤਿਨਿ ਕਉੜੈ ਤਨਿ ਰੋਗੁ ਜਮਾਇਆ॥
ਜੇ ਫਿਰਿ ਮਿਠਾ ਪੇੜੈ ਪਾਇ॥
ਤਉ ਕਉੜਤਣੁ ਚੂਕਸਿ ਮਾਇ॥ ਪੰਨਾ -
1243

ਐਸਾ ਵੀ ਫੁਰਮਾਨ ਹੈ -

ਨਿਮਖ ਕਾਮ ਸੁਆਦ ਕਾਰਣਿ ਕੌਟਿ ਦਿਨਸ ਦੁਖ
ਪਾਵਹਿ॥
ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ
ਪਛਾਤਾਵਹਿ॥ ਪੰਨਾ - 403

ਮਹਾਰਾਜ ਜੀ ਦਾ ਫੁਰਮਾਨ ਹੈ -

ਧਰਤੀ ਤ ਹੀਰੇ ਲਾਲ ਜੜਤੀ ਪਲਾਈ ਲਾਲ ਜੜਾਉ॥
ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ॥
ਮਤੁ ਦੇਖਿ ਭੁਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ॥
ਪੰਨਾ - 14

ਕਿਉਂਕਿ ਕਾਮਣ ਸੰਦਰ ਭੋਗਾਂ ਦੀ ਇਛਿਆ ਕਰਦੀ ਹੈ ਅਤੇ ਪ੍ਰਮੇਸ਼ਰ
ਪੂਰੀ ਤਰ੍ਹਾਂ ਨਾਲ ਭੁੱਲ ਜਾਂਦੀ ਹੈ ਅਤੇ ਆਪਣੇ ਸਰੂਪ ਦਾ ਧਿਆਨ ਨਹੀਂ
ਰਹਿੰਦਾ, ਨਾਮ ਜਪਣ ਨੂੰ ਜੀਅ ਨਹੀਂ ਕਰਦਾ। ਅੰਮ੍ਰਿਤ ਵੇਲੇ ਆਲਸ ਪੈ
ਜਾਂਦਾ ਹੈ ਅਤੇ ਇਹੀ ਜੀਵ ਪਾਪਾਂ ਵਿਚ ਪ੍ਰਵਿਰਤ ਹੋ ਜਾਂਦਾ ਹੈ ਬੁਰੇ ਕੰਮਾਂ
ਵਲ ਰੁਚੀ ਵਧੇਰੇ ਹੋ ਜਾਂਦੀ ਹੈ ਅਤੇ ਚੰਗਿਆਈ ਕਰਨ ਸਮੇਂ ਆਲਸ ਘੋਰ

ਲੈਂਦਾ ਹੈ ਜਿਵੇਂ ਕਿ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਚੰਗਿਆਈ ਆਲਕੁ ਕਰੇ ਬੁਰਿਆਈ ਹੋਇ ਸੇਰੁ ॥
ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥ਪੰਨਾ

- 518

ਇਸੇ ਤਰ੍ਹਾਂ ਨਾਲ ਇਕ ਹੋਰ ਥਾਂ ਫੁਰਮਾਨ ਆਉਂਦਾ ਹੈ -

ਬੁਰੇ ਕਾਮ ਕਉ ਉਠਿ ਖਲੋਇਆ ॥
ਨਾਮ ਕੀ ਬੇਲਾ ਪੈ ਪੈ ਸੋਇਆ ॥

- 738

ਸੋ ਇਸ ਤਰ੍ਹਾਂ ਇਹ ਭੋਗ ਬਿਮਾਰੀ ਨੂੰ ਸੱਦਾ ਦਿੰਦੇ ਹਨ ਇਸ ਦੇ ਵਿਪਰੀਤ ਨਾਮ ਅਉਖਧ ਸਾਰੀਆਂ ਬਿਮਾਰੀਆਂ ਖਤਮ ਕਰਦਾ ਹੈ -

ਕਾਮਨਿ ਚਾਹੈ ਸੁੰਦਰਿ ਭੋਗੁ ॥
ਪਾਨ ਛੁਲ ਮੀਠੇ ਰਸ ਰੋਗੁ ॥
ਖੀਲੈ ਬਿਗਸੈ ਤੇਤੋਂ ਸੋਗੁ ॥
ਪ੍ਰਭ ਸਰਣਾਗਤਿ ਕੀਨਸਿ ਹੋਗੁ ॥
ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥
ਮਾਟੀ ਛੁਲੀ ਰੂਪੁ ਬਿਕਾਰੁ ॥
ਆਸਾ ਮਨਸਾ ਬਾਂਧੋ ਬਾਰੁ ॥
ਨਾਮ ਬਿਨਾ ਸੂਨਾ ਘਰੁ ਬਾਰੁ ॥

ਪੰਨਾ - 1187

ਨਾਮ ਤੋਂ ਬਿਨਾਂ ਭੋਗਾਂ ਦੀ ਦੁਨੀਆਂ ਰੋਗਾਂ ਦਾ ਕਾਰਨ ਹੈ। ਸੋ ਵਿਸ਼ੇ ਭੋਗਾਂ ਦੀ extreme ਦਸਦੇ ਹੋਏ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ-

ਜੇ ਲਖ ਇਸਤਰੀਆਂ ਭੋਗ ਕਰਹਿ ਨਵੁ ਖੰਡ ਰਾਜੁ
ਕਮਾਹਿ ॥
ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ
ਪਾਹਿ ॥

ਪੰਨਾ - 26

ਸੋ ਗੁਰੂ ਮਹਾਰਾਜ ਜੀ ਨਾਮ ਦੀ ਵਿਸ਼ੇਸ਼ਤਾ ਦਸਦੇ ਹੋਏ ਫੁਰਮਾਨ ਕਰਦੇ ਹਨ -

ਮਤੁ ਦੇਖਿ ਭੁਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥

ਪੰਨਾ-14

ਇਸ ਤੋਂ ਪਿਛੋਂ ਆਪ ਸੂਖਸ਼ਮ ਸ਼ਕਤੀਆਂ ਦੀ ਦੁਨੀਆਂ ਦਾ ਜ਼ਿਕਰ ਕਰਦੇ ਹੋਏ ਫੁਰਮਾਨ ਕਰਦੇ ਹਨ ਕਿ ਰਿੱਧੀਆਂ ਸਿੱਧੀਆਂ ਵੀ ਪ੍ਰਾਪਤ ਹੋ ਜਾਂਦੀਆਂ ਹਨ ਅਤੇ ਸਾਰੀ ਦੁਨੀਆਂ ਵਿਚ ਉਸ ਦੀ ਮਸ਼ਹੂਰੀ ਹੋ ਜਾਂਦੀ ਹੈ ਉਹ ਕਿਸੇ ਕੰਮ ਨਹੀਂ ਹੈ -

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥
 ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥
 ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥
 ਪੰਨਾ-14

ਇਸੇ ਵਿਸ਼ੇ ਨੂੰ ਹੋਰ ਸਪਸ਼ਟ ਕਰਦੇ ਹੋਏ ਗੁਰੂ ਮਹਾਰਾਜ ਜੀ 'ਜਪੁਜੀ ਸਾਹਿਬ' ਵਿਚ ਫੁਰਮਾਨ ਕਰਦੇ ਹਨ -

ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
 ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
 ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੋਇ ॥
 ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੈ ॥
 ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥
 ਨਾਨਕ ਨਿਰਗੁਣਿ ਗੁਣ ਕਰੇ ਗੁਣਵੰਤਿਆ ਗੁਣ ਦੇ ॥
 ਪੰਨਾ-2

ਰਿੱਧੀਆਂ ਸਿੱਧੀਆਂ ਦੀਆਂ ਤਾਕਤਾਂ ਚਿੱਤ ਦੀ ਇਕਾਗਰਤਾ ਹੋਣ ਨਾਲ ਪੈਦਾ ਹੋ ਜਾਇਆ ਕਰਦੀਆਂ ਹਨ ਅਤੇ ਜਗਿਆਸੂ ਨੂੰ ਉਸਦੇ ਰਾਹ ਤੋਂ ਬੁਰੀ ਤਰ੍ਹਾਂ ਭਰਮਾ ਕੇ ਪਟਕਾ ਮਾਰਦੀਆਂ ਹਨ। ਦੂਨੀਆਂ ਉਸ ਦੀ ਸੋਭਾ ਕਰਦੀ ਹੈ ਕਿ ਇਹ ਬਾਰ-ਬਾਰ ਗੁਪਤ ਹੋ ਜਾਂਦਾ ਹੈ, ਇਹ ਮੁਠੀ ਮੀਚ ਕੇ ਜੋ ਚੀਜ਼ ਚਾਰੇ ਉਹ ਮੰਗਣ ਵਾਲੇ ਨੂੰ ਦੇ ਦਿੰਦਾ ਹੈ।

ਜਦੋਂ ਅਕਤੂਬਰ 1978 ਵਿਚ ਮੈਂ ਆਪਣਾ ਫਾਰਮ ਵੇਚ ਚੰਡੀਗੜ੍ਹ ਆਇਆ ਤਾਂ ਬੀਬੀ ਦੇਵਿੰਦਰ ਕੌਰ ਜੋ ਇਸ ਮਿਸ਼ਨ ਵਿਚ ਸੈਕਟਰੀ ਦੇ ਤੌਰ 'ਤੇ ਅਤੇ ਅੱਜਕਲ੍ਹ ਫਾਈਨੈਂਸ ਮੈਨੇਜਰ ਦੇ ਤੌਰ 'ਤੇ ਸੇਵਾ ਨਿਭਾਉਂਦੇ ਹਨ ਉਨ੍ਹਾਂ ਦੇ ਘਰ ਬੈਠਾ ਸਾਂ ਤਾਂ ਉਨ੍ਹਾਂ ਨੇ ਇਕ ਸੰਤ (ਤਾਂਤਰਿਕ) ਦਾ ਜ਼ਿਕਰ ਕੀਤਾ ਕਿ ਉਹ ਅਸਾਡੇ ਘਰ ਆ ਗਿਆ। ਉਹ ਬਹੁਤ ਸਿੱਧੀਆਂ ਦਿਖਾਇਆ ਕਰਦਾ ਸੀ। ਇਸੇ ਵਿਚ ਉਸਦੀ ਮਾਨਤਾ ਸੀ। ਸਾਨੂੰ ਕਹਿਣ ਲੱਗਿਆ ਕਿ ਤੁਸੀਂ ਕੀ ਚਾਹੁੰਦੇ ਹੋ। ਤਾਂ ਬੀਬੀ ਦੇ ਪਤੀ ਕਰਨਲ ਹਰਨਾਮ ਸਿੰਘ ਨੇ ਕਿਹਾ ਕਿ ਅਸੀਂ ਗਰਮ-ਗਰਮ ਰਸਗੁੱਲੇ ਖਾਣਾ ਚਾਹੁੰਦੇ ਹਾਂ। ਉਸ ਨੇ ਇਕ ਥਾਲ ਦੇ ਉਪਰ ਕੱਪੜਾ ਪਾ ਕੇ ਕਿਹਾ ਤੁਸੀਂ ਕੱਪੜੇ ਦੇ ਹੇਠਾਂ ਹੱਥ ਰਖ ਕੇ ਇਸ ਨੂੰ ਉਚਾ ਚੁਕ ਕੇ ਰੱਖੋ ਅਤੇ ਥੋੜ੍ਹੀ ਦੇਰ ਬਾਦ ਕਿਹਾ ਕਿ ਤੁਹਾਡੇ ਹੱਥ ਨੂੰ ਸੱਕ ਲਗਦਾ ਹੈ ਤਾਂ ਉਸ ਨੇ ਰੁਮਾਲ ਚੁਕਵਾ ਦਿਤਾ। ਤਾਂ ਕੀ ਦੇਖਿਆ ਕਿ ਰਸਗੁੱਲਿਆਂ ਦਾ ਥਾਲ ਭਰਿਆ ਹੋਇਆ ਸੀ।

ਡਾ. ਸੁਆਮੀ ਰਾਮ ਜੀ ਆਪਣੀ ਜੀਵਨ ਕਥਾ ਵਿਚ ਲਿਖਦੇ ਹਨ ਕਿ ਇਕ ਵਾਰੀ ਮੈਂ ਇਕ ਬਾਹਮਣ ਨੂੰ ਨਾਲ ਲੈ ਕੇ ਸ੍ਰੀ ਨਗਰ ਤੋਂ ਕੁਝ ਮੀਲ ਉਚੇ ਪਹਾੜਾਂ ਤੇ ਇਕ ਸਾਧੂ ਨੂੰ ਮਿਲਣ ਗਿਆ। ਉਸ ਸਾਧੂ ਨੇ ਮੇਰੇ ਨਾਲ ਦੇ ਪੰਡਤ ਨੂੰ ਗਾਲਾਂ ਕੱਢੀਆਂ ਕਿ ਰਸਤੇ ਵਿਚ ਤੂੰ ਮੈਨੂੰ ਸੁਆਮੀ ਕੌਲ ਗਾਲੁਂ ਕੱਢਦਾ ਆਇਆ ਹੈ ਅਤੇ ਹੁਣ ਮੈਨੂੰ ਆ ਕੇ ਮੱਥੇ ਟੇਕਦਾ ਹੈ। ਉਸ ਪਿਛੋਂ ਉਸ ਨੇ ਉਸ ਬਾਹਮਣ ਨੂੰ ਕਿਹਾ ਕਿ ਆਹ ਛੁਗਾ ਲੈ

ਜਾ, ਹੇਠਾਂ ਗੰਗਾ ਵਿਚ ਇਕ ਮੁਰਦਾ ਰੁੜਿਆ ਆ ਰਿਹਾ ਹੈ ਉਸ ਦੇ ਸਰੀਰ
 ਤੋਂ ਦੋ ਸੇਰ ਮਾਸ ਕੱਟ ਕੇ ਲਿਆ। ਉਹ ਬਾਹਮਣ ਨੇ ਕਦੇ ਸਬਜ਼ੀ ਵੀ
 ਚੀਰ ਕੇ ਨਹੀਂ ਸੀ ਦੇਖੀ। ਉਹ ਘਰਾਅ ਗਿਆ ਪਰ ਉਸ ਸਾਧੂ ਦਾ ਹੁਕਮ
 ਐਨਾ ਸਖਤ ਸੀ ਕਿ ਉਸ ਨੂੰ ਮੰਨਣਾ ਪਿਆ। ਜਦੋਂ ਉਹ ਮੁਰਦੇ ਦਾ ਮਾਸ
 ਕੱਟਣ ਲੱਗਿਆ ਤਾਂ ਉਸਦੀਆਂ ਦੋ ਉਂਗਲਾਂ ਤੇਜ਼ ਚਾਕੂ ਨਾਲ ਕੱਟ ਕੇ
 ਲਟਕ ਗਈਆਂ। ਜਦੋਂ ਉਹ ਮਾਸ ਲੈ ਕੇ ਆਇਆ ਤਾਂ ਉਸ ਸਾਧੂ ਨੇ
 ਉਸ ਦਾ ਹੱਥ ਆਪਣੇ ਹੱਥ ਵਿਚ ਲਿਆ ਤੇ ਅਸੀਂ ਹੈਰਾਨ ਹੋ ਗਏ ਉਹ
 ਉਂਗਲਾਂ ਪਹਿਲਾਂ ਵਾਂਗ ਹੀ ਹਥੇਲੀ ਨਾਲ ਜੁੜੀਆਂ ਹੋਈਆਂ ਸਨ। ਜਦੋਂ
 ਉਹ ਮਾਸ ਰਿੰਨ ਰਹੇ ਸਨ ਤਾਂ ਅਸੀਂ ਕਿਹਾ, **We are vegetarian**
 (ਅਸੀਂ ਸ਼ਾਕਾਹਾਰੀ ਹਾਂ) ਅਸੀਂ ਮਾਸ ਨਹੀਂ ਖਾਂਦੇ। ਉਸ ਨੇ ਕਿਹਾ, “ਮੈਂ
 ਤੁਹਾਨੂੰ ਮਾਸ ਨਹੀਂ ਖਿਲਾਂਦਾ” ਜਦੋਂ ਮਾਸ ਰਿੰਨ ਕਿਹਾ ਸੀ ਤਾਂ ਕਹਿਣ ਲੱਗੇ
 ਕਿ ਪੱਤੇ ਤੌੜ ਕੇ ਲਿਆਓ। ਉਸ ਪੰਡਤ ਨੇ ਪੱਤੇ ਤੌੜ ਕੇ ਲਿਆਂਦੇ ਅਤੇ
 ਮੇਰੇ ਕੰਨ ਵਿਚ ਕਿਹਾ ਕਿ ਜੇ ਇਸ ਨੇ ਮਾਸ ਖਾਣ ਲਈ ਕਿਹਾ ਤਾਂ ਮੈਂ
 ਗੰਗਾ ਵਿਚ ਛਾਲ ਮਾਰ ਕੇ ਮਰ ਜਾਣਾ ਹੈ। ਉਹ ਇਕ ਦਮ ਕੜਕ ਕੇ
 ਬੋਲੇ ਕਿ ਬਾਹਮਣ! ਤੂੰ ਕੀ ਕਹਿ ਰਿਹਾ ਹੈਂ, ਜੋ ਕੁਝ ਮੈਂ ਬਣਾਇਆ ਹੈ
 ਤੁਹਾਨੂੰ ਖਾਣਾ ਹੀ ਪਵੇਗਾ। ਅਸਾਡੀ ਹੈਰਾਨੀ ਦੀ ਹੱਦ ਨਾ ਰਹੀ ਕਿ ਉਸ
 ਨੇ ਬਹੁਤ ਸਵਾਗਿਸ਼ਠ ਰਸਗੁੱਲੇ ਅਸਾਡੇ ਪੱਤਿਆਂ ਉਪਰ ਪਾ ਦਿਤੇ। ਅਸੀਂ
 ਇਕ ਢੂਜੇ ਨਾਲ ਗੱਲ ਕਰੀ ਕਿ ਅਸਾਨੂੰ ਇਸ ਨੇ ਕਿਤੇ ਹਿਪਨੋਟਾਈਜ਼
 ਤਾਂ ਨਹੀਂ ਕਰ ਦਿਤਾ ਕਿ ਮਾਸ ਰਸਗੁੱਲੇ ਨਜ਼ਰ ਆਉਂਦੇ ਹੋਣ। ਉਸ ਨੇ
 ਕਿਹਾ, “ਮੈਂ ਤੁਹਾਨੂੰ ਹਿਪਨੋਟਾਈਜ਼ ਨਹੀਂ ਕੀਤਾ। ਸੁਆਮੀ! ਜਦੋਂ ਤੂੰ ਸ੍ਰੀ
 ਨਗਰ ਤੋਂ ਲੰਘ ਰਿਹਾ ਸੀ ਤਾਂ ਤੂੰ ਰਸਗੁੱਲੇ ਖਾਣ ਦਾ ਫੁਰਨਾ ਕੀਤਾ ਸੀ,
 ਮੈਂ ਤਾਂ ਤੇਰਾ ਫੁਰਨਾ ਪੂਰਾ ਕੀਤਾ ਹੈ। ਅਸੀਂ ਬਹੁਤ ਹੈਰਾਨ ਹੋਏ। ਮੈਂ ਰਾਤ
 ਭਰ ਉਥੇ ਰਿਹਾ ਅਤੇ ਉਹ ਬਾਹਮਣ ਵਾਪਸ ਸ੍ਰੀ ਨਗਰ ਆ ਗਿਆ। ਰਾਤ
 ਨੂੰ ਮੈਂ ਉਨ੍ਹਾਂ ਨੂੰ ਪੁਛਿਆ ਕਿ ਤੁਹਾਨੂੰ ਇਹ ਸ਼ਕਤੀ ਕਿਵੇਂ ਪਾਪਤ ਹੋਈ
 ਹੈ? ਉਸ ਨੇ ਕਿਹਾ ਕਿ ਮੈਂ ਸੰਸਕ੍ਰਿਤ ਦੀ ਪੀ-ਐਚ.ਡੀ ਕੀਤੀ ਹੋਈ ਹੈ,
 ਮੈਂ ਅਥਰਵਵੇਦ ਵਿਚ ਪੜ੍ਹਿਆ ਸੀ ਕਿ ਸਾਧਨਾ ਦੇ ਨਾਲ ਪ੍ਰਕਿਤੀ ਦੇ
basic (ਮੁੱਢਲੇ) ਪ੍ਰਮਾਣੂ ਬਦਲੇ ਜਾ ਸਕਦੇ ਹਨ। ਮੈਂ ਵਿਦਿਆ ਦੇ ਬਲ
 ਕਰਕੇ ਹਰ ਚੀਜ਼ ਨੂੰ ਬਦਲ ਸਕਦਾ ਹਾਂ। ਜਦੋਂ ਮੈਂ ਉਸ ਨੂੰ ਪੁਛਿਆ ਕਿ
 ਕਿੰਨੇ ਕੁ ਬੰਦੇ ਹਨ ਜਿਹੜੇ ਇਸ ਇਲਮ ਨੂੰ ਜਾਣਦੇ ਹਨ ਤਾਂ ਉਸ ਨੇ
 ਕਿਹਾ ਕਿ ਭਾਰਤ ਵਿਚ ਅਸੀਂ ਸਿਰਫ ਤਿੰਨ ਬੰਦੇ ਹਾਂ, ਜੋ ਇਹ ਗੱਲ ਕਰ
 ਸਕਦੇ ਹਾਂ। ਤਾਂ ਸੁਆਮੀ ਜੀ ਕਹਿਣ ਲੱਗੇ ਕਿ ਉਨ੍ਹਾਂ ਨੇ ਮੈਨੂੰ ਬਹੁਤ ਜ਼ੋਰ
 ਦਿਤਾ ਕਿ ਤੂੰ ਇਹ ਵਿਦਿਆ ਸਿੱਖ ਲੈ। ਜਦੋਂ ਮੈਂ ਪੁਛਿਆ ਕਿ ਕਿੰਨਾ
 ਸਮਾਂ ਲੱਗੇਗਾ? ਤਾਂ ਉਸ ਨੇ ਕਿਹਾ ਕਿ 20 ਸਾਲ ਵਿਚ ਮੈਂ ਇਹ ਵਿਦਿਆ
 ਪ੍ਰਾਪਤ ਕੀਤੀ ਹੈ। ਮੈਂ ਕਿਹਾ, “ਮੈਂ ਐਨਾ ਸਮਾਂ ਬਰਬਾਦ ਨਹੀਂ ਕਰਨਾ
 ਕਿਉਂਕਿ ਇਨ੍ਹਾਂ ਚੀਜ਼ਾਂ ਨਾਲ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। ਸ਼ਾਂਤੀ ਦਾ ਸੋਮਾ
 ਨਾਮ ਹੈ, ਮਨ ਨੂੰ ਸਥਿਰ ਕਰਨ ਵਾਲਾ ਨਾਮ ਰਸ ਹੈ।”

**ਬਿਨ੍ਹੁ ਹਰਿ ਨਾਮ ਨ ਸਾਂਤਿ ਹੋਇ ਕਿਤੂ ਬਿਧਿ ਮਨੁ
 ਧੀਰੇ ॥**

ਪੰਨਾ - 707

ਸੋ ਇਸੇ ਤਰ੍ਹਾਂ ਨਾਲ ਰਿੱਧੀਆਂ ਸਿੱਧੀਆਂ ਦੀ ਸ਼ਕਤੀ ਗੁਰੂ ਮਹਾਰਾਜ਼ ਨੇ ਪਸੰਦ ਨਹੀਂ ਕੀਤੀ ਅਤੇ ਤੁਲਨਾ ਕਰਦੇ ਹੋਏ ਫੁਰਮਾਨ ਕੀਤਾ ਹੈ ਕਿ ਰਿੱਧੀਆਂ ਸਿੱਧੀਆਂ ਦੇਖ ਕੇ ਕਿਤੇ ਭੁੱਲ ਨਾ ਜਾਈਂ, ਨਾਮ ਬੜੀ ਅਮੁੱਲ ਵਸਤੂ ਹੈ ਜਿਸ ਦੀ ਕੋਈ ਕੀਮਤ ਨਹੀਂ ਜਾਣ ਸਕਦਾ -

ਮਤੁ ਦੇਖਿ ਭੁਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ॥

ਪੰਨਾ-14

ਚੌਥੀ ਸ਼ਕਤੀ ਹੋਇਆ ਕਰਦੀ ਹੈ - ਰਾਜਸੀ। ਰਾਜਸੀ ਸ਼ਕਤੀ ਹਾਸਲ ਕਰਨ ਲਈ ਰਾਜਸੀ ਬੰਦੇ ਅਨੇਕਾਂ ਕਪਟ ਦੀਆਂ ਗੱਲਾਂ ਕਰਦੇ ਹਨ, ਸਾਥ ਬਣਾਉਂਦੇ ਹਨ ਪਰ ਅੰਦਰੋਂ ਬਿਲਕੁਲ ਹੀ ਹੋਰ ਹੁੰਦੇ ਹਨ ਅਤੇ ਵੱਡੀਆਂ-ਵੱਡੀਆਂ ਪਦਵੀਆਂ ਪ੍ਰਾਪਤ ਕਰ ਲੈਂਦੇ ਹਨ। ਮਹਾਰਾਜ਼ ਕਹਿੰਦੇ ਨੇ ਕਿ ਫੇਰ ਕੀ ਹੋਇਆ? ਇਹ ਪਦਵੀਆਂ ਮਨ ਨੂੰ ਸ਼ਾਂਤ ਨਹੀਂ ਕਰਦੀਆਂ ਜਿਵੇਂ ਕਿ ਪਹਿਲਾਂ ਦੱਸਿਆ ਜਾ ਚੁੱਕਿਆ ਹੈ -

ਹਰਿ ਬਿਨੁ ਜੀਉ ਜਲਿ ਬਲਿ ਜਾਉ॥

ਮੈ ਆਪਣਾ ਗੁਰੂ ਪੂਛਿ ਦੇਖਿਆ ਅਵਰੁ ਨਾਹੀ ਬਾਉ॥

ਪੰਨਾ-14

ਰਾਜ ਨਾਮ ਦੇ ਮੁਕਾਬਲੇ ਵਿਚ ਕੁਝ ਵੀ ਨਹੀਂ ਹੈ। ਗੁਰੂ ਮਹਾਰਾਜ਼ ਜੀ ਫੁਰਮਾਨ ਕਰਦੇ ਹਨ ਕਿ ਰਾਜਾ ਤਾਂ ਉਹ ਹੈ ਜਿਸ ਦਾ ਕਿਹਾ ਹੋਇਆ ਪਉਣ, ਪਾਣੀ, ਬੈਸਤਰ, ਅੱਗ, ਪਸੂ, ਪੰਛੀ, ਦਰਗਾਹ ਦੇ ਦੇਵਤੇ ਵੀ ਮੰਨਦੇ ਹੋਣ। ਫੁਰਮਾਨ ਕਰਦੇ ਹਨ -

ਜਾ ਕਾ ਕਹਿਆ ਦਰਗਹ ਚਲੈ॥

ਸੋ ਕਿਸ ਕਉ ਨਦਰਿ ਲੈ ਆਵੈ ਤਲੈ॥

ਪੰਨਾ

- 186

ਅਤੇ ਇਹ ਵੀ ਦਸਦੇ ਹਨ ਕਿ ਨਾਮ ਵਾਲਾ ਰਾਜਿਆਂ ਦਾ ਰਾਜਾ ਹੁੰਦਾ ਹੈ। ਭਾਵੇਂ ਉਸਦੀ ਪ੍ਰਤੱਖ ਹਾਲਤ ਕਿਹੋ ਜਿਹੀ ਕਿਉਂ ਨਾ ਹੋਵੇ -

ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ॥

ਜਾਤਿ ਨ ਪਤਿ ਨ ਆਦਰੈ ਉਦਿਆਨ ਭ੍ਰਮਿੰਨਾ॥

ਮਿੜ ਨ ਇਠ ਧਨ ਕੁਪਹੀਣ ਕਿਛੁ ਸਾਕੁ ਨ ਸਿੰਨਾ॥

ਰਾਜਾ ਸਗਲੀ ਸਿ੍ਰਸਟਿ ਕਾ ਹਰਿ ਨਾਮਿ ਮਨੁ ਭਿੰਨਾ॥

ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪੰਸਨਾ॥

ਪੰਨਾ - 707

ਇਕ ਹੋਰ ਥਾਂ ਬਾਣੀ ਵਿਚ ਫੁਰਮਾਨ ਆਉਂਦਾ ਹੈ -

**ਪੰਡਿਤ ਸੂਰ ਛਡਪਤਿ ਰਾਜਾ ਭਗਤ ਬਰਾਬਰਿ ਅਉਰੁ ਨ
ਕੋਇ॥**

ਪੰਨਾ - 858

ਨਾਨਕ ਹੋਰਿ ਪਾਤਸਾਹੀਆ ਕੁੜੀਆ ਨਾਮਿ ਰਤੇ
ਪਾਤਸਾਹ ॥

ਪੰਨਾ - 1413

ਜਿਸ ਨੋ ਬਖਸੇ ਸਿਫਤਿ ਸਾਲਾਹ ॥
ਨਾਨਕ ਪਾਤਸਾਹੀ ਪਾਤਸਾਹ ॥
ਪੰਨਾ - 5

ਸੋ ਮਹਾਰਾਜ ਜੀ ਇਸ ਰਾਜ ਸ਼ਕਤੀ ਵਿਚ ਪਏ ਭੁੱਲੜ ਜੀਵ ਨੂੰ
ਸੰਬੋਧਨ ਕਰਦੇ ਹੋਏ ਫੁਰਮਾਨ ਕਰਦੇ ਹਨ ਕਿ ਪਿਆਰਿਆ! ਇਹ ਰਾਜਸੌਂ
ਸ਼ਕਤੀਆਂ ਸਦਾ ਨਹੀਂ ਰਿਹਾ ਕਰਦੀਆਂ। ਅਸਲੀ ਚੀਜ਼ ਨਾਮ ਹੈ ਨਾਮ ਵਿਚ
ਜੋ ਰੱਤਿਆ ਹੈ ਉਹ ਅਸਲੀ ਰਾਜਾ ਹੋਇਆ ਕਰਦਾ ਹੈ।

ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥
ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥
ਪੰਨਾ - 1155

ਕਿਉਂਕਿ ਉਸ ਦਾ ਕਹਿਣਾ ਸਾਰੀ ਪ੍ਰਕਿਤੀ, ਸਾਰੇ ਦੇਵਤੇ ਮੰਨਦੇ ਹਨ,
ਵਾਹਿਗੁਰੂ ਜੀ ਉਸਦਾ ਕਿਹਾ ਹੋਇਆ ਕਦੇ ਵੀ ਬਿਛਲ ਨਹੀਂ ਕਰਦੇ ਅਤੇ
ਫੁਰਮਾਨ ਕਰਦੇ ਹਨ -

ਮੇਰੀ ਬਾਂਧੀ ਭਗਤੁ ਛਡਾਵੈ ਬਾਂਧੀ ਭਗਤੁ ਨ ਛੂਟੈ
ਮੌਹਿ ॥
ਏਕ ਸਮੈ ਮੋ ਕਉ ਗਹਿ ਬਾਂਧੀ ਤਉ ਛੁਨਿ ਮੋ ਪੈ
ਜਬਾਬੁ ਨ ਹੋਇ ॥
ਪੰਨਾ - 1253

ਸੋ ਏਸ ਕਰਕੇ ਆਪ ਦਾ ਫੁਰਮਾਨ ਹੈ -

ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥
ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥
ਮੜ੍ਹ ਦੇਖਿ ਭੁਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥

ਪੰਨਾ - 14

ਸੋ ਗੁਰੂ ਮਹਾਰਾਜ ਜੀ ਦਾ ਫੁਰਮਾਨ ਸਮਝੋ ਅਤੇ ਸਪਸ਼ਟ ਫੁਰਮਾਨ
ਹੈ-

ਧਾਰਨਾ - ਜਲ ਬਲ ਜਾਵੈ ਜਿਊੜਾ,
ਨਾਮ ਤੋਂ ਬਿਨਾਂ - 2, 2.
ਨਾਮ ਤੋਂ ਬਿਨਾਂ ਜਿਊੜਾ, ਨਾਮ ਤੋਂ ਬਿਨਾਂ
- 2, 2.

ਜਲ ਬਲ ਜਾਵੈ ਜਿਊੜਾ,.....2

ਪਿਛੇ ਆਪ ਨੇ ਸੁਣਿਆ ਹੀ ਹੈ ਮੈਂ ਬੇਨਤੀ ਕੀਤੀ ਸੀ ਕਿ ਵਾਹਿਗੁਰੂ

ਜੀ ਆਪ ਹੀ ਇਕ ਤੋਂ ਅਨੇਕ ਹੋਏ ਹਨ ਅਤੇ ਅਨੇਕ ਰੂਪਾਂ ਵਿਚ ਹੋ ਕੇ ਵਿਚਰ ਰਹੇ ਹਨ, ਇਹ ਸਤਿ ਅਵਸਥਾ ਹੈ। ਬੋੜਾ ਜਗਿਆਸੂ ਨੂੰ ਸਾਵਧਾਨ ਕਰਦੇ ਹੋਏ ਇਹ ਵੀ ਬਚਨ ਹੋਏ ਹਨ ਕਿ ਬਹੁਤ ਸਾਰੇ ਪ੍ਰਮੀ ਇਸ ਸਤਿ ਬਾਰੇ ਬੁੱਧੀ ਮੰਡਲ ਤੋਂ ਜਾਣ ਕੇ ਤੱਤ ਮਹਾਂਪੁਰਸ਼ਾਂ ਵਾਲੇ ਬਚਨ ਕਹਿਣੇ ਸ਼ੁਰੂ ਕਰ ਦਿੰਦੇ ਹਨ ਪਰ ਆਪ ਅੰਧਕਾਰ ਦੀ ਅਵਸਥਾ ਵਿਚ ਖਚਤ ਹੋਏ ਦੁਖ ਭੋਗਦੇ ਹਨ, ਸ਼ਾਂਤੀ ਨਾਮ ਦੀ ਚੀਜ਼ ਕੋਈ ਹਿਰਦੇ ਵਿਚ ਥਾਂ ਹੀ ਨਹੀਂ ਰਖਦੀ। ਭੋਗਾਂ ਦੀ ਦੁਨੀਆਂ ਵਿਚ ਪਏ ਹੋਏ ਮੁੰਹਾਂ ਆਖੀ ਜਾਂਦੇ ਹਨ ਕਿ ਏਕੋ ਹੈ ਭਾਈ ਇਕੋ ਹੈ। ਇਹ ਬਚਨ ਤਾਂ ਉਹੀ ਕਹਿ ਸਕਦੇ ਹਨ ਜਿਨ੍ਹਾਂ ਨੇ ਨਾਮਦੇਵ ਜੀ ਤੇ ਭਾਈ ਘਨਈਆ ਜੀ ਵਾਂਗੀਂ ਪ੍ਰਤੱਖ ਅਨੁਭਵ ਕਰ ਲਿਆ ਹੋਵੇ। ਉਨ੍ਹਾਂ ਦੀ ਕ੍ਰਿਆ ਬਿਲਕੁਲ ਨਿਆਰੀ ਹੁੰਦੀ ਹੈ ਜਿਸ ਤਰ੍ਹਾਂ ਨਾਲ -

**ਹਰਿ ਕੇ ਸੇਵਕ ਜੋ ਹਰਿ ਭਾਏ ਤਿਨ ਕੀ ਕਬਾ ਨਿਰਾਰੀ ਰੇ ॥
ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥**

ਪੰਨਾ - 855

ਇਕ ਵਾਰੀ ਸਾਹਿਬ ਬਾਬਾ ਭਾਗ ਸਿੰਘ ਜੀ ਜੋ ਮਹਾਨ ਪੁਰਸ਼ ਬਾਬਾ ਸਾਹਿਬ ਸਿੰਘ ਜੀ ਬੇਦੀ ਤੋਂ ਬਾਅਦ ਪ੍ਰਮੁ ਸੰਤ ਬਾਬਾ ਬੀਰ ਸਿੰਘ ਜੀ ਤੋਂ ਪਹਿਲਾਂ ਭਾਈ ਦਇਆ ਸਿੰਘ ਜੀ ਦੀ ਉਤਮ ਸੰਪਰਦਾ ਵਿਚੋਂ ਹੋਏ ਹਨ। ਉਹ ਯੁਵਕ ਅਵਸਥਾ ਵਿਚ ਹੀ 22 ਕੁ ਸਾਲ ਦੀ ਉਮਰ ਸੀ, ਬਹੁਤ ਹੀ ਪ੍ਰੇਮ ਵਿਚ ਹਜ਼ੂਰ ਸਾਹਿਬ ਦੀ ਯਾਤਰਾ ਨੂੰ ਜਾ ਰਹੇ ਸਨ। ਕਈ ਪ੍ਰਮੀ ਮਨ ਵਿਚ ਚਿਤਵਨੀ ਕਰ ਲੈਂਦੇ ਹਨ ਕਿ ਪੂਰਨ ਬ੍ਰਹਮ ਬੈਤਿਆਂ ਮਹਾਂਪੁਰਸ਼ਾਂ ਨੂੰ ਗੁਰਧਾਮਾਂ, ਤੀਰਥਾਂ, ਕਾਬੂਾ, ਮੱਕਾ, ਮਦੌਨਾ, ਬਦਰੀਨਾਥ, ਹਰਿਦੁਆਰ ਆਦਿ ਪਵਿੱਤਰ ਥਾਵਾਂ ਤੇ ਜਾਣ ਦੀ ਕੀ ਲੋੜ ਹੈ, ਜਦੋਂ ਉਨ੍ਹਾਂ ਨੇ ਪ੍ਰਭੂ ਨੂੰ ਘਟ-ਘਟ ਵਿਚ ਦੇਖ ਲਿਆ ਹੁੰਦਾ ਹੈ ਫੇਰ ਉਹ ਕਿਉਂ ਲੰਬੇ ਸਫਰ ਕਟਦੇ ਹਨ। ਜਿਸ ਦੇ ਬਾਰੇ ਕਬੀਰ ਸਾਹਿਬ ਦਾ ਸੰਕੇਤ ਬਹੁਤ ਹੀ ਸਪਸ਼ਟ ਹੈ -

**ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ
ਖਦਾਰਿ ॥
ਸਾਈ ਮੁਝ ਸਿਉ ਲਰਿ ਪਰਿਆ ਤੁਝੈ ਕਿਨਿ ਛੁਗਮਾਈ
ਗਾਇ ॥**

ਪੰਨਾ - 1375

ਪ੍ਰਭੂ ਕਹਿੰਦੇ ਹਨ ਕਿ ਕਬੀਰ ਜਦੋਂ ਤੂੰ ਮੈਨੂੰ ਹਰ ਘਟ ਵਿਚ ਵਿਆਪਕ ਦੇਖ ਰਿਹਾ ਹੈਂ, ਤੇਰੇ ਕਣ-ਕਣ ਵਿਚ ਮੈਂ ਹੀ ਹਾਂ, ਕੋਈ ਪਹਾੜ, ਬੂਟਾ, ਚੰਦ, ਸੂਰਜ, ਤਾਰੇ, ਗ੍ਰਾਹਿ, ਪਉਣ, ਪਾਣੀ, ਬੈਸੰਤਰ ਆਦਿ ਸਾਰੇ ਮੇਰੀ ਹੋਂਦ ਨਾਲ ਪੀਪੁਰਨ ਹਨ ਫੇਰ ਤੂੰ ਕਾਹਬੇ ਕਿਸ ਲਈ ਜਾ ਰਿਹਾ ਹੈਂ? ਤੈਨੂੰ ਇਹ ਕਿਸ ਨੇ ਦਸ ਦਿਤਾ ਕਿ ਮੈਂ ਕਾਹਬੇ ਰਹਿੰਦਾ ਹਾਂ। ਇਹ ਤੱਤ ਦੇ ਬਚਨ ਅਸਾਡੇ ਲਈ ਹਨ ਜੋ ਅਸੀਂ ਗਲਤੀ ਨਾਲ ਮੰਨ ਰਹੇ ਹਾਂ ਕਿ ਰੱਬ ਪਵਿੱਤਰ ਧਾਮਾਂ ਉਪਰ ਰਹਿੰਦਾ ਹੈ। ਇਸ ਖਿਆਲ ਦੇ ਆਧਾਰ ਤੇ ਅਸੀਂ

ਤੀਰਥਾਂ, ਪਵਿੱਤਰ ਗੁਰ ਧਾਮਾਂ ਦੇ ਦਰਸ਼ਨ ਕਰਨ ਜਾਂਦੇ ਹਨ। ਕਈ ਜਗਿਆਸੂਆਂ ਦੀ ਭਾਵਨਾ ਹੁੰਦੀ ਹੈ ਕਿ ਉਥੇ ਗੁਰੂਆਂ, ਪੀਰਾਂ, ਪੈਗੰਬਰਾਂ ਦੇ ਦਰਸ਼ਨ ਹੋਣਗੇ। ਇਹ ਸਾਰੇ ਵਿਸ਼ਵਾਸ਼, ਭਾਵਨਾ ਦੇ ਮੰਡਲ ਨਾਲ ਸਬੰਧ ਰਖਦੇ ਹਨ। ਯਥਾਰਥਕਤਾ ਹੋਰ ਹੁੰਦੀ ਹੈ। ਉਹ ਇਹ ਹੈ ਕਿ ਪਵਿੱਤਰ ਧਾਮਾਂ ਉਪਰ ਮਹਾਂਪੁਰਸ਼ ਇਸ ਲਈ ਜਾਇਆ ਕਰਦੇ ਹਨ ਕਿ ਉਨ੍ਹਾਂ ਦੀ ਡਿਊਟੀ ਸੰਸਾਰ ਨੂੰ ਅੰਧਕਾਰ ਵਿਚੋਂ ਕੱਢ ਕੇ ਪ੍ਰਭੂ ਦੇ ਪ੍ਰਕਾਸ਼ ਵਿਚ ਲਾਉਣ ਦੀ ਲਾਈ ਗਈ ਹੈ। ਪਵਿੱਤਰ ਅਸਥਾਨਾਂ, ਤੀਰਥ ਤੇ ਧਾਮਾਂ ਤੇ ਜਾ ਕੇ ਉਹ ਆਪਣੇ ਸਤਿ ਬਚਨਾਂ ਰਾਹੀਂ ਜਗਿਆਸੂ ਨੂੰ ਸਤਿ ਦਾ ਮਾਰਗ ਦਰਸਾਉਂਦੇ ਹਨ। ਗੁਰਬਾਣੀ ਵਿਚ ਫੁਰਮਾਨ ਆਉਂਦਾ ਹੈ ਕਿ ਗੁਰੂ ਹਰ ਘਟ ਵਿਚ ਵਿਆਪਕ ਹੈ -

ਗੁਰ ਮੇਰੈ ਸੰਗ ਸਦਾ ਹੈ ਨਾਲੇ ॥

ਸਿਮਰਿ ਸਿਮਰਿ ਤਿਸੁ ਸਦਾ ਸਮਾਲੇ ॥

ਪੰਨਾ - 394

ਸੋ ਇਹ ਸੰਕੇ ਵਿਅਰਥ ਹੋਇਆ ਕਰਦੇ ਹਨ। ਬਾਬਾ ਭਾਗ ਸਿੰਘ ਜੀ ਜਨਮ ਤੋਂ ਹੀ ਪੁਰਨ ਪੁਰਸ਼ ਸਨ। ਉਹ ਅੰਦਰਲੀ ਪ੍ਰੇਰਨਾ ਵਸ ਜੋ ਹੁਕਮ ਦੇ ਰੂਪ ਵਿਚ ਸਤਿਪੁਰਸ਼ਾਂ ਵਿਚ ਵਰਤ ਰਹੀ ਹੁੰਦਾ ਹੈ, ਗੁਰਧਾਮਾਂ ਦੇ ਦਰਸ਼ਨ ਕਰਨ ਦਾ ਪੋਗਰਾਮ ਬਣਾਇਆ ਕਰਦੇ ਹਨ ਜਿਵੇਂ ਕਿ ਗੁਰੂ ਤੀਸਰੇ ਪਾਤਸ਼ਾਹ ਮਹਾਰਾਜ ਜੀ ਨੇ ਜੀਵਾਂ ਦੇ ਉਧਾਰ ਲਈ ਤੀਰਥਾਂ ਦਾ ਰਟਨ ਕੀਤਾ -

ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਪਰਣ ਅਰਥਾ ॥

ਪੰਨਾ - 1116

ਇਸੇ ਤਰ੍ਹਾਂ ਨਾਲ ਮਹਾਂਪੁਰਸ਼ ਬਾਬਾ ਭਾਗ ਸਿੰਘ ਜੀ ਪੁਰੀ ਵਾਲੇ ਵਿੰਧਿਆਚਲ ਪ੍ਰਬਤ ਪਾਰ ਕਰਕੇ ਜੰਗਲ ਵਿਚ ਜਾ ਰਹੇ ਸਨ। ਇਕ ਐਸਾ ਥਾਂ ਆਇਆ ਜਿਥੇ ਬਹੁਤ ਸਾਰੇ ਸ਼ੇਰ ਰਿਹਾ ਕਰਦੇ ਸਨ। ਨੇੜੇ ਦੇ ਪਿੰਡਾਂ ਦੇ ਲੋਕ ਸੂਰਜ ਨੂੰ ਡੁੱਬਣ ਵਾਲਾ ਜਾਣ ਕੇ ਕਾਹਲੀ-ਕਾਹਲੀ ਨਾਲ ਜੰਗਲ ਵਿਚੋਂ ਨਿਕਲ ਰਹੇ ਸਨ ਉਨ੍ਹਾਂ ਨੇ ਦੇਖਿਆ ਕਿ ਇਕ ਬਾਲ ਯੋਗੀ ਉਸ ਪਾਣੀ ਦੇ ਕੰਢੇ ਆਪਣਾ ਆਸਣ ਲਾਈ ਬੈਠਾ ਹੈ, ਜਿਥੇ ਰਾਤ ਨੂੰ ਸ਼ੇਰ, ਚੀਤੇ ਜੰਗਲੀ ਜਾਨਵਰ ਪਾਣੀ ਪੀਣ ਆਇਆ ਕਰਦੇ ਸਨ ਕਿਉਂਕਿ ਇਹ ਇਕੋ ਇਕ ਪਾਣੀ ਦਾ ਭੰਡਾਰ ਸੀ ਜੋ ਨੀਵੇਂ ਥਾਂ ਆ ਕੇ ਛਪੜਾਂ ਅਤੇ ਟੋਭਿਆਂ ਦਾ ਰੂਪ ਧਾਰਨ ਕੀਤਾ ਹੋਇਆ ਸੀ। ਕਈ ਹਿਤੈਸ਼ੀਆਂ ਨੇ ਬਾਬਾ ਜੀ ਨੂੰ ਕਿਹਾ ਕਿ ਬਾਲ ਯੋਗੀ! ਤੂੰ ਨੇੜੇ ਨਗਰ ਵਿਚ ਚੱਲ, ਇਥੇ ਨਾ ਬੈਠ ਕਿਉਂਕਿ ਰਾਤ ਨੂੰ ਇਥੇ ਸ਼ੇਰ ਆਦਿਕ ਪਾਣੀ ਪੀਣ ਆਉਂਦੇ ਹਨ। ਉਹ ਤੈਨੂੰ ਨੁਕਸਾਨ ਪਹੁੰਚਾਉਣਗੇ ਪਰ ਬਾਬਾ ਜੀ ਜਿਨ੍ਹਾਂ ਦਾ ਨਿਸ਼ਚਾ ਪੂਰੀ ਤਰ੍ਹਾਂ ਪਰਪੱਕ ਸੀ ਕਿ ਇਥੇ ਇਕੋ ਜੋਤ ਪਰੀਪੂਰਨ ਹੈ ਉਹ ਆਪ ਹੀ ਰੂਪ ਧਾਰ ਕੇ ਇਕ ਦੁਆਰੀ ਪੈਂਦਾ ਕਰਕੇ ਖੇਲ੍ਹ ਖੇਲ ਰਹੀ ਹੈ, ਆਪ ਉਸ ਪਰਮ ਜੋਤੀ ਨਾਲ ਰਲੇ ਹੋਏ ਸਨ ਅਤੇ ਪ੍ਰਤੱਖ ਦੇਖ ਰਹੇ ਹਨ -

ਜਿਮੀ ਜਮਾਨ ਕੇ ਬਿਖੇ ਸਮਸੱਤ ਏਕ ਜੋਤ ਹੈ

ਨਾ ਘਾਟ ਹੈ ਬਾਢ ਹੈ ਘਾਟ ਬਾਢ ਹੋਤ ਹੈ॥ ਅਕਾਲ ਉਸਤਤਿ

ਆਪ ਨੇ ਕਿਹਾ ਕਿ ਪ੍ਰੇਮੀ ਜਨੋਂ! ਕੋਈ ਫਿਕਰ ਨਾ ਕਰੋ ਆਪ ਜਿਨ੍ਹਾਂ ਨੂੰ ਸ਼ੇਰ ਚੀਤੇ, ਲਗੜਬੱਗੇ, ਗਿੱਦੜ, ਬਧਿਆੜ ਆਖਦੇ ਹੋ ਉਹ ਮੇਰੀ ਦਿਸ਼ਟੀ ਵਿਚ ਪ੍ਰਭੂ ਦਾ ਹੀ ਰੂਪ ਹਨ। ਮੇਰੇ ਨੇਤਰਾਂ ਨੇ ਪੂਰੀ ਤਰ੍ਹਾਂ ਬ੍ਰਹਮ ਨੂੰ ਪਛਾਣ ਲਿਆ ਹੈ। ਇਸ ਸਰੀਰ ਦਾ ਫਿਕਰ ਨਾ ਕਰੋ, ਇਸ ਵਿਚ ਨਾਮ ਜਾਤੀ ਪ੍ਰਗਟ ਹੈ। ਜਿਥੇ ਨਾਮ ਹੈ ਉਥੇ ਸਾਰੇ ਆਪਣੇ ਹੀ ਹਨ, ਬੇਗਾਨਾ ਕੋਈ ਨਹੀਂ ਹੋਇਆ ਕਰਦਾ। ਇਉਂ ਸਮਝ ਲਓ ਕਿ ਪ੍ਰਭੂ ਦਾ ਰੂਪ ਹੀ ਹੋਇਆ ਕਰਦਾ ਹੈ। ਇਨ੍ਹਾਂ ਜੰਗਲ ਵਾਸੀਆਂ ਦੀ ਸਮਝ ਤੋਂ ਇਹ ਬਚਨ ਉਪਰ ਸਨ, ਉਹ ਬਾਬਾ ਜੀ ਨੂੰ ਇਸੇ ਹਾਲਤ ਵਿਚ ਛੱਡ ਕੇ ਚਲੇ ਗਏ। ਰਾਤ ਲੁੰਘ ਗਈ। ਉਨ੍ਹਾਂ ਦੇ ਮਨ ਵਿਚ ਖਿਆਲ ਆਇਆ ਕਿ ਉਸ ਬਾਲ ਯੋਗੀ ਨੂੰ ਦੇਖਿਏ ਕਿ ਉਹ ਜਿੰਦਾ ਹੈ ਕਿ ਸ਼ੇਰਾਂ ਦੀ ਖੁਰਾਕ ਬਣ ਚੁਕਿਆ ਹੈ। ਉਨ੍ਹਾਂ ਦੀ ਹੈਰਾਨੀ ਦੀ ਹੱਦ ਨਾ ਰਹੀ ਕਿ ਆਪ ਤਾਂ ਸਮਾਧੀ ਸਥਿਤ ਬੈਠੇ ਹਨ। ਉਨ੍ਹਾਂ ਨੂੰ ਚੌਗਿਰਦੇ ਦੀ ਕੋਈ ਬਖਰ ਨਹੀਂ ਹੈ। ਕਈ ਸਿਆਣਿਆਂ ਨੇ ਸਾਧਾਰਣ ਨਿਗੁਹ ਨਾਲ ਦੇਖਿਆ ਕਿ ਸ਼ੇਰਾਂ ਦੀਆਂ ਕਿੰਨੀਆਂ ਪੈੜਾਂ ਹਨ ਜੋ ਇਸ ਬਾਲ ਯੋਗੀ ਤਕ ਪਹੁੰਚਦੀਆਂ ਹਨ। ਐਉਂ ਪ੍ਰਤੀਤ ਦਿੰਦਾ ਹੈ ਕਿ ਉਹ ਇਨ੍ਹਾਂ ਨੂੰ ਸੁੰਘ ਕੇ ਵਾਪਸ ਹੋਏ ਹੋਣ। ਬੋੜੀ ਦੈਰ ਪਿਛੋਂ ਮਹਾਂਪੁਰਸ਼ ਸਮਾਧੀ ਤੋਂ ਉਥਾਨ ਹੋਏ, ਰਿਹਰੇ ਦਾ ਜਲਾਲ, ਨੇਤਰਾਂ ਦਾ ਤੇਜ਼ ਵੇਖਣ ਵਾਲਿਆਂ ਤੋਂ ਡੱਲਿਆ ਨਹੀਂ ਸੀ ਜਾਂਦਾ। ਐਨਾ ਪ੍ਰਭਾਵ ਪੈਂਦਾ ਸੀ ਕਿ ਸਾਰੇ ਪ੍ਰੇਮੀ ਦਰਸ਼ਨ ਕਰਨ ਲਈ ਰੱਖ ਜੋੜ ਕੇ ਬੈਠ ਗਏ ਅਤੇ ਇਸ ਭੇਤ ਨੂੰ ਜਾਨਣ ਦੀ ਕੋਸ਼ਿਸ਼ ਕੀਤੀ ਕਿ ਹੇ ਬਾਲ ਯੋਗੀ! ਸ਼ੇਰ, ਚੀਤੇ ਤਾਮਸੀ ਜੂਨਾਂ ਹਨ ਇਨ੍ਹਾਂ ਦੀ ਖੁਰਾਕ ਮਾਸ ਹੈ। ਅਸੀਂ ਦੇਖ ਰਹੇ ਹਾਂ ਕਿ ਕੁਝ ਤੁਹਾਡੇ ਤਕ ਵੀ ਪਹੁੰਚੇ ਹਨ, ਉਨ੍ਹਾਂ ਦੀਆਂ ਪੈੜਾਂ ਦੇ ਨਿਸ਼ਾਨ ਪ੍ਰਤੱਖ ਦਿਸ ਰਹੇ ਹਨ ਪਰ ਉਨ੍ਹਾਂ ਨੇ ਤੁਹਾਨੂੰ ਕਿਉਂ ਨਹੀਂ ਖਾਇਆ। ਉਸ ਵੇਲੇ ਮਹਾਂਪੁਰਸ਼ ਦਿਆਲਤਾ ਦੇ ਘਰ ਵਿਚ ਆਏ ਉਨ੍ਹਾਂ ਦੇ ਸਾਦੇ ਸੁਭਾਅ ਨੂੰ ਜਾਣ ਕੇ ਕਹਿਣ ਲੱਗੇ, “ਪਿਆਰਿਓ! ਜੇ ਤੁਹਾਨੂੰ ਭੁੱਖ ਲੱਗੀ ਹੋਵੇ ਤੇ ਖਾਣ ਨੂੰ ਕੁਝ ਨਾ ਹੋਵੇ ਤਾਂ ਕੀ ਤੁਸੀਂ ਆਪਣੀ ਬਾਂਹ ਨੂੰ ਖਾ ਕੇ ਭੁੱਖ ਮਿਟਾਉਂਦੇ ਹੋ? ਸਾਰਿਆਂ ਨੇ ਜਵਾਬ ਦਿਤਾ ਕਿ ਨਹੀਂ ਬਾਲ ਯੋਗੀ! ਅਸੀਂ ਚਾਹੇ ਭੁੱਖੇ ਮਰ ਜਾਈਏ ਪਰ ਬਾਂਹ ਨਹੀਂ ਖਾ ਸਕਦੇ ਕਿਉਂਕਿ ਉਹ ਦਰਦ ਭੁੱਖ ਤੋਂ ਵੀ ਵੱਧ ਪੀੜਾ ਦੇਵੇਗਾ। ਸੁਣ ਕੇ ਮਹਾਂਪੁਰਸ਼ਾਂ ਨੇ ਕਿਹਾ, ਇਸੇ ਤਰ੍ਹਾਂ ਦੀ ਗੱਲ ਹੈ, ਮੈਂ ਤੁਹਾਡੇ ਪ੍ਰਸ਼ਨ ਦਾ ਉਤਤਰ ਦੋ ਤਰ੍ਹਾਂ ਨਾਲ ਦਿੰਦਾ ਹਾਂ। ਪਹਿਲਾਂ ਤਾਂ ਇਹ ਹੈ ਕਿ ਸਾਰੇ ਸੰਸਾਰ ਨੂੰ ਨਾਮ ਸ਼ਕਤੀ ਨੇ ਧਾਰਨ ਕੀਤਾ ਹੋਇਆ ਹੈ। ਨਾਮ ਇਕ ਮਹਾਨ ਸ਼ਕਤੀ ਹੈ ਜਿਸ ਦਾ ਕੋਈ ਨਾਪ ਤੌਲ ਨਹੀਂ ਹੈ ਜੋ ਸਾਰੇ ਬੁਹਿਮੰਡ ਨੂੰ ਸਤੰਲਨ ਵਿਚ ਰੱਖਣ ਦੀ ਸ਼ਕਤੀ ਰਖਦੀ ਹੈ। ਉਹ ਨਾਮ ਤੁਹਾਡੇ ਅੰਦਰ, ਮੇਰੇ ਅੰਦਰ, ਪਸੂਆਂ-ਪੰਛੀਆਂ, ਪਾਣੀਆਂ, ਹਵਾਵਾਂ ਦੇ ਅੰਦਰ, ਗੁਫਾਵਾਂ ਦੇ ਵਿਚ, ਝੂੰਘਿਆਂ ਸਮੰਦਰਾਂ ਅਤੇ ਵਿਸ਼ਾਲ ਅਕਾਸ਼ ਵਿਚ ਹਰ ਥਾਂ ਪਰੀਪੂਰਨ ਹੈ। ਉਹ ਐਸੀ ਸ਼ਕਤੀ (ਐਨਰਜੀ) ਹੈ ਜਿਸ ਦੀ ਤੁਲਨਾ ਕਿਸੀ ਚੀਜ਼ ਨਾਲ ਵੀ ਨਹੀਂ ਦਿਤੀ ਜਾ ਸਕਦੀ। ਮੇਰੇ ਕਣ-ਕਣ ਵਿਚ ਉਹ ਸ਼ਕਤੀ ਸਮਾਈ ਹੋਈ ਹੈ ਜਿਸ ਤਰ੍ਹਾਂ ਕਿ ਗੁਰੂ ਮਹਾਰਾਜ ਜੀ ਨੇ ਦਸਿਆ

है -

ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥
ਦੇਹੀ ਮਹਿ ਇਸ ਕਾ ਬਿਸ਼ਾਮੁ ॥
ਸੁੰਨ ਸਮਾਧਿ ਅਨਹਤ ਤਹ ਨਾਦ ॥
ਕਹਨੁ ਨ ਜਾਈ ਅਚਰਜ ਬਿਸਮਾਦ ॥

ਪੰਨਾ - 293

ਇਸ ਮਹਾਨ ਨਾਮ ਸਤੋਂ ਨੂੰ ਸੰਸਾਰ ਪੂਰਨ ਰੂਪ ਵਿਚ ਭੁੱਲਿਆ ਹੋਇਆ ਹੈ। ਉਹ ਗਲੀ ਹੋਈ ਪਰਾਲੀ ਦਾ ਵਪਾਰ ਕਰ ਰਿਹਾ ਹੈ। ਤੱਤ ਸਰੂਪ ਅਨਾਜ ਵਲ ਝਾਕਦਾ ਵੀ ਨਹੀਂ। ਸੰਸਾਰ ਵਿਚ ਨਾਮ ਧਨ ਇਕੱਠਾ ਕਰਨ ਆਇਆ ਹੈ ਪਰ ਭੁੱਲ ਨਾਲ ਪਰਾਲ (ਪਰਾਲੀ) ਇਕੱਠੀ ਕਰੀਂ ਜਾ ਰਿਹਾ ਹੈ। ਜਿਸ ਸਰੀਰ ਵਿਚ ਇਹ ਨਾਮ ਸ਼ਕਤੀ ਪ੍ਰਗਟ ਹੋ ਜਾਂਦੀ ਹੈ ਉਸ ਦੇ ਦਿਬਿਜ ਨੇਤਰ ਖੂਲ੍ਹੇ ਜਾਂਦੇ ਹਨ ਅਤੇ ਉਸ ਨੂੰ ਕਣ-ਕਣ ਵਿਚ ਪ੍ਰਭੂ ਜੋਤ ਦਿਸ਼ਟਮਾਨ ਹੁੰਦੀ ਹੈ ਕਿਉਂਕਿ ਇਸ ਜੋਤ ਨੇ ਆਪਣੇ ਆਪ ਤੌਰ 'ਤੇ ਪਸਾਰਾ ਕਰਕੇ ਅਨੇਕ ਰੂਪ ਧਾਰਨ ਕੀਤੇ ਹਨ ਜਿਵੇਂ ਕਿ -

ਏਕ ਮੁਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥
ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰ ਏਕ ॥ ਜਾਪ
ਸਾਹਿਬ

ਸ਼ੇਰ ਵੀ ਇਸੇ ਸ਼ਕਤੀ ਦਾ ਕਰਿਸ਼ਮਾ ਹਨ, ਇਹ ਸਰੀਰ ਵੀ ਇਸੇ ਸ਼ਕਤੀ ਦਾ ਕਰਿਸ਼ਮਾ ਹੈ। ਉਸ ਦਾ ਕਰਾਰਾ ਹੁਕਮ ਇਸ ਸੰਸਾਰ ਵਿਚ ਚਲ ਰਿਹਾ ਹੈ। ਜੋ ਕੁਝ ਹੋ ਰਿਹਾ ਹੈ ਪ੍ਰਭੂ ਦੀ ਆਗਿਆ ਵਿਚ ਹੋ ਰਿਹਾ ਹੈ। ਜੋ ਉਸ ਨੂੰ ਭਾਉਂਦਾ ਹੈ ਉਹ ਹੋ ਰਿਹਾ ਹੈ। ਪਰ ਅਸੀਂ ਉਸ ਉਪਰ ਵਿਸ਼ਵਾਸ ਨਹੀਂ ਕਰਦੇ ਅਸਾਡੇ ਮਨ ਵਿਚ ਆਉਂਦਾ ਹੈ ਕਿ ਅਸੀਂ ਆਹ ਕੰਮ ਨਾ ਕੀਤਾ ਤਾਂ ਗੁਜ਼ਾਰਾ ਕਿਥੋਂ ਚਲੇਗਾ। ਅਸੀਂ ਨਹੀਂ ਜਾਣਦੇ ਕਿ ਅਸਾਡਾ ਹਰ ਸੂਾਸ ਹੁਕਮ ਵਿਚ ਜਾ ਰਿਹਾ ਹੈ। ਅਸੀਂ ਐਨੇ ਮੂਰਖ ਹਾਂ ਕਿ ਅਸੀਂ ਹਮੇਸ਼ਾ ਕਹਿੰਦੇ ਹਾਂ ਕਿ ਮੈਂ ਕਰ ਰਿਹਾ ਹਾਂ। ਇਹ ਖਿਆਲ ਬੰਦੇ ਦੀ ਸੁਰਤ ਨੂੰ ਪ੍ਰਭੂ ਨਾਲੋਂ ਤੋੜ ਦਿੰਦੇ ਹਨ ਅਤੇ ਬੰਦਾ ਨਿਮਾਣਾ ਨਿਤਾਣਾ ਹੋ ਕੇ ਹਉਂਕਿਆ ਹਾਵਿਆਂ ਵਿਚ ਜੀਵਨ ਬਤੀਤ ਕਰਦਾ ਹੈ। ਪਿਆਰਿਓ! ਇਹ ਗੱਲ ਤੁਹਾਨੂੰ ਮਹਾਂਪੁਰਸ਼ਾਂ ਦੇ ਲਗਾਤਾਰ ਸਤਿਸੰਗ ਕਰਨ ਤੋਂ ਪਤਾ ਲਗ ਸਕਦੀ ਹੈ। ਹੁਣ ਮੈਂ ਤੁਹਾਨੂੰ ਸੰਖੇਪ ਵਿਚ ਦਸਦਾ ਹਾਂ ਕਿ ਇਹ ਸ਼ੇਰ ਵੀ ਮੇਰਾ ਹੀ ਰੂਪ ਸਨ, ਇਹ ਮੈਨੂੰ ਕਿਵੇਂ ਖਾ ਸਕਦੇ ਸਨ।

ਸਾਧਸੰਗਤ ਜੀ! ਜੇ ਤਾਂ ਤੁਹਾਨੂੰ ਇਹ ਅਨੁਭਵ ਹੋ ਗਿਆ ਫੇਰ ਤਾਂ ਇਹ ਕਹਿਣਾ ਦਰੁਸਤ ਹੈ ਕਿ ਵਾਹਿਗੁਰੂ ਜੀ ਬਿਨਾਂ ਹੋਰ ਇਥੇ ਕੋਈ ਹੈ ਨਹੀਂ। ਵੱਡਾ ਅਤੇ ਛੋਟਾ ਆਪਾ ਮਹਾਨ ਆਪੇ ਵਿਚ ਬਦਲ ਜਾਵੇਗਾ ਤਾਂ ਅਜਿਹੇ ਸਮੇਂ ਜੇ ਤੁਹਾਨੂੰ ਇਹ ਕਹਿ ਦੇਈਏ ਕਿ ਤੁਸੀਂ ਆਪ ਹੀ ਪ੍ਰਮੇਸ਼ਰ ਹੋਂ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ ਜਿਵੇਂ ਕਿ -

ਜਿਨਾ ਨ ਵਿਸਰੈ ਨਾਮੁ ਸੇ ਕਿਨੇਹਿਆ ॥

ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ॥
ਪੰਨਾ - 397

ਬ੍ਰਹਮ ਗਿਆਨੀ ਕਉ ਖੋਜਹਿ ਮਹੇਸੂਰ॥
ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੂਰ॥ **ਪੰਨਾ**
- 273

ਜੇ ਇਹ ਅਨੁਭਵ ਪ੍ਰਾਪਤ ਨਹੀਂ ਹੋਇਆ ਤਾਂ ਇਹ ਕਹਿਣਾ ਕਿ ਇਥੇ
ਪ੍ਰਮੇਸ਼ਰ ਤੋਂ ਬਿਨਾਂ ਹੋਰ ਕੌਈ ਹੈ ਨਹੀਂ ਤਾਂ ਇਹ ਇਕ ਬੁੱਧੀ ਮੰਡਲ ਦਾ
ਛਲਾਵਾ ਹੈ ਜੋ ਐਨਾ ਕਹਿ ਕੇ ਬ੍ਰਹਮਗਿਆਨੀ ਕਹਾਉਣਾ ਚਾਹੁੰਦਾ ਹੈ -

ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ॥
ਪੰਨਾ-465

ਗਿਆਨੁ ਗਿਆਨੁ ਕਥੈ ਸਭੁ ਕੌਈ॥
ਕਥਿ ਕਥਿ ਬਾਦੁ ਕਰੇ ਦੁਖੁ ਹੋਈ॥
ਕਥਿ ਕਰਣੈ ਤੇ ਰਹੈ ਨ ਕੌਈ॥
ਬਿਨੁ ਰਸ ਰਾਤੇ ਮੁਕਤਿ ਨ ਹੋਈ॥
ਪੰਨਾ - 831

ਕਹਿਣ ਲੱਗੇ ਗਿਆਨ ਦੀ ਪ੍ਰਾਪਤੀ ਕਦੇ ਵੀ ਨਹੀਂ ਹੋਇਆ ਕਰਦੀ, ਕਥ-
ਕਥ ਕੇ ਦੁਨੀਆਂ ਹਾਰ ਗਈ ਹੈ। ਮਨੁਮੁਖਤਾਈ ਦੀ ਪੱਧਰ ਤੇ ਰਹਿ ਕੇ
ਗਿਆਨ ਦੀ ਗੱਲ ਕਰਦੇ ਹਨ। ਅਗੋਂ ਅਗੋਂ ਚਰ ਦੀਆਂ ਗੱਲਾਂ, ਕਥਾ,
ਕਹਾਣੀਆਂ ਪ੍ਰਗਟ ਕਰਦੇ ਹਨ ਪਰ ਆਪ ਬਿਲਕੁਲ ਖਾਲੀ ਹਨ, ਚੁੰਚ
ਗਿਆਨ ਦੇ ਅਧੀਨ ਅਜਿਹੇ ਬਚਨ ਕਰਦੇ ਹਨ ਕਿਉਂਕਿ ਸਤਿ ਦਾ ਗਿਆਨ
ਕਦੇ ਵੀ ਗੁਰੂ ਤੋਂ ਬਿਨਾਂ ਪ੍ਰਾਪਤ ਨਹੀਂ ਹੋਇਆ ਕਰਦਾ। ਗੁਰੂ ਮਹਾਰਾਜ਼
ਜੀ ਦਾ ਫੁਰਮਾਨ ਹੈ -

ਗਿਆਨੁ ਧਿਆਨੁ ਸਭੁ ਗੁਰ ਤੇ ਹੋਈ॥
ਸਾਚੀ ਰਹਤ ਸਾਚਾ ਮਨਿ ਸੌਈ॥ **ਪੰਨਾ**
- 831

ਜਿਸ ਨੂੰ ਗਿਆਨ ਹੋ ਗਿਆ, ਉਸ ਦੀ ਰਹਿਤ ਬਹਿਤ ਵਿਚ ਬਿਲਕੁਲ
ਫਰਕ ਪੈ ਜਾਂਦਾ ਹੈ, ਉਸ ਲਈ ਕਰਮਾਂ ਧਰਮਾਂ ਦੀਆਂ ਵੰਡੀਆਂ ਢਹਿ ਢੇਗੀ
ਹੋ ਜਾਂਦੀਆਂ ਹਨ। ਦੇਸ਼ਾਂ ਦੀਆਂ ਭੂਗੋਲਿਕ ਹੱਦਾਂ ਖਤਮ ਹੋ ਜਾਂਦੀਆਂ ਹਨ।
ਵੱਖਰੇ-ਵੱਖਰੇ ਧਰਮਾਂ, ਵੱਖਰੇ-ਵੱਖਰੇ ਸਰੂਪ ਉਸ ਦੀ ਦ੍ਰਿਸ਼ਟੀ ਤੋਂ ਲਾਂਭੇ ਹੋ
ਜਾਂਦੇ ਹਨ। ਉਹ ਆਪਣਾ ਆਪਾ ਵੰਡਦਾ ਹੈ, ਕਿਤੇ ਲੰਗਰਾਂ ਦੇ ਰੂਪ ਵਿਚ,
ਭੁੱਖਿਆਂ ਨੂੰ ਪ੍ਰਸ਼ਾਦੇ ਛਕਾਉਂਦਾ ਹੈ, ਕਿਤੇ ਵਸਤਰ ਵੰਡਦਾ ਹੈ, ਕਿਤੇ
ਵਿਵਿਦਿਆ ਦੇ ਸੌਮੇ ਚਾਲੂ ਰੱਖਣ ਲਈ ਆਪਣਾ ਤਾਣ ਲਾ ਰਿਹਾ ਹੈ, ਕਿਤੇ
ਉਹ ਧਰਮ ਅਸਥਾਨ ਕਾਇਮ ਕਰ ਰਿਹਾ ਹੈ ਜਿਨ੍ਹਾਂ ਦੇ ਦਿਨ ਰਾਤ ਚਲਦੇ
ਲੰਗਰਾਂ ਵਿਚੋਂ ਹਰ ਸਮੇਂ ਹਰ ਪ੍ਰਾਣੀ ਲੰਗਰ ਛਕਦਾ ਹੈ ਇਥੋਂ ਤਕ ਕਿ ਜੀਵ,
ਜੰਤੂ, ਪੰਛੀ ਉਸ ਦੀ ਨਿਗ੍ਰਾ ਤੋਂ ਲਾਂਭੇ ਨਹੀਂ ਹੁੰਦੇ ਉਨ੍ਹਾਂ ਨੂੰ ਵੀ ਭੋਜਨ
ਆਉਂਦਾ ਹੈ।

ਐਸੇ ਇਕ ਪੇਮੀ ਦੀ ਕਥਾ ਹੈ, ਸੁਧਾਰ ਨਗਰ ਜੋ ਲਹਿਆਣੇ ਵਿਚ ਹੈ। 60-70 ਸਾਲ ਪਹਿਲਾਂ ਉਥੇ ਇਕ ਨਿਹੰਗ ਬਾਣੇ ਵਿਚ ਗੁਰਸਿੱਖ ਸੇਵਾ ਕਰਿਆ ਕਰਦਾ ਸੀ। ਉਸ ਦੀ ਇਹ ਕ੍ਰਿਆ ਸੀ ਕਿ ਜਿਥੋਂ ਕਿਤੋਂ ਉਸ ਨੂੰ ਇੱਟ, ਰੋੜਾ ਲੱਭਣਾ, ਇਕੱਠੇ ਕਰੀਂ ਜਾਣੇ। ਉਸ ਨੂੰ ਜੋ ਪੁਛਣਾ ਤਾਂ ਉਸ ਨੇ ਕਹਿਣਾ ਕਿ ਇਨ੍ਹਾਂ ਇੱਟਾਂ ਨਾਲ ਕਾਲਜ ਬਣਨਗੇ, ਅਸਮਾਨ ਵਲ ਦੇਖ ਕੇ ਕਹਿਣਾ ਦੇਖੋ ਕਿਨੇ ਜਹਾਜ਼ ਘੁੰਮਦੇ ਹਨ। ਉਸ ਦੀ ਦਿਬਜ ਦ੍ਰਿਸ਼ਟੀ ਨੂੰ ਕਿਸੇ ਨੇ ਨਹੀਂ ਪਛਾਣਿਆ। ਸਮਾਂ ਪਾ ਕੇ ਸੁਧਾਰ ਦੇ ਨਾਲ ਹਲਵਾਰਾ ਹਵਾਈ ਅੱਡਾ, ਗੁਰੂ ਹੰਰਿਗੋਬਿੰਦ ਸਾਹਿਬ ਖਾਲਸਾ ਕਾਲਜ, ਗੁਰਦੁਆਰਾ ਸਾਹਿਬ ਬਣ ਗਏ। ਉਨ੍ਹਾਂ ਦੀ ਕ੍ਰਿਆ ਇਹ ਹੁੰਦੀ ਸੀ ਕਿ ਉਹ ਟੋਕਰਾ ਲੈ ਕੇ ਡਾਲੀ ਲੈਣ ਲਈ ਪਿੰਡ ਵਿਚ ਜਾਇਆ ਕਰਦੇ ਸਨ ਅਤੇ ਪ੍ਰਸ਼ਾਦੇ ਲਿਆ ਕੇ ਰੱਖ ਦਿੰਦੇ ਸਨ। ਉਸ ਵੇਲੇ ਯਾਤਰਾਂ ਅਤੇ ਦਰਸ਼ਕਾਂ ਨੂੰ ਉਹ ਅਵਾਜ਼ ਮਾਰ ਕੇ ਪ੍ਰਸ਼ਾਦਾ ਛਕਣ ਲਈ ਕਹਿੰਦੇ ਸਨ। ਇਕ ਕੁੱਤੀ ਜੋ ਉਨ੍ਹਾਂ ਦੇ ਪਾਸ ਰਹਿੰਦੀ ਸੀ ਉਸ ਨੂੰ ਅਵਾਜ਼ ਮਾਰ ਕੇ ਕਹਿਣਾ ਕਿ ਚੌਂਕੀਦਾਰਨੀਏ! ਪ੍ਰਸ਼ਾਦੇ ਦੀ ਰਾਖੀ ਬੈਠ, ਮੈਂ ਸਭ ਨੂੰ ਵੰਡ ਦੇਵਾਂ। ਉਸ ਤੋਂ ਪਿਛੋਂ ਉਨ੍ਹਾਂ ਨੇ ਕਹਿਣਾ ਚਿੜੀਓ, ਘੁੱਘੀਓ, ਗਟਾਰੇ, ਆਓ ਆ ਕੇ ਪੰਗਤ ਲਾ ਕੇ ਪ੍ਰਸ਼ਾਦਾ ਛਕੋ। ਉਹ ਧਰਤੀ ਤੇ ਉਤਰ ਆਉਣੀਆਂ। ਆਪ ਉਨ੍ਹਾਂ ਵਿਚ ਵਿਚਰ ਕੇ ਪ੍ਰਸ਼ਾਦਾ ਛਕਾਉਂਦੇ। ਸਭ ਤੋਂ ਪਿਛੋਂ ਕਾਵਾਂ ਨੂੰ ਕਹਿਣਾ ਕਿ ਹੁਣ ਤੁਹਾਡੀ ਵਾਰੀ ਹੈ ਤੁਸੀਂ ਵੀ ਆ ਜਾਓ। ਪੰਛੀਆਂ ਵਲੋਂ ਵਿਹਲੇ ਹੋ ਕੇ ਆਪ ਨੇ ਨੇੜੇ ਪਾਣੀ ਦੇ ਟੋਭੇ ਤੇ ਜਾਣਾ ਤੇ ਉਚੀ ਸਾਰੀ ਅਵਾਜ਼ ਦੇਣੀ, ਸਾਰੀਆਂ ਮੱਛੀਆਂ ਕੰਢੇ ਤੇ ਆ ਜਾਣੀਆਂ। ਮੱਛੀਆਂ ਇਸ ਤਰ੍ਹਾਂ ਆਉਂਦੀਆਂ ਸਨ ਜਿਵੇਂ ਕਿਸ਼ਨ ਜੀ ਦੀ ਬੰਸਰੀ ਦੀ ਧੁਨ ਸੁਣ ਕੇ ਸਾਰੀਆਂ ਗਉਆਂ ਦੁਰ-ਦਰਾਜ਼ ਤੋਂ ਇੱਕਠੀਆਂ ਹੋ ਜਾਂਦੀਆਂ ਸਨ। ਮੱਛੀਆਂ ਨੂੰ ਉਨ੍ਹਾਂ ਨੇ ਤੌੜ ਕੁੱਝ ਪ੍ਰਸ਼ਾਦੇ ਪਾਉਣੇ ਤੇ ਕਹਿਣਾ ਜਾਓ, ਪ੍ਰਭੂ ਨੂੰ ਯਾਦ ਕਰੋ। ਤੁਹਾਨੂੰ ਵਾਹਿਗੁਰੂ ਚਿਤ ਆਵੇ। ਇਸ ਪਿਛੋਂ ਆ ਕੇ ਕੁਝ ਪ੍ਰਸ਼ਾਦੇ ਜੋ ਚੌਂਕੀਦਾਰਨੀ ਕੁੱਤੀ ਸੀ ਉਸ ਨੂੰ ਛਕਾਉਣੇ। ਅਖੀਰ ਵਿਚ ਜੋ ਕੁਝ ਬਚ ਗਿਆ ਉਸ ਨਾਲ ਆਪਣਾ ਨਿਰਭਾਹ ਕਰਨਾ। ਇਹ ਰਹਿਤ ਉਨ੍ਹਾਂ ਦੀ ਹੈ ਜਿਨ੍ਹਾਂ ਨੇ ਘਟ-ਘਟ ਵਿਚ ਪ੍ਰਮੇਸ਼ਰ ਨੂੰ ਪਛਾਣ ਲਿਆ। ਸੋ ਮਹਾਰਾਜ ਜੀ ਕਹਿੰਦੇ ਹਨ ਕਿ ਗਿਆਨ ਦੀਆਂ ਗੱਲਾਂ ਤਾਂ ਸਾਰੇ ਕਰਦੇ ਹਨ ਅਤੇ ਝਗੜੇ ਕਰਦੇ ਹਨ ਕਿ ਉਹ ਕਿਵੇਂ ਪਰੀਪੂਰਨ ਹੈ। ਸੰਸਾਰ ਕਿਵੇਂ ਬਣ ਗਿਆ। ਆਪਣੀ-ਆਪਣੀ ਬੁੱਧੀ ਦੇ ਅਨੁਸਾਰ ਤਰਕਾਂ ਵਿਤਰਕਾਂ ਕਰਕੇ ਨਿਰਣੇ ਲੈਂਦੇ ਹਨ ਜਿਸ ਦਾ ਨਤੀਜਾ ਦੁੱਖ ਵਿਚ ਹੋਇਆ ਕਰਦਾ ਹੈ। ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਓ! ਗਿਆਨ ਦੀਆਂ ਗੱਲਾਂ ਤਾਂ ਸਾਰੇ ਕਰਦੇ ਨੇ ਅਤੇ ਕਬ-ਕਬ ਕੇ ਝਗੜੇ ਕਰਦੇ ਹਨ ਕਹਿਣ ਤੋਂ ਕੋਈ ਵੀ ਨਹੀਂ ਹਟਦਾ ਪਰ ਜਦੋਂ ਤਕ ਨਾਮ ਦਾ ਰਸ ਹਿਰਦੇ ਵਿਚ ਨਹੀਂ ਸਮਾਅ ਜਾਂਦਾ ਅਤੇ ਦਿਬਜ ਨੇਤਰਾਂ ਨਾਲ ਨਹੀਂ ਦੇਖਦਾ ਕੇਵਲ ਇਕੋ ਇਕ ਕਹਿਣ ਨਾਲ ਮੁਕਤੀ ਨਹੀਂ ਹੁੰਦੀ। ਇਸ ਗਿਆਨ ਦੀ ਕੁੰਜੀ ਪੂਰੇ ਸਤਿਗੁਰੂ ਕੌਲ ਹੈ। ਜਿਸ ਦੇ ਬਾਰੇ ਫੁਰਮਾਨ ਹੈ -

**ਜਿਸ ਕਾ ਗ੍ਰਹੁ ਤਿਨਿ ਦੀਆ ਤਾਲਾ ਕੁੰਜੀ ਗੁਰ
ਸਉਪਾਈ॥**

ਅਨਿਕ ਉਪਾਵ ਕਰੇ ਨਹੀਂ ਪਾਵੈ ਬਿਨੁ ਸਤਿਗੁਰ ਸਰਣਾਈ ॥

ਪੰਨਾ - 205

ਸੋ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥
ਸਾਚੀ ਰਹਤ ਸਾਚਾ ਮਨਿ ਸੌਈ ॥
ਮਨਮੁਖ ਕਬਨੀ ਹੈ ਪਰੁ ਰਹਤ ਨ ਹੋਈ ॥
ਨਾਵਹੁ ਭੂਲੇ ਬਾਉ ਨ ਕੋਈ ॥

ਪੰਨਾ - 831

ਵੱਡੇ-ਵੱਡੇ ਲੇਖ ਲਿਖ ਦਿੰਦੇ ਹਨ। ਬੁੱਧੀ ਮੰਡਲ ਦੇ ਕਰਿਸ਼ਮੇ ਬੜੇ ਅਜੀਬ ਹਨ ਪਰ ਆਪ ਮਨ ਦੇ ਗੁਲਾਮ ਹਨ। ਓਹੀ ਚੁਗਲੀ, ਈਰਖਾ, ਅਭਿਮਾਨ ਦਾ ਭੂਤ, ਓਹੀ ਲੋਭ ਦੀਆਂ ਗੱਲਾਂ ਅੰਦਰ ਹੁੰਦੇ ਹੋਏ ਵੀ ਗਿਆਨ ਦੀਆਂ ਗੱਲਾਂ ਕਰੀ ਜਾਂਦੇ ਹਨ। ਮਹਾਰਾਜ ਕਹਿੰਦੇ ਹਨ, ਮਨਮੁਖ ਕੌਲ ਗੱਲਾਂ ਬਾਤਾਂ ਹੀ ਹਨ ਕਿਉਂਕਿ ਨਾਮ ਤੋਂ ਭੂਲਿਆ ਰਹਿੰਦਾ ਹੈ। ਨਾਮ ਇਕ ਪ੍ਰਤੱਖ ਅਨੁਭਵ ਹੈ, ਜਿਨ੍ਹਾਂ ਦੇ ਨੇਤਰਾਂ ਵਿਚ ਘਟ ਘਟ ਵਾਹਿਗੁਰੂ ਦੇ ਦਰਸ਼ਨ ਸਮਾਏ ਰਹਿੰਦੇ ਹਨ, ਉਹ ਕਿਸੇ ਸਮੇਂ ਵੀ ਨਹੀਂ ਭੂਲਦੇ। ਉਹ ਅਜਿਹੀਆਂ ਕਰਨੀਆਂ ਨਹੀਂ ਕਰਦੇ ਸਨ। ਜੋ ਪਹਿਲਾਂ ਬਾਬਾ ਭਾਗ ਸਿੰਘ ਜੀ ਬਾਰੇ ਦੱਸਿਆ ਹੈ ਮਹਾਰਾਜ ਜੀ ਦੀ ਫੁਰਮਾਨ ਹੈ -

ਮਨੁ ਮਾਇਆ ਬੰਧਿਓ ਸਰ ਜਾਲਿ ॥
ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥
ਪੰਨਾ - 831

ਸੰਸਾਰ ਰੂਪੀ ਤਾਰ ਵਿਚ ਸਾਰਾ ਸੰਸਾਰ ਬੰਨਿਆ ਪਿਆ ਹੈ ਮਨਮੁਖ ਦੇ ਅੰਦਰ ਬਾਹਰ ਹਉਮੈ ਦੀ ਬਿਖ ਕਣ-ਕਣ ਵਿਚ ਵਿਆਪੀ ਹੋਈ ਹੈ ਉਹ ਨਿਜੀ ਆਪੇ ਵਿਚੋਂ ਕਦੀ ਵੀ ਬਾਹਰ ਨਹੀਂ ਨਿਕਲ ਸਕਦਾ। ਜੋ ਵੀ ਸੰਸਾਰ ਵਿਚ ਆਉਂਦਾ ਹੈ ਉਸ ਨੇ ਸੰਸਾਰ ਤੋਂ ਜਾਣਾ ਹੀ ਹੈ ਸੋ ਆਪਣਾ ਕਾਰਜ ਸਿੱਧ ਕਰਨ ਵਾਸਤੇ ਵਾਹਿਗੁਰੂ ਜੀ ਨੂੰ ਯਾਦ ਕਰਨਾ ਪੈਂਦਾ ਹੈ।

ਜੋ ਆਂਜੈ ਸੋ ਦੀਸੈ ਕਾਲਿ ॥ ਕਾਰਜੁ ਸੀਧੋ ਰਿਦੈ
ਸਮਾਲਿ ॥

ਪੰਨਾ - 831

ਮਨਮੁਖ ਹਉਮੈ ਦੀ ਦੁਨੀਆਂ ਵਿਚ ਵਸਦਾ ਹੈ ਅਤੇ ਆਪਣੀ ਮਤ ਗਵਾ ਕੇ ਸੰਸਾਰ ਤੋਂ ਚਲਿਆ ਜਾਂਦਾ ਹੈ ਉਸਦੀਆਂ ਮੁਸਕਤਾਂ, ਉਸ ਦੇ ਵਿਚਾਰ ਉਸ ਦੇ ਆਪਣੇ ਨਹੀਂ ਹੋਇਆ ਕਰਦੇ ਉਹ ਮੰਗਵੇਂ ਵਿਚਾਰ ਹੋਣ ਕਰਕੇ ਆਪਣੀ ਪਤ ਗਵਾ ਕੇ ਸੰਸਾਰ ਤੋਂ ਚਲਾ ਜਾਇਆ ਕਰਦਾ ਹੈ। ਮਹਾਰਾਜ ਜੀ ਕਹਿੰਦੇ ਹਨ ਕਿ ਗਿਆਨੀ ਉਹ ਹੈ ਜਿਸ ਦੀ ਲਿਵ ਪ੍ਰਭੂ ਦੇ ਨਾਮ ਨਾਲ ਲੱਗ ਗਈ। ਫੁਰਮਾਨ ਆਉਂਦਾ ਹੈ -

ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥

ਮਨਮੁਖਿ ਹਉਮੈ ਪਤਿ ਗਵਾਈ॥

ਪੰਨਾ - 831

ਇਸ ਤਰ੍ਹਾਂ ਗੁਰੂ ਮਹਾਰਾਜ ਦੀ ਬਾਣੀ ਅਗਾਧ ਬੋਧ ਹੈ, ਸੋ ਗਿਆਨ ਦੀ ਅਵਸਥਾ ਨਾਮ ਦੀ ਪ੍ਰਾਪਤੀ ਤੋਂ ਹੁੰਦੀ ਹੈ। ਇਹ ਜੋ ਉਪਰ ਅਵਸਥਾ ਭੇਦ ਦੀ ਗੱਲ ਕੀਤੀ ਹੈ ਉਹ ਇਸ ਤਰ੍ਹਾਂ ਸਪਸ਼ਟ ਹੁੰਦੀ ਹੈ ਕਿ ਜਿਸ ਦੇ ਅੰਦਰ ਹਉਮੈ ਤੱਤ ਨੇ ਦੀਵਾਰ ਬਣਾਈ ਹੋਈ ਹੈ ਉਹ ਵਾਹਿਗੁਰੂ ਤੋਂ ਟੁੱਟ ਕੇ ਅਨੇਕਤਾ ਦੇ ਪਸਾਰੇ ਵਿਚ ਵਿਕਲੋਤਰਾ ਹੋਣ ਕਰਕੇ ਆਪਣੀ ਹੋਂਦ ਨੂੰ ਪ੍ਰਤੀਤ ਕਰ ਰਿਹਾ ਹੈ ਅਤੇ ਦੁਖ-ਸੁਖ, ਖੁਸ਼ੀ-ਗਮੀ, ਗਰੀਬੀ-ਅਮੀਰੀ ਦੇ ਭਾਵਾਂ ਵਿਚ ਜੀਵਨ ਬਤੀਤ ਕਰਦਾ ਹੈ ਜੋ ਵੀ ਉਹ ਕਰਮ ਕਰ ਰਿਹਾ ਹੈ ਚਾਹੇ ਚੰਗਾ ਹੋਵੇ, ਚਾਹੇ ਮੰਦਾ ਹੋਵੇ ਉਹ ਉਸਨੂੰ ਜ਼ਰੂਰ ਫਲ ਦਿੰਦਾ ਹੈ। ਇਸ ਹਉਮੈ ਦੀ ਵਲਗਣ ਵਿਚ ਆਇਆ ਹੋਇਆ ਜੋ ਨਿੱਕਾ ਆਪਾ ਹੈ ਉਹ ਜੀਵ ਕਹਾਉਂਦਾ ਹੈ, ਹਉਮੈ ਵੀ ਵਾਹਿਗੁਰੂ ਦੀ ਹੀ ਪੈਦਾ ਕੀਤੀ ਹੋਈ ਹੈ, ਜਿਸ ਰਾਹੀਂ ਅਨੇਕਤਾ ਦੀ ਖੇਲੁ ਚਲ ਰਹੀ ਹੈ -

**ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ
ਪਾਈ॥**
ਜਨਮ ਮਰਣ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ॥

ਪੰਨਾ - 999

ਪਰ ਜਿਨ੍ਹਾਂ ਨੇ ਸਤਿ ਨੂੰ ਪਛਾਣ ਲਿਆ ਹੈ ਅਤੇ ਅੰਦਰ ਬਾਹਰ ਇਕੋ ਤਕ ਲਿਆ ਹੈ, ਆਤਮ ਵਿਸ਼ਾਇਣੀ ਬੁੱਧੀ ਪ੍ਰਾਪਤ ਹੋ ਗਈ ਹੈ ਉਸ ਦਾ ਜੀਵ ਭਾਵ ਟੁੱਟ ਜਾਂਦਾ ਹੈ, ਉਹ ਫਿਨਾਹ ਫਿਲਾਹ ਦੀ ਹਾਲਤ ਵਿਚ ਪਹੁੰਚ ਜਾਂਦਾ ਹੈ ਅਤੇ ਨਿੱਕੇ ਆਪੇ ਤੋਂ ਮਹਾਨ ਆਪਾ ਆਪਣੇ ਆਪ ਨੂੰ ਮਹਿਸੂਸ ਕਰਦਾ ਹੈ। ਸੁਖਾਲੇ ਅੱਖਰਾਂ ਵਿਚ ਇਸ ਤਰ੍ਹਾਂ ਹੈ ਕਿ ਇਹ ਨਿੱਕਾ ਜੀਵ ਹਉਮੈ ਭਾਵ ਤੋਂ ਮਰ ਕੇ ਬਹੁ ਭਾਵ ਵਿਚ ਜੀਉਂ ਉਠਦਾ ਹੈ ਅਤੇ ਵਾਹਿਗੁਰੂ ਜੀ ਹੀ ਹੋ ਜਾਂਦਾ ਹੈ ਅਤੇ ਅਨੇਕਤਾ ਵਿਚ ਇਕ ਹੋ ਕੇ ਸਮਾਅ ਜਾਂਦਾ ਹੈ। ਸਾਰੀ ਅਨੇਕਤਾ ਦਾ ਨਿਜ ਆਪਾ ਬਣ ਜਾਂਦਾ ਹੈ ਜਿਸ ਦਾ ਗੁਰਬਾਣੀ ਵਿਚ ਫੁਰਮਾਨ ਹੈ -

ਕਬੀਰ ਜਾ ਕਉ ਖੋਜਤੇ ਪਾਇਓ ਸੌਈ ਠਉਰੁ॥
ਸੌਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ॥

ਪੰਨਾ - 1369

ਉਹ ਮਹਾਨਤਾ ਵਿਚ ਲੀਨ ਹੋ ਕੇ ਮਹਾਨ ਬਣ ਜਾਂਦਾ ਹੈ। ਆਤਮ ਮੰਡਲ ਤੋਂ ਅਨੁਭਵ ਕੀਤਾ ਹੋਇਆ ਜੋ ਯਥਾਰਥ ਸਿਧਾਂਤ ਹੈ ਉਹ ਇਹ ਹੈ ਕਿ ਵਾਹਿਗੁਰੂ ਜੀ ਆਪ ਹੀ ਅਨੇਕਾਂ ਰੂਪਾਂ ਵਿਚ ਖੇਲੁ ਰਹੇ ਹਨ। ਹੋਰ ਕਿਸੇ ਵੀ ਚੀਜ਼ ਦੀ ਹੋਂਦ ਇਥੇ ਨਹੀਂ ਹੈ। ਹਉਮੈ, ਜੀਵ, ਪੁੰਨੀ-ਪਾਪੀ, ਦੁਖੀ-ਸੁਖੀ, ਅਮੀਰ-ਗਰੀਬ ਦੁਆੰਧ ਕਰਕੇ ਪ੍ਰਤੀਤ ਦੇ ਰਹੇ ਹਨ ਪਰ ਸਤਿ ਅਵਸਥਾ ਇਹ ਹੈ ਕਿ ਪ੍ਰਭੂ ਆਪ ਹੀ ਅੰਜਿਹਾ ਰੂਪ ਧਾਰ ਕੇ ਇਕ ਖੇਲੁ

ਦੇ ਵਿਚ ਦ੍ਰਿਸ਼ਟਾ ਹੋ ਕੇ ਵਰਤ ਰਿਹਾ ਹੈ ਜਿਵੇਂ ਕਿ ਫੁਰਮਾਨ ਆਉਂਦਾ ਹੈ

-
ਕਹੁੰ ਗੀਤ ਕੇ ਗਵਯਾ ਕਹੁੰ ਬੇਨ ਕੇ ਬਜਯਾ
ਕਹੁੰ ਨਿਤ ਕੇ ਨਚਈਆ ਕਹੁੰ ਨਰ ਕੋ ਅਕਾਰ ਹੋ॥
ਕਹੁੰ ਬੇਦ ਬਾਨੀ ਕਹੁੰ ਕੋਕ ਕੀ ਕਹਾਨੀ
ਕਹੁੰ ਰਾਜਾ ਕਹੁੰ ਰਾਨੀ ਕਹੁੰ ਨਾਰ ਕੇ ਪ੍ਰਕਾਰ ਹੋ॥
ਕਹੁੰ ਬੇਨ ਕੇ ਬਜਯਾ ਕਹੁੰ ਧੇਨ ਕੇ ਚਰਯਾ
ਕਹੁੰ ਲਾਖਨ ਲਵਯਾ ਕਹੁੰ ਸੁੰਦਰ ਕੁਮਾਰ ਹੋ॥
ਸੁਧਤਾ ਕੀ ਸਾਨ ਹੋ ਕਿ ਸੰਤਨ ਕੇ ਪਾਨ ਹੋ
ਕਿ ਦਾਤਾ ਮਹਾਦਾਨ ਹੋ ਕਿ ਨਿਵੇਖੀ ਨਿਰੰਕਾਰ ਹੋ॥

ਅਕਾਲ ਉਸਤਤਿ

ਬਾਣੀ ਵਿਚ ਐਸਾ ਫੁਰਮਾਨ ਆਉਂਦਾ ਹੈ -

ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ॥
ਮਾਇਆ ਚਿੜ ਬਰਿਡ ਬਿਮੋਹਿਤ ਬਿਰਲਾ ਬੁਝੈ ਕੋਈ॥
ਸਭ ਗੋਬਿੰਦੁ ਹੈ ਸਭ ਗੋਬਿੰਦੁ ਹੈ॥ ਗੋਬਿੰਦ ਬਿਨੁ ਨਹੀ
ਕੋਈ॥
ਸੂਭ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੌਤਿ ਪ੍ਰਭੁ
ਸੋਈ॥
ਜਲ ਤਰੰਗ ਅਰੁ ਛੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ॥
ਇਹੁ ਪਰਪੰਚ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ
ਹੋਈ॥
ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸੱਤਿ ਪਦਾਰਥ
ਜਾਨਿਆ॥
ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ॥
ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ
ਬੀਚਾਰੀ॥
ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ॥

ਪੰਨਾ - 485

ਇਸ ਤਰ੍ਹਾਂ ਵੀ ਫੁਰਮਾਨ ਆਉਂਦਾ ਹੈ ਕਿ -

ਜਲ ਬਲ ਮਹੀਅਲ ਪੂਰਿਆ ਸੁਆਮੀ ਸਿਰਜਨਹਾਰੁ॥
ਅਨਿਕ ਭਾਗਤਿ ਹੋਇ ਪਸਰਿਆ ਨਾਨਕ ਏਕੰਕਾਰੁ॥
ਪੰਨਾ
- 296

ਗੁਰੂ ਦਸ਼ਮੇਸ਼ ਪਿਤਾ ਜੀ ਇਸੇ ਅਨੇਕਤਾ ਵਿਚ ਏਕਤਾ ਦਰਸਾਉਂਦੇ

ਹੋਏ ਫੁਰਮਾਨ ਕਰਦੇ ਹਨ -

ਕਹੁੰ ਛੂਲ ਹੈ ਕੈ ਭਲੇ ਰਾਜ ਛੂਲੇ ॥
ਕਹੁੰ ਭਵਰ ਹੈ ਕੈ ਭਲੀ ਭਾਂਤਿ ਭੂਲੇ ॥
ਕਹੁੰ ਪਵਨ ਹੈ ਕੈ ਬਹੇ ਬੇਗਿ ਐਸੇ ॥
ਕਹੇ ਮੋ ਨ ਆਵੈ ਕਥੋਂ ਤਾਹਿ ਕੈਸੇ ॥
ਕਹੁੰ ਨਾਦ ਹੈ ਕੈ ਭਲੀ ਭਾਂਤਿ ਬਾਜੇ ॥
ਕਹੁੰ ਪਾਰਧੀ ਹੈ ਧਰੇ ਬਾਨ ਰਾਜੇ ॥
ਕਹੁੰ ਮਿਗ ਹੈ ਕੈ ਭਲੀ ਭਾਂਤਿ ਮੋਹੇ ॥
ਕਹੁੰ ਕਾਮੁਕੀ ਜਿਉ ਧਰੇ ਰੂਪ ਸੋਹੇ ॥
ਬੰਚਤ੍ਰ ਨਾਟਕ

ਸੋ ਸਤਿ ਦੇ ਮੰਡਲ ਵਿਚੋਂ ਇਹ ਬਚਨ ਪ੍ਰਗਟ ਹਨ ਕਿ ਇਥੇ ਵਾਹਿਗੁਰੂ ਤੋਂ ਬਗੈਰ ਹੋਰ ਹੈ ਹੀ ਨਹੀਂ ਅਤੇ ਇਸੇ ਦ੍ਰਿਸ਼ ਵਲ ਇਸ਼ਾਰਾ ਕਰਦੇ ਹੋਏ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥
ਆਤਮ ਪਸਾਰਾ ਕਰਣਹਾਰਾ ਪ੍ਰਤ ਬਿਨਾ ਨਹੀਂ ਜਾਣੀਐ ॥

ਪੰਨਾ - 846

ਸੋ ਇਸ ਸਤਿ ਨੂੰ ਭੁੱਲ ਕੇ, ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਓ, ਜੇ ਇਸ ਮਹਾਨ ਸਤਿ ਅਵਸਥਾ ਤੋਂ ਵਿਪਰੀਤ ਹੋ ਕੇ ਜੀਵ ਬਿਰਤੀ ਧਾਰਨ ਕਰ ਲਈ ਤਾਂ ਮਹਾਨ ਅਨੰਦ ਤੋਂ ਵਾਂਝੇ ਹੋ ਗਏ ਇਸ ਸਮੁਚਤਾ ਦੇ ਅਨੁਭਵ ਨੂੰ ਨਾਮ ਦੀ ਪ੍ਰਾਪਤੀ ਕਿਹਾ ਜਾਂਦਾ ਹੈ। ਨਾਮ ਸਾਰੇ ਪਰੀਪੂਰਨ ਹੈ ਵਾਹਿਗੁਰੂ ਜੀ ਅਤੇ ਨਾਮ ਵਿਚ ਕੋਈ ਫਰਕ ਨਹੀਂ ਹੈ -

ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥

ਪੰਨਾ - 55

ਪਰ ਇਸ ਗੱਲ ਨੂੰ ਗੁਰੂ ਦੀ ਮਿਹਰ ਤੋਂ ਬਿਨਾਂ ਨਹੀਂ ਬੁਝਿਆ ਜਾਂਦਾ। ਜਦੋਂ ਗੁਰੂ ਕ੍ਰਿਪਾ ਕਰਕੇ ਗੁਰਮੰਤ੍ਰ ਦੇ ਕੇ ਹਉਮੈ ਦੇ ਜਾਲ ਨੂੰ ਕੱਟ ਦਿੰਦਾ ਹੈ, ਛਿਨ ਭਿੰਨ ਕਰ ਦਿੰਦਾ ਹੈ, ਨਾਮ ਨਿਸ਼ਾਨ ਮਿਟਾ ਦਿੰਦਾ ਹੈ, ਉਸ ਵੇਲੇ ਉਸ ਨਾਮ ਦੀ ਘਾਲ ਕਮਾਈ ਕਰਨ ਨਾਲ ਹਉਮੈ ਦਾ ਗੁਬਾਰ ਪੂਰੇ ਤੌਰ 'ਤੇ ਮਿਟ ਜਾਂਦਾ ਹੈ।

ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੁਝ ਨ ਪਾਇ ॥

ਪੰਨਾ - 55

ਜਦੋਂ ਸ਼ਬਦ ਦੀ ਕਮਾਈ ਕਰਕੇ ਸ਼ਬਦ ਦੀ ਮਤ ਧਾਰਨ ਕਰਦਾ ਹੈ ਤਾਂ ਵਾਹਿਗੁਰੂ ਜੀ ਨਾਲ ਅਖੰਡ ਲਿਵ ਲਗ ਜਾਂਦੀ ਹੈ ਜਿਸ ਥਾਂ ਕਾਲ ਪ੍ਰਵੇਸ਼ ਨਹੀਂ ਕਰ ਸਕਦਾ ਯਾਨਿ ਕਿ ਇਸ ਅਵਸਥਾ ਵਿਚ ਸਮੇਂ ਦੀ ਅਣਹੋਂਦ ਹੈ, ਇਹ ਅਕਾਲ ਅਵਸਥਾ ਹੈ, ਕਿਉਂਕਿ ਹਉਮੈ ਭਾਵ ਦੂਰ ਹੋ ਕੇ ਜੋਤੀ ਵਿਚ ਜੋਤ ਸਮਾਅ ਗਈ, ਛੋਟਾ ਨਿਜ ਆਪਾ ਪਰਮ ਆਪੇ ਵਿਚ

ਸਮਾਅ ਗਿਆ ਫੇਰ ਇਹ -

ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੁਝ ਨ ਪਾਇ॥
ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ॥
ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ॥

ਪੰਨਾ - 55

ਸੋ ਇਕ ਪਾਸੇ ਤਾਂ ਇਹ ਪਰਮ ਉਤਮ ਅਵਸਥਾ ਹੈ, ਦੂਜੇ ਪਾਸੇ ਗੁਰੂ ਮਹਾਰਾਜ ਜੀ ਪ੍ਰਕਿਤਕ ਅਤਿ ਉਤਮ ਅਵਸਥਾ ਦੀ ਪ੍ਰਾਪਤੀ ਬਾਰੇ ਦਸਦੇ ਹਨ ਕਿ ਮੌਤੀਆਂ ਦੇ ਮੰਦਰ ਪ੍ਰਾਪਤ ਹੋ ਜਾਣ, ਕਸਤੁਰੀ ਤੇ ਚੰਦਨ ਦੀਆਂ ਲੇਪਾਂ ਹੋਈਆਂ ਹੋਣ, ਜਿਸ ਥਾਂ ਤੇ ਤੂੰ ਰਹਿੰਦਾ ਹੋਵੇਂ ਉਥੇ ਪਾਰਕਾਂ ਵਿਚ ਹੀਰੇ ਤੇ ਮੌਤੀ ਲੱਗੇ ਹੋਏ ਇਲਮਿਲ-ਇਲਮਿਲ ਕਰਦੇ ਹੋਣ ਤੇ ਸਭ ਨੂੰ ਮੌਹਦੇ ਹੋਣ। ਉਸ ਸਮੇਂ ਬਹੁਤ ਚਮਕਦੇ ਚਿਹਰਿਆਂ ਵਾਲੀਆਂ ਇਸਤ੍ਰੀਆਂ ਜਿਨ੍ਹਾਂ ਦੇ ਚਿਹਰੇ ਮਣੀਆਂ ਦੀ ਰੋਸ਼ਨੀ ਦੇ ਕਾਰਨ ਜਗਮਗ-ਜਗਮਗ ਕਰਦੇ ਹੋਣ। ਉਨ੍ਹਾਂ ਦੇ ਪਿਆਰ ਦਾ ਅਨੰਦ ਮਾਣਦਾ ਹੋਵੇ, ਇਸੇ ਐਸ਼ਵਰਜ ਵਿਚ ਰਿਧੀਆਂ ਸਿੱਧੀਆਂ ਵੀ ਪ੍ਰਾਪਤ ਹੋਈਆਂ ਹੋਣ ਅਤੇ ਬਹੁਤ ਕੇਤਕ ਕਰ ਸਕਦਾ ਹੋਵੇ। ਲੋਕ ਉਸ ਦਾ ਬਹੁਤ ਸਤਿਕਾਰ ਤੇ ਮਾਣ ਕਰਦੇ ਹੋਣ ਅਤੇ ਇਸੇ ਵਿਅਕਤੀ ਨੂੰ ਅਤਿ ਉਚੀ ਅਵਸਥਾ ਪ੍ਰਾਪਤ ਹੋ ਜਾਵੇ, ਸੰਸਾਰ ਦਾ ਬਾਦਸ਼ਾਹ ਕਹਾਉਂਦਾ ਹੋਵੇ, ਉਸ ਦੇ ਹੁਕਮ ਵਿਚ ਸਾਗਰ ਸੰਸਾਰ ਚਲਦਾ ਹੋਵੇ ਅਤੇ ਮਨ ਇਛੇ ਭੋਗ ਉਸ ਨੂੰ ਪ੍ਰਾਪਤ ਹੋਣ ਪਰ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਜੇ ਵਾਹਿਗੁਰੂ ਜੀਂ ਦੀ ਹੋਦ ਤੋਂ ਉਹ ਭੁਲਿਆ ਹੋਇਆ ਹੈ ਤਾਂ ਉਸ ਦੀ ਅਵਸਥਾ ਨੂੰ ਉਸ ਦੇ ਛੋਟੇ ਅਨੰਦ ਨੂੰ ਨਾਪਦਿਆਂ ਹੋਇਆਂ ਬ੍ਰਹਮ ਅਨੰਦ ਦੇ ਮੁਕਾਬਲੇ ਮਹਾਰਾਜ ਜੀ ਨੇ ਵਿਸ਼ਟਾ ਦੇ ਕੀਤੇ ਦੇ ਮਹਾਨ ਦੁਖ ਦੇ ਬਰਾਬਰ ਤੁਲਨਾ ਦਿਤੀ ਹੈ। ਇਸੇ ਲਈ ਆਪ ਨੇ ਫੁਰਮਾਨ ਕੀਤਾ ਹੈ ਕਿ -

ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੁਰੇ॥
ਗਿ੍ਹ ਸੋਇਨ ਚੰਦਨ ਸੁਗੰਧ ਲਾਇ ਮੌਤੀ ਹੀਰੇ॥
ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੁਰੇ॥
ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ॥
ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧ ਮਨੁ ਧੀਰੇ॥

ਪੰਨਾ - 707

ਕਿਉਂਕਿ ਪ੍ਰਭੂ ਦੇ ਹਿਰਦੇ ਵਿਚ ਨਿਵਾਸ ਤੋਂ ਬਿਨਾਂ ਅਤੇ ਤੜ੍ਹ ਗਿਆਨ ਦੇ ਅਨੁਭਵ ਤੋਂ ਬਿਨਾਂ ਇਸ ਦਾ ਹਿਰਦਾ ਕਮਲ ਜਲ ਜਾਇਆ ਕਰਦਾ ਹੈ ਅਤੇ ਸਾਰੇ ਸੁਖਾਂ ਦਾ ਖਾਤਮਾ ਹੋ ਜਾਇਆ ਕਰਦਾ ਹੈ -

ਹਰਿ ਬਿਨੁ ਜੀਉ ਜਲਿ ਬਲਿ ਜਾਉ॥
ਮੈ ਆਪਣਾ ਗੁਰੂ ਪੂਛਿ ਦੇਖਿਆ ਅਵਰੁ ਨਾਹੀ ਬਾਉ॥

ਪੰਨਾ - 14

ਇਕ ਵਾਰੀ ਫੇਰ ਓਹੀ ਧਾਰਨਾ ਧਿਆਨ ਨਾਲ ਪੜ੍ਹ ਲਓ -

**ਧਾਰਨਾ - ਕਿਤੇ ਭੁੱਲ ਨਾ ਜਾਈਂ ਓ ਮਨਾਂ ਨਾਮ ਨੂੰ,
ਮੌਤੀਆਂ ਦੇ ਮੰਦਰ ਵੇਖ ਕੇ - 2, 2.**

ਮੇਰੇ ਧਿਆਰੇ, ਮੌਤੀਆਂ ਦੇ ਮੰਦਰ ਵੇਖ ਕੇ

- 2, 2.

ਕਿਤੇ ਭੁੱਲ ਨਾ ਜਾਈਂ ਓ ਮਨਾਂ ਨਾਮ

ਨੂੰ,...2

ਭੁੱਲ ਕੇ ਇਹ ਪਹਿਲਾਂ ਤਾਂ ਜੀਵ ਬਣਦਾ ਹੈ ਫੇਰ ਆਪਣੇ ਆਪ ਨੂੰ
ਸਾਢੇ ਤਿੰਨ ਹੱਥ ਦੀ ਪੰਜਾਂ ਤੱਤਾਂ ਦੀ ਬਣੀ ਹੋਈ ਦੇਹ ਮੰਨਦਾ ਹੈ। ਸੋ
ਇਹ ਜੀਵ ਭਾਵ ਇਕ ਪੜਦਾ ਹੈ, ਪਹਿਲਾ ਪੜਦਾ ਮਾਇਆ ਦਾ ਦਸਿਆ
ਸੀ ਅਗਿਆਨ ਦਾ ਦਸਿਆ ਸੀ। ਇਸ ਨੂੰ ਲਾਹੁਣ ਵਾਸਤੇ ਮਨ ਨੂੰ
ਵਣਜਾਰਾ ਬਣਾਉਣਾ ਪੈਂਦਾ ਹੈ। ਇਹ ਤਨ ਜਿਹੜਾ ਹੈ, ਇਹ ਹੱਟੀ ਹੈ।
ਇਸ ਤਨ ਨੂੰ ਐਉਂ ਸਮਝ ਲਓ ਕਿ ਇਹ shop-cum-flat ਹੈ। ਇਸ ਸਰੀਰ
ਰੂਪੀ ਦੁਕਾਨ ਦੇ ਵਿਚ ਸਭ ਤੋਂ ਕੀਮਤੀ ਚੀਜ਼ ਜਿਸ ਦਾ ਕੋਈ ਵੀ ਮੁੱਲ
ਨਹੀਂ ਪਾ ਸਕਦਾ ਅਤੇ ਉਹ ਛੁਪਾ ਕੇ ਰੱਖੀ ਹੋਈ ਹੈ ਜਿਸ ਦੀ ਸੰਭਾਲ
ਲਈ ਬਜ਼ਰ ਕਪਾਟ ਜੜੇ ਹੋਏ ਹਨ ਅਤੇ ਜਿਸ ਥਾਂ ਤੇ ਹਰ ਇਕ ਦੀ ਪਹੁੰਚ
ਨਹੀਂ ਹੋ ਸਕਦੀ, ਉਥੋਂ ਇਹ ਅਤਿ ਕੀਮਤੀ ਵਸਤੂ ਰੱਖੀ ਹੋਈ ਹੈ ਜਿਸ ਨੂੰ
'ਨਾਮ' ਕਹਿੰਦੇ ਹਨ ਜਿਵੇਂ ਕਿ ਫੁਰਮਾਨ ਹੈ -

**ਨਉ ਨਿਧਿ ਅੰਮ੍ਰਿਤ ਪ੍ਰਭ ਕਾ ਨਾਮੁ॥
ਦੇਹੀ ਮਹਿ ਇਸ ਕਾ ਬਿਸ਼ਾਮੁ॥
ਸੁੰਨ ਸਮਾਧਿ ਅਨਹਤ ਤਹ ਨਾਦੁ॥
ਕਹਨੁ ਨ ਜਾਈ ਅਚਰਜ ਬਿਸਮਾਦੁ॥**

ਪੰਨਾ - 293

ਸੰਸਾਰ ਵਿਚ ਨੌ ਖਜ਼ਾਨੇ, ਨੌ ਨਿੱਧੀਆਂ ਹਨ ਜਿਨ੍ਹਾਂ ਦੇ ਕਰਮਵਾਰ
ਨਾਮ ਇਸ ਤਰ੍ਹਾਂ ਹਨ - ਪਦਮ, ਮਹਾਪਦਮ, ਸੰਖ, ਮਕਰ, ਕੱਛਪ, ਮੁਕੰਦ,
ਕੁੰਦ, ਨੀਲ ਅਤੇ ਵਚ।

**ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ॥
ਪੰਨਾ - 262**

ਇਨ੍ਹਾਂ ਨਿੱਧੀਆਂ ਦੇ ਵੱਖ-ਵੱਖ ਗੁਣ ਦੱਸੇ ਹਨ ਜਿਵੇਂ ਪਦਮਨਿਧਿ
ਸਾਤਵਿਕ ਹੈ, ਇਸ ਤੋਂ ਪ੍ਰੁੱਤ ਪ੍ਰੁੱਤ ਵਧਦੇ ਹਨ, ਸੋਨਾ ਚਾਂਦੀ ਆਦਿ ਧਾਤਾਂ
ਸਭ ਪ੍ਰਾਪਤ ਹੁੰਦੀਆਂ ਹਨ। ਮੁਕੰਦ ਨਿਧਿ ਰਜੋਂ ਗੁਣ ਪ੍ਰਾਪਾਨ ਹੈ, ਇਸ ਤੋਂ
ਸੰਗੀਤ ਵਿਦਿਆ ਦੀ ਪ੍ਰਾਪਤੀ ਹੁੰਦੀ ਹੈ। ਕਵੀ ਗਵੱਜੇ ਹਰ ਵੇਲੇ ਹਾਜ਼ਰ
ਰਹਿੰਦੇ ਹਨ। ਮਕਰ ਨਿਧਿ ਤਮੋਂ ਗੁਣੀ ਹੈ, ਇਸ ਤੋਂ ਸਸਤਰ ਵਿਦਿਆ ਦੀ
ਪ੍ਰਾਪਤੀ ਹੁੰਦੀ ਹੈ, ਸਭ ਤੇ ਹਕੂਮਤ ਕਰਦਾ ਹੈ। ਇਸੇ ਤਰ੍ਹਾਂ ਸਾਰੀਆਂ
ਨਿੱਧੀਆਂ ਦਾ ਵਰਣਨ ਹੈ। ਇਹ ਸਾਰੀਆਂ ਅੰਮ੍ਰਿਤ ਨਾਮ ਦੇ ਅਧੀਨ ਹਨ,
ਉਹ ਨਾਮ ਜੋ ਅਮੁੱਲ ਹੈ ਇਸ ਦੇਹੀ ਦੇ ਵਿਚ ਵਸਦਾ ਹੈ। ਇਸ ਦੇ ਅਧੀਨ

ਰਿੱਧੀਆਂ ਸਿੱਧੀਆਂ ਦੇ ਭੰਡਾਰੇ ਇਸ ਦੇਹੀ ਵਿਚ ਭਰੇ ਪਏ ਹਨ, ਮਨ ਵਣਜਾਰਾ ਹੈ ਅਤੇ ਵਚਿੱਤਰ ਵਸਤੂਆਂ ਦੇ ਭੰਡਾਰੇ ਸਰੀਰ ਦੇ ਬਜ਼ਾਰ ਵਿਚ ਭਰੇ ਪਏ ਹਨ ਜਿਵੇਂ ਕਿ ਫੁਰਮਾਨ ਹੈ -

**ਅੰਦਰਿ ਕੌਟ ਛਜੇ ਹਟਨਾਲੇ ॥ ਆਪੇ ਲੇਵੈ ਵਸਤੂ
ਸਮਾਲੇ ॥**

**ਬਜਰ ਕਪਾਟ ਜੜੇ ਜੱਜਿ ਜਾਣੈ ਗੁਰ ਸਬਦੀ
ਬੋਲਾਇਦਾ ॥**

ਪੰਨਾ - 1033

ਇਸ ਵਣਜ ਨੂੰ ਓਹੀ ਵਪਾਰੀ ਵਣਜ ਸਕਦਾ ਹੈ ਜਿਸ ਨੇ ਆਪਣਾ ਮਨ ਗੁਰੂ ਨੂੰ ਅਰਪ ਦਿਤਾ ਹੈ ਅਤੇ ਗੁਰੂ ਨੇ ਕ੍ਰਿਪਾ ਕਰਕੇ ਬਜਰ ਕਪਾਟ ਗੁਰ ਸ਼ਬਦ ਨਾਲ ਇਸ ਦੇ ਵਾਸਤੇ ਖੋਲ੍ਹ ਦਿਤੇ ਹਨ। ਪਿਆਰੀ ਸਾਧ ਸੰਗਤ ਜੀ! ਤੁਸੀਂ ਸੰਗਤ ਵਿਚ ਆਉਂਦੇ ਹੋ ਇਹ ਤੁਹਾਡੇ ਵਣਜਣ ਵਾਲਾ ਬਜ਼ਾਰ ਹੈ, ਤੁਸੀਂ ਪ੍ਰਤੱਖ ਰੂਪ ਵਿਚ ਇਨ੍ਹਾਂ ਵਸਤੂਆਂ ਨੂੰ ਵਣਜਣ ਲਈ ਬਜ਼ਾਰ ਵਿਚ ਆਏ ਹੋ, ਸਤਿਸੰਗ ਨੂੰ ਰੁਹਾਨੀਅਤ ਦਾ ਬਜ਼ਾਰ ਕਹਿੰਦੇ ਹਨ। ਖਰੀਦਦਾਰ ਇਹਦੇ ਵਿਚ ਮਨ ਹੈ। ਸੰਗਤ ਵਿਚ ਆ ਕੇ ਜੇ ਤਾਂ ਮਨ ਖਰੀਦਦਾ ਹੈ ਤਾਂ ਤਾਂ ਇਹ ਸਹੀ ਕੰਮ ਕਰ ਰਿਹਾ ਹੈ। ਜੇ ਨਹੀਂ ਖਰੀਦਦਾ ਤਾਂ ਇਹ window shopping ਕਰ ਰਿਹਾ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

**ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥
ਇਹੁ ਵਖਰੁ ਵਾਪਾਰੀ ਸੌ ਦ੍ਰਿੜੈ ਭਾਈ ਗੁਰ ਸਬਦਿ ਕਰੇ
ਵੀਚਾਰੁ ॥**

ਪੰਨਾ - 636

ਇਸ ਅਮੇਲਕ ਨਾਮ ਤੋਂ ਅਗਿਆਤ ਰਹਿ ਕੇ ਜੀਵ ਸੰਸਾਰਕ ਭੋਗਾਂ ਵਿਚ ਲਿਪਤ ਹੋ ਰਿਹਾ ਹੈ ਅਤੇ ਰਿੱਧੀਆਂ ਸਿੱਧੀਆਂ, ਰਾਜਸੀ ਸ਼ਕਤੀਆਂ, ਭੋਗਾਂ ਦੀ ਦੁਨੀਆਂ, ਜਾਇਦਾਦਾਂ ਵਿਚ ਆਪਣੇ ਅਸਲੀ ਆਤਮ ਸਰੂਪ ਨੂੰ ਭੁੱਲਿਆ ਹੋਇਆ ਅਰਥਾਂ ਖਰਬਾਂ ਸਾਲਾਂ ਤੋਂ ਹਉਮੈ ਦੀ ਵਲਗਣ ਵਿਚ ਕੈਦ ਪਰਮ ਆਤਮਾ ਤੋਂ ਜੀਵ ਆਤਮਾ ਬਣ ਕੇ ਗੋੜੇ ਖਾ ਰਿਹਾ ਹੈ। ਇਹ ਮਾਇਆ ਬਹੁਤ ਹੀ ਦਿਲ ਮੋਹਣੀ ਲੱਗਣ ਵਾਲੀ, ਆਕਰਸ਼ ਕਰਨ ਵਾਲੀ ਉਪਰੋਂ ਮਹਾਨ ਸੁੰਦਰ, ਅੰਦਰੋਂ ਪੂਰੀ ਜੱਖਣੀ, ਵਡਰੂਪ ਇੰਦਰ ਜਾਲ ਦੇ ਭਰਮ ਪਾ ਕੇ ਮੋਹ ਹੀ ਲੈਂਦੀ ਹੈ। ਜਿਸ ਨੂੰ ਪੂਰੇ ਤੱਤ ਬੇਤੇ ਮਹਾਂਪੁਰਸ਼ ਸਤਿਗੁਰੂ ਦੀ ਨਦਰ ਪਾਪਤ ਨਾ ਹੋਵੇ ਉਸ ਨੂੰ ਇਸ ਦਾ ਮੁਕਾਬਲਾ ਕਰਨਾ ਅਤਿ ਕਠਿਨ ਹੈ, ਉਹ ਥੋੜ੍ਹੀ ਜਿਹੀ ਪ੍ਰਭਤਾ ਆਉਣ ਤੇ ਬਾਰ-ਬਾਰ ਗਿਰਦਾ ਹੈ।

ਅੱਜ ਹੈਰਾਨ ਹੋਈਦਾ ਹੈ ਕਿ ਸੰਤ ਆਦਰਸ਼ ਪਤਾ ਨਹੀਂ ਕਿਥੇ ਗੁੰਮ ਹੋ ਗਿਆ। ਸੰਸਾਰ ਵਿਚ ਟੋਲ੍ਹਣ ਤੇ ਵੀ ਕੋਈ ਵਿਰਲਾ ਹੀ ਸੰਤ ਅਵਸਥਾ ਵਿਚ ਦ੍ਰਿੜੁ ਨਜ਼ਰੀ ਆਉਂਦਾ ਹੈ ਜਿਸ ਦੀ ਮਹੱਤਤਾ ਬਾਰੇ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਹੁਤ ਹੀ ਸਤਿਕਾਰ ਸਹਿਤ ਵਰਣਨ ਕੀਤਾ ਗਿਆ ਹੈ ਪਰ ਹੁਣ ਭੇਖ ਹੀ ਪ੍ਰਧਾਨ ਹੋ ਗਿਆ ਹੈ, ਰੰਗ-ਬਰੰਗੇ ਭੇਖ ਧਾਰੇ, ਚਿੱਟੇ,

ਨੀਲੇ, ਕਾਲੇ, ਹਰੇ, ਬਦਾਮੀ, ਭਗਵੇਂ, ਲੰਮੇ ਚੋਲੇ ਪਾਏ ਜੋ ਵੇਖਣ ਨੂੰ ਬਹੁਤ ਹੀ ਖਿੱਚ ਪਾਉਂਦੇ ਹਨ, ਪਰ ਜਿਨ੍ਹਾਂ ਸਰੀਰਾਂ ਨੂੰ ਇਸ ਭੇਖ ਨੇ ਢਕਿਆ ਹੋਇਆ ਹੈ ਉਹ ਸੰਤ ਪਦਵੀ ਦੇ ਲਖਾਇਕ ਨਹੀਂ ਹਨ। ਉਨ੍ਹਾਂ ਦੇ ਅੰਦਰ ਪ੍ਰਭੂ ਦੀ ਅਖੰਡ ਪ੍ਰੀਤ ਦੀ ਥਾਂ ਮਾਇਆ ਦੀ ਪ੍ਰੀਤ ਪ੍ਰਬਲ ਹੋ ਰਹੀ ਹੈ। ਅੱਜ ਉਹ ਟਿਕ ਕੇ ਨਹੀਂ ਬੈਠ ਰਹੇ, ਥਾਂ ਪਰ ਥਾਂ ਭੱਜੇ ਫਿਰ ਰਹੇ ਹਨ ਅਤੇ ਡਾਲਰਾਂ ਅਤੇ ਪੈਂਡਾਂ ਦੀ ਛਣਕਾਰ ਉਨ੍ਹਾਂ ਨੂੰ ਬਾਰ-ਬਾਰ ਮੋਹਿਤ ਕਰ ਰਹੀ ਹੈ। ਕੌਣ ਸੰਭਾਲ ਕਰੇਗਾ ਉਨ੍ਹਾਂ ਜੀਵਾਂ ਦੀ ਜਿਨ੍ਹਾਂ ਪਾਸ ਨਾ ਹੀ ਭੇਟਾ ਕਰਨ ਲਈ ਪੈਸਾ ਹੈ ਅਤੇ ਜਿਨ੍ਹਾਂ ਨੂੰ ਨਾ ਹੀ ਕੋਈ ਰੂਹਾਨੀ ਸੂਝ ਹੈ, ਉਹ ਪੂਰਨ ਮੂੜ੍ਹ ਅਵਸਥਾ ਵਿਚ ਵਿਚਰ ਰਹੇ ਹਨ। ਉਨ੍ਹਾਂ ਵਿਚ ਕੋਈ ਖਿੱਚ ਨਹੀਂ ਕਿ ਸਤਿਸੰਗ ਕਰਾਏ ਜਾਣ। ਨਾ ਹੀ ਉਨ੍ਹਾਂ ਨੂੰ ਪਤਾ ਹੈ ਕਿ ਪ੍ਰਮੇਸ਼ਰ ਦੇ ਗੀਤ ਗਾਉਣ ਵਾਲਿਆਂ ਅਤੇ ਪ੍ਰਮੇਸ਼ਰ ਦੀ ਕਥਾ ਕਰਨ ਵਾਲਿਆਂ ਦਾ ਆਦਰ ਕਿਵੇਂ ਕੀਤਾ ਜਾਂਦਾ ਹੈ। ਉਹ ਇਸ ਗੱਲ ਤੋਂ ਅਗਿਆਤ ਹਨ ਕਿ ਪ੍ਰਭੂ ਦੀ ਗੱਲ ਸੁਣਾਉਣ ਵਾਲੇ ਲਈ ਗੁਰੂ ਮਹਾਰਾਜਾ ਦਾ ਕੀ ਫੁਰਮਾਨ ਹੈ -

**ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥
ਸੀਸੂ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ
ਕਰੀਜੈ ॥**

ਪੰਨਾ - 558

**ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ
ਸੌ ਭਾਈ ਸੌ ਮੇਰਾ ਬੀਰ ॥**

ਪੰਨਾ

- 862

ਅਜਿਹੇ ਅਣਜਾਣ ਪ੍ਰੇਮੀ ਪ੍ਰਭੂ ਪਿਆਰਿਆਂ ਦਾ ਕੋਈ ਵੀ ਆਦਰ ਨਹੀਂ ਕਰਨਾ ਜਾਣਦੇ। ਜੇ ਹਰ ਗੱਲ ਵਿਚ ਮਾਇਆ ਹੀ ਪ੍ਰਧਾਨ ਹੈ, ਫਿਰ ਅਣਜਾਣ ਲੋਕਾਂ ਦੀ ਸਾਰ ਕੌਣ ਲਵੇਗਾ। ਸੰਤਾਂ ਨੂੰ ਪ੍ਰਭੂ ਨੇ ਅੰਧਕਾਰ ਵਿਚ ਗ੍ਰਸਤ, ਹਨ੍ਤੇਰਿਆਂ ਨਾਲ ਪਿਆਰ ਕਰਨ ਵਾਲਿਆਂ ਦੇ ਨੇਤਰਾਂ ਵਿਚੋਂ ਗਿਆਨ ਜੋਤੀ ਪ੍ਰਕਾਸ਼ਿਤ ਕਰਕੇ ਅੰਧਕਾਰ ਵਿਚੋਂ ਕੱਢਣ ਲਈ ਭੇਜਿਆ ਹੁੰਦਾ ਹੈ ਜਿਵੇਂ ਕਿ ਫੁਰਮਾਨ ਹੈ -

ਕਬੀਰ ਸੇਵਾ ਕਉ ਦੂਇ ਭਲੇ ਏਕੁ ਸੰਤੁ ਇਕੁ ਰਾਮੁ ॥

ਪੰਨਾ - 1373

ਗੁਰੂ ਮਹਾਰਾਜਾ ਜੀ ਕਿੱਡੀ ਵੱਡੀ ਵੱਡੱਤਣ ਉਸ ਪ੍ਰੇਸੀ ਨੂੰ ਦਿੰਦੇ ਹਨ ਜਿਹੜਾ ਆਪ ਨਾਮ ਜਪਦਾ ਹੈ ਅਤੇ ਸੰਸਾਰ ਨੂੰ ਜਪਾਉਂਦਾ ਹੈ ਜਿਵੇਂ ਕਿ-

**ਜਨੁ ਨਾਨਕੁ ਧੜਿ ਮੰਗੈ ਤਿਸੁ ਗੁਰਸਿਖ ਕੀ
ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥**

ਪੰਨਾ

- 306

ਐਸੇ ਪ੍ਰਭੂ ਦੇ ਨਾਲ ਮਿਲਾਉਣ ਵਾਲੇ ਸੰਤਾਂ ਦੇ ਸਤਿਕਾਰ ਬਾਰੇ

ਦਸਦਿਆਂ ਫੁਰਮਾਨ ਹੈ -

ਮਨੁ ਅਰਪਉ ਧਨੁ ਰਾਖਉ ਆਗੈ
ਮਨ ਕੀ ਮਤਿ ਮੋਹਿ ਸਗਲ ਤਿਆਗੀ ॥
ਜੋ ਪ੍ਰਭ ਕੀ ਹਰਿ ਕਬਾ ਸੁਨਾਵੈ
ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥ ਪੰਨਾ
- 204

ਸੋ ਸੰਤਾਂ ਦੀ ਹੋਂਦ ਭਟਕਦੇ ਜੀਵ ਨੂੰ ਪ੍ਰਭੂ ਨਾਲ ਮਿਲਾਉਣ ਵਾਸਤੇ
ਹੀ ਹੋਈ ਹੈ, ਪੈਸੇ ਕਮਾਉਣ ਵਾਸਤੇ ਨਹੀਂ ਹੋਈ ਕਿਉਂਕਿ ਜਗਿਆਸੁ ਤਰਲਾ
ਕਰਦਾ ਹੈ ਕਿ ਮੇਰੇ ਮਨ ਵਿਚ ਪ੍ਰਭੂ ਨੂੰ ਮਿਲਣ ਦਾ ਬਹੁਤ ਚਾਹੁੰਦਾ ਹੈ, ਇਸ
ਆਸ ਦੀ ਪਿਆਸ ਲੱਗੀ ਹੋਣ ਕਰਕੇ ਮੈਨੂੰ ਦਿਨ ਰਾਤ ਚਿਤਵਨੀ ਗਹਿੰਦੀ
ਹੈ ਕਿ ਕੀ ਕੋਈ ਪ੍ਰਭੂ ਦੇ ਦਰਸ਼ਨ ਮੈਨੂੰ ਨੋਝਿਓਂ ਹੀ ਕਗ ਦੇਵਾਂਗਾ ਅਤੇ
ਮੇਰਾ ਜੀਅ ਕਰਦਾ ਹੈ ਕਿ ਮੈਂ ਉਸ ਦੇ ਦਾਸਾਂ ਦੀ ਵੀ ਅਨੇਕ ਭਾਂਤ ਕਰਕੇ
ਸੇਵਾ ਕਰਾਂ ਅਤੇ ਬੇਨਤੀਆਂ ਕਰਾਂ ਕਿ ਮੈਨੂੰ ਪ੍ਰਭੂ ਦਾ ਮਿਲਾਪ ਕਰਵਾ ਦੇਵੇਂ।
ਸਾਰੇ ਸੁੱਖ ਇਸ ਆਸ ਨੂੰ ਪੂਰੀ ਕਰਨ ਲਈ ਕੁਰਬਾਨ ਕਰ ਦੇਵਾਂ ਕਿਉਂਕਿ
ਹਰੀ ਦਾ ਦਰਸ ਇਕ ਪਾਸੇ ਅਤੇ ਦੂਜੇ ਪਾਸੇ ਸਾਰੀ ਦੁਨੀਆਂ ਦੇ ਦੁੱਖ ਇਕ
ਪਾਸਥੂ ਵਾਂਗੂ ਹੀ ਹਨ। ਫੁਰਮਾਨ ਹੈ -

ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥
ਆਸ ਪਿਆਸੀ ਚਿਤਵਉ ਦਿਨੁ ਰੈਨੀ
ਹੈ ਕੋਈ ਸੰਤੁ ਮਿਲਾਵੈ ਨੇਰਾ ॥
ਸੇਵਾ ਕਰਉ ਦਾਸ ਦਾਸਨ ਕੀ
ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥
ਭੁਲਾ ਧਾਰਿ ਤੌਲੇ ਸੁੱਖ ਸਗਲੇ
ਬਿਨੁ ਹਰਿ ਦਰਸ ਸਭੋ ਹੀ ਬੋਰਾ ॥ ਪੰਨਾ
- 204

ਐਸੇ ਸੰਤ ਕਿਥੇ ਮਿਲਦੇ ਹਨ ਕਿਉਂਕਿ ਦੇਖਣ ਵਿਚ ਆਇਆ ਹੈ
ਕਿ ਬਹੁਤ ਸਾਰੇ ਅਖਾਉਤੀ ਮਹਾਤਮਾ ਮਾਇਆ ਨੇ ਮੋਹ ਲਏ ਹਨ ਅਤੇ
ਡਾਲਰਾਂ ਦੀ ਡਣਕਾਰ ਉਨ੍ਹਾਂ ਨੂੰ ਆਪਣੇ ਭੱਦੇ ਨਾਦ ਵਿਚੋਂ ਬਾਹਰ ਨਿਕਲਣ
ਹੀ ਨਹੀਂ ਦਿੰਦੀ। ਜਪ ਤਪ ਕਰਦੇ ਹਨ, ਸਿੱਧੀਆਂ ਦੀ ਪ੍ਰਾਪਤੀ ਲਈ ਚਿਲੇ
ਕਟਦੇ ਹਨ। ਦੁਨੀਆਂ ਨੂੰ ਆਪਣੇ ਮਾਇਕ ਪ੍ਰਭਾਵ ਤੋਂ ਮੋਹਿਤ ਕਰਦੇ ਹਨ
ਪਰ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਆ! ਰਿਧੀ ਸਿੱਧੀ
ਤਾਂ ਤੇਰੇ ਪਿਛੇ ਹੱਥ ਬੰਨੀ ਫਿਰੇਗੀ ਤੂੰ ਇਸ ਨੂੰ ਪ੍ਰਾਪਤ ਕਰਨ ਵਾਸਤੇ ਚਿਲੇ
ਨਾ ਕੱਟ, ਸ਼ਬਦ ਸਿੱਧੀ ਨਾ ਕਰ, ਰਿਧੀਆਂ ਸਿੱਧੀਆਂ ਵਿਚ ਮੋਹਿਆਂ ਜਾਏਂਗਾ
ਅਤੇ ਸੂਚਿਤ ਕਰਦੇ ਹਨ -

ਧਾਰਨਾ - ਕਿਤੇ ਭੁੱਲ ਨਾ ਜਾਈਂ ਓ ਮਨਾਂ ਨਾਮ ਨੂੰ
ਮਾਲਕ ਬਣ ਕੇ ਸਿੱਧੀਆਂ ਦਾ - 2, 2.

**ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥
ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥**

ਪੰਨਾ - 14

ਸਾਧਸੰਗਤ ਜੀ! ਸਿੱਧੀਆਂ ਬਹੁਤ ਮਨਮੋਹਣੀਆਂ ਹਨ ਜਦੋਂ ਅਸੀਂ ਗੁਰੂ ਪੁੱਤਰ ਸੀ ਰਾਮਰਾਇ ਜੀ ਬਾਰੇ ਪੜ੍ਹਦੇ ਹਾਂ ਤਾਂ ਪਤਾ ਲਗਦਾ ਹੈ ਕਿ ਉਨ੍ਹਾਂ ਨੇ ਅੰਰੰਗਜ਼ੇਬ ਦੇ ਦਰਬਾਰ ਵਿਚ ਅੰਰੰਗਜ਼ੇਬ ਦੇ ਕਹਿਣ ਤੇ 72 ਸਿੱਧੀਆਂ ਵਿਖਾਈਆਂ ਅਤੇ 18 ਸਿੱਧੀਆਂ ਦਾ ਜ਼ਿਆਦਾ ਜ਼ਿਕਰ ਆਉਂਦਾ ਹੈ ਜਿਵੇਂ ਕਿ-

**ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ
ਜੋ ਹਰਿ ਹਿਰਦੈ ਸਦਾ ਵਸਾਇ ॥**
ਪੰਨਾ - 649

ਸਿੱਧੀਆਂ ਦਾ ਵੇਰਵਾ ਸਿਆਣਿਆਂ ਨੇ ਦਿੰਦਿਆਂ ਦਸਿਆ ਹੈ ਕਿ 18 ਸਿੱਧੀਆਂ ਮੁਖ ਹਨ - ਅਣਿਮਾ (ਦੂਜੇ ਦਾ ਰੂਪ ਹੋ ਜਾਣਾ), ਮਹਿਮਾ (ਦੇਹ ਨੂੰ ਵੱਡਾ ਕਰ ਲੈਣਾ), ਲਧਿਮਾ (ਦੇਹ ਨੂੰ ਛੋਟਾ ਕਰ ਲੈਣਾ), ਗਰਿਮਾ (ਭਾਰੀ ਹੋ ਜਾਣਾ), ਪਾਪਤੀ (ਮਨਿੱਛਤ ਭੋਗਾਂ ਦੀ ਪ੍ਰਾਪਤੀ), ਪਾਕਮਜ (ਹੋਰਨਾਂ ਦੇ ਮਨ ਦੀ ਜਾਣ ਲੈਣੀ), ਈਸ਼ਿਤਾ (ਇੱਛਾ ਅਨੁਸਾਰ ਸਭ ਨੂੰ ਪ੍ਰੇਰਨਾ), ਵਸ਼ਿਤਾ (ਸਭ ਨੂੰ ਕਾਬੂ ਕਰ ਲੈਣਾ), ਅਨੂਰਮਿ (ਭੁੱਖ ਤੇਹ ਦਾ ਨਾ ਹੋਣਾ), ਦੂਰ ਸੂਵਣ (ਦੂਰੋਂ ਗੱਲ ਸੁਣ ਲੈਣੀ), ਦੂਰ ਦਰਸ਼ਨ (ਦੂਰ ਦੇ ਨਜ਼ਾਰੇ ਦੇਖ ਲੈਣੀ), ਮਨੋਵੇਗਾ (ਖਿਆਲ ਦੀ ਰਫਤਾਰ ਨਾਲ ਛੇਤੀ ਜਾਣਾ), ਕਾਮ ਰੂਪ (ਮਨਿੱਛਤ ਰੂਪ ਧਾਰਨਾ), ਪਰਕਾਇ ਪ੍ਰਵੇਸ਼ (ਦੂਜੇ ਦੀ ਦੇਹ ਵਿਚ ਪ੍ਰਵੇਸ਼), ਸੂਛੰ ਮਿਤਯੂ (ਜਦੋਂ ਚਾਹੇ ਮਰਨਾ), ਸੁਰ ਕ੍ਰੀਝਾ (ਦੇਵਤਿਆਂ ਨਾਲ ਰਲ ਕੇ ਮੈਜਾਂ ਕਰਨੀਆਂ), ਸੰਕਲਪ ਸਿਧਿ (ਜੋ ਚਾਹੁਣਾ, ਸੋ ਪੂਰਾ ਹੋਣਾ, ਅਪ੍ਰਤਿਹਗਤਿ (ਬਿਨਾਂ ਰੋਕ ਹਰ ਥਾਂ ਜਾ ਸਕਣਾ)

ਅੱਠ ਸਰੀਰਕ ਸ਼ਕਤੀਆਂ ਵੀ ਹਨ। ਸਰੀਰਕ ਸਿੱਧੀ ਦਾ ਵਰਨਣ ਕੀਤਾ ਜਾ ਰਿਹਾ ਹੈ। ਇਸ ਦੇ ਧਰਮਾਂ ਦੇ ਅਨਵਰੋਧ ਦਾ ਇਹ ਅਰਥ ਹੈ ਕਿ ਪ੍ਰਿਥਵੀ ਆਪਣੀ ਕਠਿਨਤਾ ਨਾਲ ਯੋਗੀ ਦੀ ਸਰੀਰਕ ਕ੍ਰਿਆ ਵਿਚ ਰੁਕਾਵਟ ਨਹੀਂ ਪਾਉਂਦੀ, ਉਹ ਪੱਥਰ ਵਿਚੋਂ ਵੀ ਗੁਜਰ ਸਕਦਾ ਹੈ। ਸਿੰਨਗਧ ਜਲ ਉਸ ਨੂੰ ਭਿੱਚਿੰ ਨਹੀਂ ਸਕਦਾ। ਜਲਦੀ ਹੋਈ ਅਗਨੀ ਉਸ ਨੂੰ ਜਲਾ ਨਹੀਂ ਸਕਦੀ। ਪ੍ਰਚੰਡ ਵਾਯੂ ਉਸ ਨੂੰ ਉਡਾ ਨਹੀਂ ਸਕਦੀ। ਆਵਰਣਹੀਨ ਆਕਾਸ਼ ਵਿਚ ਉਸ ਦਾ ਸਰੀਰ ਛਿਪਿਆ ਹੋਇਆ ਰਹਿੰਦਾ ਹੈ ਅਤੇ ਸਿੱਧੀਆਂ ਤੋਂ ਵੀ ਉਹ ਅਦਿਸ਼ ਰਹਿੰਦਾ ਹੈ।

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਮੈਂ ਸਿੱਧ ਹੋ ਕੇ ਸਿੱਧੀਆਂ ਦੀ ਵਰਤੋਂ ਕਰਾਂ, ਗੁਪਤ ਪ੍ਰਗਟ ਹੋ ਜਾਵਾਂ। ਸਾਰਾ ਸੰਸਾਰ ਮੇਰੀਆਂ ਸ਼ਕਤੀਆਂ ਤੋਂ ਪ੍ਰੇਰਿਤ ਹੋਵੇ ਪਰ ਜੇ ਨਾਮ ਵਸਤੂ ਤੋਂ ਮਨ ਦੂਰ ਚਲਿਆ ਗਿਆ ਤਾਂ ਇਨ੍ਹਾਂ ਸਿੱਧੀਆਂ ਦੀ ਕੋਈ ਮਹੱਤਤਾ ਨਹੀਂ ਹੈ। ਇਸੇ ਲਈ ਗੁਰੂ ਮਹਾਰਾਜ ਜੀ ਬਾਰ-ਬਾਰ ਫੁਰਮਾਨ ਕਰਦੇ ਹਨ ਇਨ੍ਹਾਂ ਪ੍ਰਕਿਤਕ ਸ਼ਕਤੀਆਂ ਨੂੰ ਸਾਮ੍ਰਾਂ

ਰੱਖ ਕੇ ਆਪਣਾ ਬਿਮੋਹਿਤ ਮਨ ਨਾਮ ਨਾਲੋਂ ਨਾ ਤੋੜ ਲਈਂ ਕਿਉਂਕਿ ਨਾਮ
ਦਾ ਮੁੱਲ ਕੋਈ ਵੀ ਨਹੀਂ ਹੈ, ਗੁਰੂ ਮਹਾਰਾਜ ਜੀ ਵਿਸ਼ੇਸ਼ ਜ਼ੋਰ ਦਿੰਦੇ ਹੋਏ
ਫੁਰਮਾਨ ਕਰਦੇ ਹਨ -

ਧਾਰਨਾ - ਜਿਹੜੀ ਵਖਰ ਲੈਣ ਤੂੰ ਆਇਆ
ਮਿਲੈ ਘਰ ਸਾਧੂਆਂ ਦੇ - 2, 4

ਜਿਸੁ ਵਖਰ ਕਉ ਲੈਨਿ ਤੂੰ ਆਇਆ॥
ਰਾਮ ਨਾਮੁ ਸੰਤਨ ਘਰਿ ਪਾਇਆ॥
ਪੰਨਾ - 283

ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ॥

ਪੰਨਾ - 636

ਇਸ ਵਪਾਰ ਨੂੰ ਦ੍ਰਿੜ੍ਹ ਕਰਕੇ ਉਹ ਹੀ ਕਰ ਸਕਦਾ ਹੈ ਜੋ ਗੁਰੂ ਦੇ
ਸ਼ਬਦ ਦੀ ਵਿਚਾਰ ਕਰਦਾ ਹੈ, ਉਹ ਵਪਾਰੀ ਧੰਨ ਹੈ, ਇਸ ਦੀ ਇਥੋਂ ਵੀ
ਧੰਨ-ਧੰਨ ਹੁੰਦੀ ਹੈ ਅਤੇ ਦਰਗਾਹ ਵਿਚ ਵੀ ਸਭ ਧੰਨ-ਧੰਨ ਕਹਿੰਦੇ ਹਨ
ਜਿਵੇਂ ਕਿ -

ਧੰਨਿ ਧੰਨਿ ਕਹੈ ਸਭੁ ਕੌਇ॥
ਮੁਖ ਉਜਲ ਹਰਿ ਦਰਗਹ ਸੋਇ॥
- 283

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ॥
ਪੰਨਾ - 636

ਪਰ ਇਸ ਵਪਾਰ ਨੂੰ ਵਿਰਲੇ ਹੀ ਕਰਦੇ ਹਨ -

ਇਹੁ ਵਾਪਾਰੁ ਵਿਰਲਾ ਵਾਪਾਰੈ॥
ਨਾਨਕ ਤਾ ਕੈ ਸਦ ਬਲਿਹਾਰੈ॥
ਪੰਨਾ - 283

ਕੁਰਬਾਨ ਜਾਂਦੇ ਹਾਂ ਉਸ ਵਪਾਰੀ ਤੋਂ ਜਿਸ ਨੇ ਸੰਸਾਰ ਵਿਚ ਆ
ਕੇ ਨਾਮ ਧੰਨ ਦਾ ਵਪਾਰ ਕੀਤਾ ਹੈ, ਰਿੱਧੀਆਂ-ਸਿੱਧੀਆਂ ਨੂੰ ਪਿੱਠ ਦੇ ਕੇ
ਮਾਨਸ ਸਰੀਰ ਧਾਰਨ ਦਾ ਪ੍ਰਯੋਜਨ ਪੂਰਾ ਕਰ ਲਿਆ। ਗੁਰੂ ਮਹਾਰਾਜ ਜੀ
ਫੁਰਮਾਨ ਕਰਦੇ ਹਨ ਕਿ ਗਿਣਤੀ ਤੋਂ ਰਹਿਤ ਅਸੰਖਾਂ ਵਸਤੂਆਂ ਇਸ ਨਾਮ
ਦੇ ਵਪਾਰੀ ਨੂੰ ਅੰਦਰੂਨੀ ਬਜ਼ਾਰ ਦੀਆਂ ਹੱਡੀਆਂ ਵਿਚ ਦ੍ਰਿਸ਼ਟਮਾਨ ਹੁੰਦੀਆਂ
ਹਨ ਜਿਵੇਂ ਕਿ ਫੁਰਮਾਨ ਹੈ -

ਇਸੁ ਕਾਇਆ ਅੰਦਰਿ ਵਸਤੂ ਅਸੰਖਾ॥
ਗੁਰਮੁਖਿ ਸਾਚੁ ਮਿਲੈ ਤਾ ਵੇਖਾ॥
- 110

ਇਸ ਵਿਚ ਦਾਇਆ ਦੇ ਭੰਡਾਰ ਹਨ, ਧੀਰਜ ਦੇ ਅੰਬਾਰ ਹਨ, ਕੌਮਲਤਾ ਇਹਦੇ ਵਿਚ ਹੈ, ਸੰਤੋਖ ਦਾ ਨਿਵਾਸ ਇਸ ਕਾਇਆ ਵਿਚ ਹੈ, ਅਹਿੰਸਾ ਵਰਗੀ ਨਰਮ ਵਸਤੂ ਇਸ ਕਾਇਆ ਵਿਚ ਹੈ, ਸੌਚ ਤੇ ਸ਼ੀਲ ਵਰਗੀਆਂ ਸ਼ਾਂਤੀ ਦੇਣ ਵਾਲੀਆਂ ਵਸਤੂਆਂ ਇਸ ਕਾਇਆ ਅੰਦਰ ਹਨ। ਬੋਲ ਦੀ ਮਿਠਾਸ ਇਸ ਵਿਚ ਹੈ। ਪਤਾ ਨਹੀਂ ਇਸ ਵਿਚ ਕਿੰਨੀਆਂ ਚੀਜ਼ਾਂ ਹਨ ਜੋ ਗਿਣੀਆਂ ਨਹੀਂ ਜਾਂਦੀਆਂ ਪਰ ਜਦੋਂ ਇਹ ਜੀਵ ਸਤਿ ਵਸਤੂ ਦੀ ਤਲਾਸ਼ ਵਿਚ ਪਿਆ ਹੋਇਆ ਜਿਸ ਅਵਸਥਾ ਨੂੰ ਵਾਦੀ-ਏ-ਤਲਾਸ਼ ਕਿਹਾ ਜਾਂਦਾ ਹੈ, ਜਿਸ ਨੂੰ ਆਸੀਂ ਢੂੰਡ ਦਾ ਮੰਡਲ ਕਹਿੰਦੇ ਹਾਂ ਉਹ ਸਮਰੱਥ ਗੁਰੂ ਮਿਲਣ ਤੇ ਆਸੀਂ ਪ੍ਰਾਪਤ ਕਰ ਸਕਦੇ ਹਾਂ। ਤਨ ਮਨ ਦੀ ਖੋਜ ਕਰਕੇ ਗੁਰੂ ਮਦਦ ਨਾਲ ਪ੍ਰਾਪਤ ਕਰ ਸਕਦੇ ਹਾਂ, ਉਹ ਸਭ ਤੋਂ ਅਮੁੱਲ ਵਸਤੂ ਨਾਮ ਹੈ ਜੋ ਇਸ ਕਾਇਆ ਦੇ ਅੰਦਰ ਰੱਖੀ ਹੋਈ ਹੈ, ਉਸ ਵਲ ਇਸ਼ਾਰਾ ਕਰਦੇ ਹੋਏ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਤਨੁ ਮਨੁ ਖੋਜੇ ਤਾ ਨਾਉ ਪਾਏ ॥
ਧਾਵਤੁ ਰਾਖੈ ਠਾਕਿ ਰਹਾਏ ॥
ਗੁਰ ਕੀ ਬਾਣੀ ਅਨਦਿਨੁ ਗਾਵੈ
ਸਹਜੇ ਭਗਤਿ ਕਰਾਵਣਿਆ ॥**

ਪੰਨਾ - 110

ਨੌਂ ਗੋਲਕਾਂ ਦੀ ਵਾਸ਼ਨਾ ਤੋਂ ਉਚੇ ਹੋ ਕੇ ਦਸਵੇਂ ਦੁਆਰ ਵਿਚ ਅੱਪੜ ਕੇ ਇਸ ਨਾਮ ਦੀ ਪ੍ਰਾਪਤੀ ਹੁੰਦੀ ਹੈ, ਉਥੇ ਅਖੰਡ ਧੁਨੀ ਸ਼ਬਦ ਦੀ ਵਸਦੀ ਹੈ। ਇਹ ਦੀ ਧੁਨ ਐਨੀ ਵਜਦੀ ਦਿਲ ਖਿੱਚਵੀਂ ਹੈ ਕਿ ਅਕਾਲ ਪੁਰਖ ਵੀ ਉਸ ਧੁਨ ਵਿਚ ਮਸਤ ਰਹਿੰਦਾ ਹੈ। ਇਸ ਪਹੁੰਚ ਤੋਂ ਪਰ੍ਹੇ ਰੂਪ ਦਾ ਸਥਾਨ ਮਨ ਵਿਚ ਹੈ, ਗੁਰੂ ਦੀ ਕ੍ਰਿਪਾ ਨਾਲ ਕਿਸੇ ਵਿਰਲੇ ਨੂੰ ਹੀ ਇਸ ਦੀ ਜਾਣ ਪਛਾਣ ਹੁੰਦੀ ਹੈ। ਸਹਿਜ ਕਥਾ ਦੇ ਬਹੁਮ ਗਿਆਨ ਦੇ ਅੰਮ੍ਰਿਤ ਕੁੰਡ ਭਰੇ ਪਏ ਹਨ ਜਿਸ ਨੂੰ ਗੁਰੂ ਕ੍ਰਿਪਾ ਤੋਂ ਇਹ ਅੰਮ੍ਰਿਤ ਦੀ ਪ੍ਰਾਪਤੀ ਹੁੰਦੀ ਹੈ ਓਹੀ ਇਸ ਨੂੰ ਛਕਦਾ ਹੈ। ਹਿਰਦਾ ਰੂਪ ਥਾਂ ਅਸਚਰਜ ਹੈ ਜਿਥੇ ਆਤਮਕ ਅਨੰਦ ਰੂਪੀ ਅਨਾਹਤ ਬਾਣੀ ਦੀ ਧੁਨ ਹਰ ਵਕਤ ਮੋਹ ਰਹੀ ਹੈ। ਉਥੇ ਸਹਿਜ ਅਵਸਥਾ ਵਾਲਿਆਂ ਦੇ ਕਈ ਸਮਾਗਮ ਸਥਾਨ ਹਨ ਜਿਨ੍ਹਾਂ ਵਿਚ ਵਾਹਿਗੁਰੂ ਦੇ ਸਾਥੀ ਸੰਤ ਲੋਕ ਵਸਦੇ ਹਨ। ਉਥੇ ਬੇਅੰਤ ਖੁਸ਼ੀਆਂ ਹਨ, ਸ਼ੋਕ ਕੋਈ ਹੈ ਹੀ ਨਹੀਂ। ਉਹ ਥਾਂ ਉਸ ਨੂੰ ਪ੍ਰਾਪਤ ਹੁੰਦਾ ਹੈ ਜਿਸ ਤੇ ਸਮਰੱਥ ਗੁਰੂ ਦੀ ਕ੍ਰਿਪਾ ਹੋ ਜਾਵੇ ਐਸੀ ਥਾਂ ਨੂੰ ਪ੍ਰਾਪਤ ਕਰਨ ਵਾਲਾ ਵਧਾਰੀ ਧੰਨ ਹੈ, ਇਸ ਕਥਾ ਦਾ ਨਿਰੂਪਣ ਗੁਰੂ ਮਹਾਰਾਜ ਜੀ ਨੇ ਇਸ ਤਰ੍ਹਾਂ ਕੀਤਾ -

**ਅਗਮ ਰੂਪ ਕਾ ਮਨ ਮਹਿ ਬਾਨਾ ॥
ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥
ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥
ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥
ਅਨਹਤ ਬਾਣੀ ਬਾਨੁ ਨਿਰਾਲਾ ॥**

ਤਾ ਕੀ ਧੁਨਿ ਮੌਰੇ ਗੋਪਾਲਾ॥
 ਤਹ ਸਹਜ ਅਖਾਰੇ ਅਨੇਕ ਅਨੰਤਾ॥
 ਪਾਰਬ੍ਰਹਮ ਕੇ ਸੰਗੀ ਸੰਤਾ॥
 ਹਰਖ ਅਨੰਤ ਸੋਗ ਨਹੀ ਬੀਆ॥
 ਸੋ ਘਰੁ ਗੁਰਿ ਨਾਨਕ ਕਉ ਦੀਆ॥
 ਪੰਨਾ - 186

ਸੋ ਇਹ ਥਾਂ ਨਉ ਦਰਵਾਜ਼ਿਆਂ ਤੋਂ ਲੰਘ ਕੇ ਪ੍ਰਾਪਤ ਹੁੰਦਾ ਹੈ ਜਿਵੇਂ
ਕਿ ਫੁਰਮਾਨ ਹੈ -

ਇਸੁ ਕਾਇਆ ਅੰਦਰਿ ਵਸਤੂ ਅਸੰਖਾ॥
 ਗੁਰਮੁਖਿ ਸਾਚੁ ਮਿਲੈ ਤਾ ਵੇਖਾ॥
 ਨਉ ਦਰਵਾਜੇ ਦਸਵੈ ਮੁਕਤਾ
 ਅਨਹਦ ਸਬਦੂ ਵਜਾਵਣਿਆ॥
 ਪੰਨਾ - 110

ਪਰ ਐਸੇ ਅਗਿਆਨੀ ਨੂੰ ਇਸ ਥਾਂ ਦੀ ਕੋਈ ਸਾਰ ਨਹੀਂ ਹੈ ਉਹ
ਮਾਇਆ ਦੀ ਵਿਹੁ ਇਕੱਠੀ ਕਰਨ ਵਿਚ ਭਟਕ ਰਿਹਾ ਹੈ। ਹਉਮੈ ਦਾ
ਬੰਨ੍ਹਿਆ ਜੰਮਦਾ ਹੈ, ਮਰਦਾ ਹੈ ਇਹ ਚੱਕਰ ਉਹਦੇ ਗਲੋਂ ਨਹੀਂ ਲਹਿੰਦਾ

ਪਾਪ ਪੁੰਨ ਕੀ ਸਾਰ ਨ ਜਾਣੀ॥
 ਦੂਜੈ ਲਾਗੀ ਭਰਮਿ ਭੁਲਾਣੀ॥
 ਅਗਿਆਨੀ ਅੰਧਾ ਮਗੂ ਨ ਜਾਣੈ
 ਫਿਰਿ ਫਿਰਿ ਆਵਣ ਜਾਵਣਿਆ॥
 ਪੰਨਾ - 110

ਜਿਸ ਜਗਿਆਸੂ ਨੇ ਗੁਰੂ ਦੀ ਸੇਵਾ ਕੀਤੀ। ਮੁਰਦਾ ਹੋ ਕੇ ਮੁਰੀਦ
ਬਣਿਆ ਅਤੇ ਆਪਣਾ ਸਭ ਕੁਝ ਗੁਰੂ ਨੂੰ ਵੇਚ ਦਿਤਾ, ਜੋ ਗੁਰੂ ਦੀ
ਆਗਿਆ ਮਨ ਵਿਚ ਸਹਿੰਦਾ ਹੈ ਅਤੇ ਨਹਿਕਾਮੀ ਹੋ ਕੇ ਸੇਵਾ ਕਰਦਾ ਹੈ
ਉਸ ਨੂੰ ਸੁਆਮੀ ਦੀ ਪ੍ਰਾਪਤੀ ਹੋ ਜਾਂਦੀ ਹੈ -

ਗੁਰ ਕੈ ਗਿਰਿ ਸੇਵਕੁ ਜੋ ਰਹੈ॥
 ਗੁਰ ਕੀ ਆਗਿਆ ਮਨ ਮਹਿ ਸਹੈ॥
 ਆਪਸ ਕਉ ਕਰਿ ਕਛੁ ਨ ਜਨਾਵੈ॥
 ਹਰਿ ਹਰਿ ਨਾਮੁ ਰਿਦੈ ਸਦ ਧਿਆਵੈ॥
 ਮਨੁ ਬੇਚੈ ਸਤਿਗੁਰ ਕੈ ਪਾਸਿ॥
 ਤਿਸੁ ਸੇਵਕ ਕੇ ਕਾਰਜ ਰਾਸਿ॥
 ਸੇਵਾ ਕਰਤ ਹੋਇ ਨਿਹਕਾਮੀ॥
 ਤਿਸ ਕਉ ਹੋਤ ਪਰਾਪਤਿ ਸੁਆਮੀ॥
 ਪੰਨਾ - 286

ਅਤੇ ਇਸੇ ਭਾਵ ਨੂੰ ਹੋਰ ਪ੍ਰਗਟ ਕਰਦੇ ਹੋਏ ਗੁਰੂ ਮਹਾਰਾਜ ਜੀ
ਫੁਰਮਾਨ ਕਰਦੇ ਹਨ -

**ਗੁਰ ਸੇਵਾ ਤੇ ਸਦਾ ਸੁਖੁ ਪਾਇਆ॥
ਹਉਮੈ ਮੇਰਾ ਠਾਕਿ ਰਹਾਇਆ॥
ਗੁਰ ਸਾਖੀ ਮਿਟਿਆ ਅੰਧਿਆਰਾ
ਬਜਰ ਕਪਾਟ ਖੁਲਾਵਣਿਆ॥**
ਪੰਨਾ - 110

ਮਾਇਆ ਦੇ ਅਤਿ ਕਰੜੇ ਆਸਾ ਤੇ ਅੰਦੇਸ਼ਾ ਦੇ ਬਜਰ ਕਪਾਟ ਗੁਰੂ
ਦੇ ਸ਼ਬਦ ਨਾਲ ਖੁਲ੍ਹੇ ਜਾਇਆ ਕਰਦੇ ਹਨ। ਗੁਰੂ ਦਾ ਸ਼ਬਦ ਹਉਮੈ ਨੂੰ
ਪੁਰੀ ਤਰ੍ਹਾਂ ਨਾਲ ਮਾਰ ਦਿੰਦਾ ਹੈ ਜਦੋਂ ਹਉਮੈ ਦਾ ਨਾਸ਼ ਹੋ ਗਿਆ ਤਾਂ
ਇਕੋ ਪਾਰਬ੍ਰਹਮ ਪ੍ਰਮੇਸ਼ਰ ਘਟ-ਘਟ ਵਿਚ ਰਵਿਆ ਹੋਇਆ ਅੰਦਰ ਫਿੜ੍ਹ ਹੋ
ਜਾਂਦਾ ਹੈ। ਗੁਰੂ ਦੀ ਕ੍ਰਿਪਾ ਨਾਲ ਤਨ ਵੀ ਨਿਰਮਲ ਹੋ ਗਿਆ, ਮਨ ਵੀ
ਨਿਰਮਲ ਹੋ ਗਿਆ ਅਤੇ ਨਿਰਮਲ ਪਾਰਬ੍ਰਹਮ ਪ੍ਰਮੇਸ਼ਰ ਦੀ ਪ੍ਰਾਪਤੀ ਨਿਰਮਲ
ਨਾਮ ਨੇ ਕਰਾ ਦਿਤੀ ਜਿਵੇਂ ਕਿ -

**ਹਉਮੈ ਮਾਰਿ ਮੰਨਿ ਵਸਾਇਆ॥
ਗੁਰ ਚਰਣੀ ਸਦਾ ਚਿਤ੍ਰ ਲਾਇਆ॥
ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ
ਨਿਰਮਲ ਨਾਮੁ ਧਿਆਵਣਿਆ॥**
ਪੰਨਾ - 110

ਸੋ ਐਸੇ ਵਪਾਰੀਆਂ ਨੂੰ ਗੁਰੂ ਮਹਾਰਾਜ ਜੀ ਨੇ ਧੰਨ ਕਿਹਾ ਹੈ। ਸੋ
ਇਸ ਤਨ ਵਾਲੀ ਹਟੜੀ ਵਿਚ ਮਨ ਵਣਜਾਰਾ ਹੈ, ਉਸ ਨੇ ਸੱਚ ਦਾ ਵਣਜ
ਗੁਰੂ ਦੀ ਸਿਖਿਆ ਪ੍ਰਾਪਤ ਕਰਕੇ ਕਰਨਾ ਹੈ -

**ਧਾਰਨਾ - ਇਹ ਮਨ ਵਣਜਾਰਾ ਜੀ,
ਤਨ ਵਾਲੀ ਹਟੜੀ ਦਾ - 2, 2.**

ਪਰ ਸਾਧਸੰਗਤ ਜੀ! ਇਹ ਮਨ ਅਸਲੀ ਵਪਾਰ ਨੂੰ ਨਾ ਵਣਜ ਕੇ ਵਿਹੁ
ਦੇ ਅੰਬਾਰ ਇਕੱਠੇ ਕਰਦਾ ਹੈ। ਮਾਇਆ ਦੀਆਂ ਪ੍ਰਾਪਤੀਆਂ ਕੀ ਹਨ? ਇਕ
ਛਲਾਵਾ ਹੈ, ਇਕੱਠੇ ਕਰਦਾ-ਕਰਦਾ ਇਹ ਨੂੰ ਛੱਡ ਕੇ ਤੁਰ ਜਾਂਦਾ ਹੈ,
ਕੋਈ ਵੀ ਨਾਲ ਲੈ ਕੇ ਨਹੀਂ ਜਾਂਦਾ, ਮਾਇਆ ਇਕੱਠੀ ਕਰਨ ਲਈ ਜੋ
ਪਾਪ ਕੀਤੇ ਹਨ ਉਨ੍ਹਾਂ ਨੇ ਇਸ ਜੀਵ ਦੇ ਨਾਲ ਜੜ੍ਹਰ ਜਾਣਾ ਹੈ। ਦਰਗਾਹ
ਵਿਚ ਇਕ-ਇਕ ਕਰਮ ਦਾ ਲੇਖਾ ਦੇਣ ਵੇਲੇ ਇਸ ਨੌ ਰੋਣਾ ਹੈ ਪਰ ਇਸਦਾ
ਰੋਣਾ ਕੌਣ ਸੁਣੇ? ਅੰਨਾ ਹੋ ਕੇ ਇਸ ਨੇ ਜਨਮ ਗਵਾ ਲਿਆ। ਗੁਰੂ
ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਆਪੀਨੈ ਭੋਗ ਭੋਗ ਕੈ ਹੋਇ ਭਸਮੜਿ ਭਉਰੁ
ਸਿਧਾਇਆ॥
ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ॥**

**ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ
 ਸਮਝਾਇਆ॥**
**ਬਾਉ ਨ ਹੋਵੀ ਪਉਦੀਈ ਹੁਣ ਸੁਣੀਐ ਕਿਆ
 ਰੂਆਇਆ॥**
ਮਨਿ ਅੰਧੈ ਜਨਮੁ ਗਵਾਇਆ॥
ਪੰਨਾ - 464

ਇਹ ਜੀਵ ਰੂਪ ਵਧਾਰੀ ਆਇਆ ਤਾਂ ਸਤਿ ਦਾ ਵਧਾਰ ਕਰਨ ਸੀ ਪਰ ਇਹ ਮਾਇਆ ਵਿਚ ਫਸਿਆ, ਧੰਦਿਆਂ ਵਿਚ ਗ੍ਰਾਸਤ, ਮੇਰੀ ਤੇਰੀ, ਆਪਣੇ ਬੇਗਾਨੇ ਧਾਰਦਾ ਹੋਇਆ ਆਪਣੇ ਪਰਮ ਮਨੋਰਥ ਤੋਂ ਪਿੱਠ ਮੌੜ ਕੇ ਵਾਂਝਾ ਰਹਿ ਜਾਂਦਾ ਹੈ। ਜੇ ਭਲਾ ਇਸ ਜੀਵ ਨੂੰ ਸਮਝਾਅ ਵੀ ਦਿਤਾ ਜਾਵੇ ਕਿ ਤੇਰਾ ਪਰਮ ਮਨੋਰਥ ਨਾਮ ਦਾ ਵਣਜ ਕਰਨਾ ਹੈ, ਜਿਵੇਂ ਕਿ ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ -

ਮਨੁ ਹਾਲੀ ਕਿਰਸਾਣੀ ਕਰਣੀ ਸਮੁ ਪਾਣੀ ਤਨੁ ਬੇਤੁ॥
ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ॥
ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ॥ ਪੰਨਾ
 - 595

ਮਾਇਕ ਪ੍ਰਾਪਤੀਆਂ ਬਾਰੇ ਆਪ ਫੁਰਮਾਨ ਕਰਦੇ ਹਨ ਕਿ -

ਬਾਬਾ ਮਾਇਆ ਸਾਬਿ ਨ ਹੋਇ॥
ਇਨ ਮਾਇਆ ਜਗੁ ਮੌਹਿਆ ਵਿਰਲਾ ਬੁਝੈ ਕੋਇ॥
ਪੰਨਾ - 595

ਮਾਇਆ ਸਿਰਫ ਪੈਸੇ ਟਕੇ, ਜਾਇਦਾਦਾਂ ਨੂੰ ਨਹੀਂ ਕਹਿੰਦੇ। ਨਾਮ ਤੋਂ ਬਿਨਾਂ ਦਿਸ਼ਟਾ ਸਭ ਮਾਇਆ ਹੈ, ਜਿਸ ਵਿਚ ਜੀਵ ਸਦਾ ਹੀ ਫਸਿਆ ਰਹਿੰਦਾ ਹੈ। ਇਸ ਦੀ ਲੰਗੜੇ ਗਧੇ ਵਾਲੀ ਹਾਲਤ ਹੈ, ਜਿਵੇਂ ਲੰਗੜਾ ਗਧਾ ਦਲਦਲ ਵਿਚ ਫਸ ਜਾਂਦਾ ਹੈ। ਇਸ ਲੰਗੜੇ ਗਧੇ ਤੇ ਕੋਈ ਤਰਸ ਖਾ ਕੇ ਕੋਈ ਪ੍ਰਮੇਸ਼ਰ ਦਾ ਪਿਆਰਾ ਉਸ ਦੇ ਗਲ ਵਿਚ ਰੱਸਾ ਪਾ ਕੇ ਹੌਲੀ-ਹੌਲੀ ਧੂਹ ਲਵੇ ਤਾਂ ਬਾਹਰ ਨਿਕਲ ਸਕਦਾ ਹੈ। ਅਸੀਂ ਸਤਿਸੰਗ ਵਿਚ ਆਉਂਦੇ ਹਾਂ, ਬਚਨ ਸੁਣਦੇ ਹਾਂ, ਮਨ ਸਤਿ ਦਾ ਵਿਹਾਰ ਨਹੀਂ ਕਰਦਾ, ਕਦੇ ਇਹ ਉਚਾ ਉਠਦਾ ਹੈ, ਕਦੇ ਨੀਚਾ ਚਲਿਆ ਜਾਂਦਾ ਹੈ, ਇਸ ਦਾ ਚਿੱਤ ਸਤਿਸੰਗ ਵਿਚ ਨਹੀਂ ਲਗਦਾ। ਆਪਣੀ ਹੀ ਦੁਨੀਆਂ ਰਚ ਲੈਂਦਾ ਹੈ। ਦਿਨ ਦੇ ਸੁਪਨੇ ਰਚ ਕੇ ਉਸ ਵਿਚ ਘੁੰਮਦਾ ਰਹਿੰਦਾ ਹੈ।

ਇਹਦੇ ਵਿਚ 'ਸਾਧਸੰਗਤ ਜੀ' ਜਿਹੜਾ ਮਨ ਹੈ ਉਹ ਦੌੜਿਆ ਫਿਰਦਾ ਹੈ, ਉਥੇ ਨੂੰ ਛਾਲ ਮਾਰ ਕੇ ਚਲਿਆ ਗਿਆ, ਓਧਰ ਨੂੰ ਨੱਠ ਗਿਆ। ਕਹਿੰਦੇ ਇਹ ਤਾਂ ਵਣਜਾਰਾ ਹੈ। ਆਇਆ ਤਾਂ ਸਮਾਨ ਖਰੀਦਣ ਵਾਸਤੇ ਹੈ ਸਤਿਸੰਗ ਚੌਂ। ਖਰੀਦਣੇ ਵੀ ਇਸ ਨੇ ਰਤਨ, ਜਵਾਹਰ, ਲਾਲ ਨੇ। ਰਤਨ ਜਵਾਹਰ ਲਾਲਾਂ ਦਾ ਮੁੱਲ ਹੁੰਦਾ ਹੈ ਇਹਨੇ ਅਮੁੱਲ ਵਸਤੂ ਖਰੀਦਣੀ ਹੈ। ਪਰ ਜੇ ਵਣਜ ਕਰੇ ਹੀ ਨਾ ਆ ਕੇ, ਫੇਰ ਕੀ ਹੁੰਦਾ ਹੈ? ਸੋ ਜਦੋਂ ਇਹ ਸਰੀਰ ਦੇ ਬਜ਼ਾਰ ਵਿਚ

ਦਾਖਲ ਹੁੰਦਾ ਹੈ ਇਥੇ ਬੜੀਆਂ ਚੀਜ਼ਾਂ ਨੇ। ਰਸਨਾ ਹੈ - ਰਸਨਾ ਦੇ ਨਾਲ ਵਪਾਰ ਕਿਸ ਤਰ੍ਹਾਂ ਹੁੰਦੈ। ਓਹਦੀ ਵੀ ਜੁਗਤ ਦਸਦੇ ਨੇ ਕਿ ਅੈਂ ਹੁੰਦਾ ਹੈ -

**ਯਾਰਨਾ - ਸਤਿਨਾਮ ਵਾਹਿਗੁਰੂ, ਅਕਾਲ ਪੁਰਖ ਤੂੰ ਹੀ
ਹੈ,**

ਅਕਾਲ ਪੁਰਖ ਤੂੰਹੀਂ ਹੈਂ - 2, 2.

**ਸਤਿਨਾਮ ਵਾਹਿਗੁਰੂ, ਅਕਾਲ ਪੁਰਖ ਤੂੰਹੀਂ
ਹੈ।**

ਰਸਨਾ ਨੇ ਵਪਾਰ ਸ਼ਬਦ ਦੇ ਵਿਚ ਬੋਲ ਕੇ ਕੀਤਾ, ਨਾਮ ਜਪ ਕੇ ਵਪਾਰ ਕੀਤਾ। ਸ਼ਾਸ ਦਾ ਵਪਾਰ - ਸ਼ਾਸ ਦੇ ਉਤੇ ਵਾਹਿਗੁਰੂ, ਅੱਧਾ ਵਾਹਿ... ਅੰਦਰ ਨੂੰ ਲੈ ਜਾਓ, 'ਗੁਰ' ਬਾਹਰ ਨੂੰ ਲਿਆਓ। ਮਨ ਦੀ ਇਕਾਗਰਤਾ ਦੇ ਅੰਦਰ, ਤ੍ਰਿਕੁਟੀ ਦੇ ਅੰਦਰ, ਆਗਿਆ ਚੱਕਰ ਦੇ ਅੰਦਰ ਜਿਹੋ ਜਿਹੀ ਅਵਸਥਾ ਆਉਂਦੀ ਹੈ। ਇਸ ਮਨ ਨੇ ਆਹ ਸਰੀਰ 'ਚ ਹੀ ਵਪਾਰ ਕਰਨਾ ਹੈ ਪਰ ਵਣਜਾਰਾ ਮਨ ਹੈ। ਜੇ ਵਣਜਾਰਾ ਨਾ ਕੰਮ ਕਰੇ ਵਪਾਰ ਕੌਣ ਕਰੇਗਾ। ਪੜ੍ਹਦਾ ਤਾਂ ਜਪੁਜੀ ਸਾਹਿਬ ਹੈ ਤੇ ਫਿਰਦਾ ਹੈ ਬਾਹਰ ਛਾਲਾਂ ਮਾਰਦਾ। ਪੜ੍ਹਦਾ ਬਾਣੀ ਹੈ, ਜਪਦਾ ਨਾਮ ਹੈ, ਫੁਰਨੇ ਨੱਠੇ ਫਿਰਦੇ ਨੇ ਕਦੇ ਓਧਰ ਨੂੰ, ਕਦੇ ਓਧਰ ਨੂੰ, ਫੇਰ ਵਪਾਰੀ ਤਾਂ ਰਿਹਾ ਹੀ ਨਾ ਇਥੇ। ਸੋ ਮਹਾਰਾਜ ਕਹਿੰਦੇ-

**ਤਨੁ ਹਟੜੀ ਇਹੁ ਮਨੁ ਵਣਜਾਰਾ॥
ਨਾਨਕ ਸਹਜੇ ਸਚੁ ਵਾਪਾਰਾ॥
ਪੰਨਾ - 942**

ਸੰਗਤ ਦੇ ਵਿਚ ਕਹਿੰਦੇ ਵਾਹਿਗੁਰੂ ਰੱਖਿਆ ਹੋਇਆ ਹੈ, ਜਦੋਂ ਨਾਮ ਦੇ ਵਿਚ ਬਿਰਤੀ ਚਲੀ ਜਾਂਦੀ ਹੈ, ਫੇਰੈ ਰਸ ਆਉਂਦਾ ਹੈ। ਉਹ ਰਸ ਨੂੰ ਚੱਖ -

**ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ
ਚਾਖੁ॥**

ਪੰਨਾ - 997

ਅੰਮ੍ਰਿਤ ਹੈ ਉਹ -

**ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ
ਲਾਖੁ॥**

**ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ
ਰਾਖੁ॥**

ਪੰਨਾ - 997

ਬਾਕੀ ਜ਼ਿੰਦਗੀ ਜਿੰਨੀ ਮਨ ਦੇ ਪਿਛੇ ਲੱਗਣ ਵਾਲੀ ਹੈ ਸਭ ਵਿਸਟਾ ਦੀ ਜ਼ਿੰਦਗੀ ਹੈ -

ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ

ਆਉਂਦੇ ਨੇ, ਜਾਂਦੇ ਨੇ, ਮਰਦੇ ਨੇ, ਜੰਮਦੇ ਨੇ, ਦੁਰਗੰਧ ਦੇ ਵਿਚ ਰਹਿੰਦੇ ਨੇ। ਸੋ ਇਸ ਤਰ੍ਹਾਂ ਦੇ ਨਾਲ ਜਦ ਤਕ ਅਸੀਂ ਮਨ ਨੂੰ ਵਣਜਾਰਾ ਨਹੀਂ ਬਣਾਉਂਦੇ ਓਨੀਂ ਦੇਰ ਤਕ ਗੱਲ ਬਣਿਆ ਨਹੀਂ ਕਰਦੀ। ਸੋ ਜਿਹੜੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ਼ ਦੀ ਸੱਚੀ ਟਕਸਾਲ ਹੈ ਇਸ ਵਿਚ ਘੜਨਾ ਕੀ ਹੈ? ਸ਼ਬਦ ਘੜਨਾ ਹੈ। ਉਹਦੇ ਬਾਰੇ ਐਸ ਤਰ੍ਹਾਂ ਫੁਰਮਾਨ ਕੀਤਾ ਹੈ ਮਹਾਰਾਜ਼ ਜੀ ਨੇ, ਧਿਆਨ ਨਾਲ ਪੜ੍ਹੋ -

ਧਰਨਾ - ਘੜ ਲੈ ਪਿਆਰਿਆ,
ਸ਼ਬਦ ਸੱਚੀ ਟਕਸਾਲ ਦਾ - 2, 2.
ਸੱਚੀ ਟਕਸਾਲ ਦਾ, ਸੱਚੀ ਟਕਸਾਲ ਦਾ।
ਘੜ ਲੈ ਪਿਆਰਿਆ,।

ਇਸ ਟਕਸਾਲ ਵਿਚ ਸੱਚੀ ਟਕਸਾਲ ਦਾ ਸ਼ਬਦ ਘੜੜੇ। ਉਹ ਦੇ ਵਾਸਤੇ ਪਹਿਲਾਂ ਸਮੱਗਰੀ ਦੀ ਲੋੜ ਹੁੰਦੀ ਹੈ। ਸ਼ਬਦ ਘੜਨਾ ਹੋਵੇ, ਕੋਈ ਸਿੱਕਾ ਘੜਨਾ ਹੋਵੇ ਉਹਦੇ ਵਾਸਤੇ ਸਮੱਗਰੀ ਦੀ ਲੋੜ ਹੈ। ਸੋ ਜੋ ਅਨੁਭਵੀ ਮਹਾਂਪੁਰਸ਼ਾਂ ਨੇ, ਉਨ੍ਹਾਂ ਦਾ ਫੁਰਮਾਨ ਹੈ ਕਿ ਸਮੱਗਰੀ ਜੇ ਪੂਰੀ ਮਿਲ ਜਾਵੇ ਫੇਰ ਤਾਂ ਆਦਮੀ ਵਿਚ ਕਾਮਯਾਬੀ ਹੀ ਕਾਮਯਾਬੀ ਹੋ ਜਾਂਦੀ ਹੈ।

ਪਹਿਲੀ ਚੀਜ਼ ਦੀ ਲੋੜ ਹੈ ਆਪਣੇ ਗੁਰੂ ਉਪਰ ਭਰੋਸਾ। ਭੁੱਲ ਕੇ ਭੀ ਆਪਣੇ ਗੁਰੂ ਦੀ ਕਿਆ ਤੇ ਤਰਕ ਨਾ ਲਿਆਉਣੀ। ਗੁਰੂ ਨੂੰ ਪ੍ਰਮੇਸ਼ਰ ਤੋਂ ਘੱਟ ਨਾ ਸਮਝਣਾ, ਉਨ੍ਹਾਂ ਦੀ ਸਿਫਤ ਕਰਦੇ ਰਹਿਣਾ।

ਬਹੁਤ ਸਾਰੇ ਪ੍ਰੇਮੀ ਐਸੇ ਹੁੰਦੇ ਹਨ ਕਿ ਸਮਰੱਥ ਗੁਰੂ ਦੀ ਮਿਹਰ ਦੇ ਨਾਲ ਉਸ ਦੇ ਬਚਨ ਕਮਾ ਕੇ ਅਤੇ ਉਸ ਦੀ ਨਦਰ ਹੋਣ ਤੇ ਕੁਝ ਪ੍ਰਾਪਤੀਆਂ ਕਰ ਲੈਂਦੇ ਹਨ। ਆਪਣੇ ਗੁਰੂ ਬਾਰੇ ਕੋਈ ਜ਼ਿਕਰ ਨਹੀਂ ਕਰਦੇ ਅਤੇ ਐਉਂ ਲਗਦਾ ਹੈ ਕਿ ਇਹ ਆਪਣੇ ਆਪ ਹੀ ਆਪੇ ਪੂਰਨ ਹੋਏ ਹਨ। ਐਸੇ ਪੁਰਸ਼ ਨੂੰ ਜੋ ਆਪਣੇ ਗੁਰੂ ਨੂੰ ਛੁਪਾ ਕੇ ਆਪਣੇ ਗੁਣਾਂ ਦਾ ਪ੍ਰਗਟਾਵਾ ਕਰਕੇ ਵਾਹ-ਵਾਹ ਲਵੇ ਅਤੇ ਇਹ ਦਿਖਾਵਾ ਕਰੇ ਕਿ ਇਹ ਸਭ ਕੁਝ ਮੈਂ ਬਗੈਰ ਕਿਸੇ ਮਿਹਨਤ ਤੋਂ ਆਪਣੇ ਆਪ ਹੀ ਕੀਤਾ ਹੈ, ਅਜਿਹੇ ਪੁਰਸ਼ ਆਪਣੇ ਗੁਰੂ ਦਾ ਨਾਮ ਘੱਟ ਹੀ ਲਿਆ ਕਰਦੇ ਹਨ। ਆਪਣੇ ਗੁਰੂ ਨੂੰ ਪਿੱਠ ਦੇ ਦਿਆ ਕਰਦੇ ਹਨ ਇਥੋਂ ਤਕ ਵੀ ਦੇਖਿਆ ਗਿਆ ਹੈ ਕਿ ਜਦੋਂ ਪ੍ਰਤਾਪ ਬਹੁਤ ਵਧ ਜਾਂਦਾ ਹੈ ਫੇਰ ਆਪਣੇ ਗੁਰੂ ਦਾ ਆਦਰ ਨਹੀਂ ਕਰਿਆ ਕਰਦੇ ਅਤੇ ਉਸ ਨੂੰ ਇਕ ਮਾਮੂਲੀ ਆਦਮੀ ਜਾਣ ਕੇ ਉਸ ਨਾਲ ਵਰਤਾਰੇ ਤੋਂ ਉਦਾਸ ਹੀ ਰਿਹਾ ਕਰਦੇ ਹਨ ਅਤੇ ਭੁੱਲ ਕੇ ਵੀ ਆਪਣੇ ਗੁਰੂ ਦੇ ਗੁਣਾਂ ਦੀ ਸਿਫਤ ਨਹੀਂ ਕਰਿਆ ਕਰਦੇ। ਅਜਿਹੇ ਪ੍ਰੇਮੀਆਂ ਨੂੰ ਗੁਰੂ ਨਿਰਾਦਰ ਦਾ ਦੱਸ਼ ਲੱਗਿਆ ਕਰਦਾ ਹੈ ਜਿਵੇਂ ਕਿ ਇਕ ਸਾਖੀ ਆਉਂਦੀ ਹੈ ਕਿ ਇਕ ਕੋਈ ਪ੍ਰੇਮੀ ਆਪਣੇ ਗੁਣਾਂ ਕਰਕੇ ਗੁਰੂ ਦੇ ਦੱਸੇ ਹੋਏ ਉਪਦੇਸ਼ਾਂ ਨੂੰ ਦਿੜ੍ਹ ਕਰਕੇ ਵਾਹ-ਵਾਹ ਲੈਣ ਲੱਗਿਆ। ਉਸ ਨੇ ਮਨ ਵਿਚ ਕਿਹਾ

ਕਿ ਮੇਰਾ ਬੋਲ ਵੀ ਗੁਰੂ ਤੋਂ ਸੋਹਣਾ ਹੈ, ਮੈਂ ਆਪਣੇ ਬੋਲ ਨੂੰ ਰਾਗ ਦੇ ਅਨੁਕੂਲ ਪਲਟ ਸਕਦਾ ਹਾਂ। ਜਦੋਂ ਮੈਂ ਕਥਾ ਕਰਦਾ ਹਾਂ ਤਾਂ ਬਹੁਤ ਸਾਰੀਆਂ ਉਦਾਹਰਣਾਂ ਹੋਰ ਗੰਥਾਂ ਚੌਂ ਦੇ ਸਕਦਾ ਹਾਂ ਜਿਸ ਕਰਕੇ ਮੇਰਾ ਬਹੁਤ ਸਤਿਕਾਰ ਹੋ ਰਿਹਾ ਹੈ। ਹੌਲੀ-ਹੌਲੀ ਉਹ ਗੁਰੂ ਦਾ ਆਦਰ ਕਰਨ ਤੋਂ ਹਟ ਗਿਆ। ਇਕ ਦਿਨ ਅਜਿਹਾ ਹੋਇਆ ਕਿ ਕੁਝ ਪਤਵੰਤੇ ਸਭਾ ਵਿਚ ਉਪਸਥਿਤ (ਬੈਠੇ) ਸਨ ਜਦੋਂ ਉਸ ਦੇ ਗੁਰੂ ਨੇ ਸਭਾ ਵਿਚ ਪ੍ਰਵੇਸ਼ ਕੀਤਾ ਤਾਂ ਉਹ ਜਾਣ ਕੇ ਇਧਰ-ਉਧਰ ਦੇਖਣ ਲਗ ਗਿਆ ਅਤੇ ਗੁਰੂ ਆਦਰ ਤੋਂ ਅਵੇਸਲਾ ਹੋ ਕੇ ਇਸ ਤਰ੍ਹਾਂ ਦਿਖਾਇਆ ਕਿ ਮੈਨੂੰ ਤਾਂ ਪਤਾ ਹੀ ਨਹੀਂ ਲੱਗਿਆ ਕਿ ਗੁਰੂ ਕਦੋਂ ਆਏ। ਉਸ ਸਮੇਂ ਉਸ ਦੇ ਗੁਰੂ ਨੇ ਸਰਾਪ ਦੇ ਦਿਤਾ ਤੇ ਕਿਹਾ ਕਿ ਤੂੰ ਤਾਂ ਪੂਰੀ ਤਰ੍ਹਾਂ ਰਾਕਸ਼ਸ਼ ਹੈ। ਸਾਰੀ ਮਰਿਆਦਾ ਭੰਗ ਕਰਕੇ ਤੂੰ ਰਾਕਸ਼ਸ਼ਾਂ ਵਾਲਾ ਵਤੀਰਾ ਧਾਰਨ ਕੀਤਾ ਹੈ। ਗੁਰੂ ਪ੍ਰਥਾ ਦਾ ਨਿਰਾਦਰ ਕੀਤਾ ਹੈ, ਜਾਹ! ਮੈਂ ਤੈਨੂੰ ਕਹਿੰਦਾ ਹਾਂ ਕਿ ਤੈਨੂੰ ਸਾਰੀ ਵਿਵਿਦਿਆ ਭੁੱਲ ਜਾਵੇ ਤੇ ਤੂੰ ਰਾਕਸ਼ਸ਼ ਹੋ ਜਾਵੇ। ਉਸ ਨੂੰ ਪਤਾ ਸੀ ਕਿ ਮੇਰੇ ਗੁਰੂ ਸਮਰੱਥ ਹਨ। ਉਹ ਤੁਹਾਨੀ ਤਾਕਤਾਂ ਮੇਰੇ ਵਿਚ ਨਹੀਂ ਹਨ ਜੋ ਮੇਰੇ ਗੁਰੂ ਵਿਚ ਸਹਿਜ ਸੁਭਾਅ ਹੀ ਹਨ। ਇਸ ਸਰਾਪ ਤੋਂ ਡਰ ਗਿਆ ਤੇ ਗੁਰੂ ਦੇ ਚਰਨਾਂ ਤੇ ਡਿੱਗ ਕੇ ਕਹਿਣ ਲੱਗਿਆ, “ਮਹਾਰਾਜ! ਮੈਂ ਮੂਰਖ ਹਾਂ, ਅੰਭਿਮਾਨ ਵਿਚ ਆ ਕੇ ਤੁਹਾਡਾ ਆਦਰ ਨਾ ਕਰ ਸਕਿਆ। ਕ੍ਰਿਪਾ ਕਰਕੇ ਮੈਨੂੰ ਬਖਸ਼ੋ ਕਿਉਂਕਿ ਤੁਹਾਡੇ ਵਾਕ ਸਤਿ ਹਨ, ਤੁਹਾਡੇ ਵਾਕ ਨੂੰ ਕੋਈ ਵੀ ਟਾਲਣ ਦੀ ਸਮਰਥਾ ਨਹੀਂ ਰਖਦਾ।” ਗੁਰੂ ਗ੍ਰੰਥ ਸਾਹਿਬ ਜੀ ਵਿਚ ਵੀ ਆਉਂਦਾ ਹੈ -

**ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ॥
 ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ
 ਨਿਹਚਲਾਧਾ॥
 ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ॥
 ਦ੍ਰਿਸ਼ਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ
 ਆਗਾਧਾ॥**
ਪੰਨਾ - 1204

ਗੁਰੂ ਦਾ ਬਚਨ ਅੱਖ ਬਾਣ ਸੀ ਜੋ ਕਿਸੇ ਤਰ੍ਹਾਂ ਵੀ ਨਹੀਂ ਟਲਣਾ ਸੀ, ਉਸ ਦੀ ਦੀਨ ਦਸ਼ਾ ਦੇਖ ਕੇ ਗੁਰੂ ਦਾ ਮਨ ਪੰਘਰ ਗਿਆ, ਉਨ੍ਹਾਂ ਨੇ ਕਿਹਾ ਕਿ ਤੂੰ ਰਾਕਸ਼ਸ਼ ਤਾਂ ਜ਼ਰੂਰ ਹੋਵੇਂਗਾ ਪਰ ਤੇਰਾ ਉਧਾਰ ਬਹੁਤ ਵੱਡੇ ਸਮਰੱਥ ਸਤਿਗੁਰੂ ਕਰਨਗੇ। ਉਸ ਨੇ ਕਿਹਾ ਕਿ ਮੈਂ ਕਿਵੇਂ ਉਨ੍ਹਾਂ ਨੂੰ ਪਛਾਣ ਸਕਾਂਗਾ? ਮੈਂ ਰਾਕਸ਼ਸ਼ ਬਣ ਜਾਣਾ ਹੈ, ਰਾਕਸ਼ਸ਼ ਜਿਥੇ ਮਦਰਾ, ਮਾਸ ਖਾਂਦੇ ਹਨ ਉਥੇ ਆਦਮ ਖੇਰ ਵੀ ਹੋਇਆ ਕਰਦੇ ਹਨ। ਮੈਂ ਜਦੋਂ ਆਦਮੀ ਨੂੰ ਮਾਰ ਕੇ ਮਾਸ ਖਾਵਾਂਗਾ ਉਸ ਵੇਲੇ ਮੈਨੂੰ ਹੋਰ ਦੋਸ਼ ਲਗ ਜਾਣਗੇ। ਮਹਾਰਾਜ! ਮੈਂ ਤਾਂ ਭੁੱਲ ਗਿਆ, ਮੈਂ ਉਹ ਅਵੱਗਿਆ ਕਰ ਬੈਠਿਆ ਜਿਸ ਤੋਂ ਵੱਡੀ ਹੋਰ ਕੋਈ ਅਵੱਗਿਆ ਹੈ ਹੀ ਨਹੀਂ ਕਿਉਂਕਿ ਗੁਰੂ ਤੋਂ ਬੇਮੁਖ ਹੋਣਾ ਸਭ ਤੋਂ ਵੱਡੀ ਅਵੱਗਿਆ ਹੈ ਤੇ ਹੋਰ ਕੋਈ ਵੀ ਪਾਪ ਇਸ ਅਵੱਗਿਆ ਦੇ ਬਰਾਬਰ ਨਹੀਂ ਪਹੁੰਚਿਆ ਕਰਦਾ -

ਬਾਮੁਣ ਗਾਂਈ ਵੰਸ ਘਾਤ ਅਪਰਾਧ ਕਰਾਰੇ।
 ਮਦ ਪੀ ਜੂਝੇ ਖੇਲਦੇ ਜੋਹਨਿ ਪਰ ਨਾਰੇ।
 ਮੁਹਨਿ ਪਰਾਈ ਲਖਮੀ ਠੱਗ ਚੌਗ ਚਗਾਰੇ।
 ਵਿਸਾਸ ਧ੍ਰੂਹੀ ਅਕਿਤਘਣ ਪਾਪੀ ਹਤਿਆਰੇ।
 ਲੱਖ ਕਰੋੜੀ ਜੋੜੀਅਨਿ ਅਨਗਿਣਤ ਅਪਾਰੇ।
 ਇਕੱਤ ਲੁਇ ਨ ਪੁੱਜਨੀ ਬੇਮੁਖ ਗੁਰਦੁਆਰੇ।

ਭਾਈ ਗੁਰਦਾਸ ਜੀ, ਵਾਰ 34/16

ਅਜਿਹੇ ਪੁਰਸ਼ ਦੀ ਜੇ ਕੋਈ ਸੰਗਤ ਕਰਦਾ ਹੈ ਤਾਂ ਉਸ ਨੂੰ ਵੀ ਬਹੁਤ
 ਦੋਸ਼ ਲਗਦਾ ਹੈ ਕਿਉਂਕਿ ਉਹ ਗੁਰੂ ਤੋਂ ਬੇਮੁਖ ਹੋਇਆ ਹੋਇਆ ਗੁਰੂ ਦਾ
 ਫਿਟਕਾਰਿਆ ਹੋਇਆ ਪਾਣੀ ਹੈ। ਜੇ ਕੋਈ ਕਰੇ ਕਿ ਜੀ, ਅਸੀਂ ਤਾਂ
 ਗੱਲਬਾਤ ਹੀ ਕਰਦੇ ਹਾਂ, ਉਸ ਦੀ ਕਿਸੇ ਗੱਲ ਦਾ ਅਸਰ ਆਪਣੇ ਉਤੇ
 ਨਹੀਂ ਲੈਂਦੇ ਇਸ ਦਾ ਉਤਰ ਦਿੰਦੇ ਭਾਈ ਗੁਰਦਾਸ ਜੀ ਆਪਣੀ ਵਾਰ 34
 ਪਉੜੀ 15 ਵਿਚ ਫੁਰਮਾਨ ਕਰਦੇ ਹਨ -

ਵੜੀਐ ਕਾਲਖ ਕੌਠੜੀ ਮੁਹੂ ਕਾਲਖ ਭਰੀਐ।
 ਕੱਲਰ ਖੇਤੀ ਬੀਜੀਐ ਕਿਹੁ ਕਾਜ ਨ ਸਰੀਐ।
 ਟੁੱਟੀ ਪੀਂਘੇ ਪੀਂਘੀਐ ਪੈ ਟੋਏ ਮਰੀਐ॥
 ਕੰਨਾ ਫੜ੍ਹ ਮਨਤਾਰੂਆਂ ਕਿਉ ਦੁੱਤਰੁ ਤਰੀਐ।
 ਅਗਿ ਲਾਇ ਮੰਦਰਿ ਸਵੇ ਤਿਸ ਨਾਲਿ ਨ ਫਰੀਐ।
 ਤਿਉ ਠੱਗ ਸੰਗਤਿ ਬੇਮੁਖਾਂ ਜੀਅ ਜੋਖਹੁ ਭਰੀਐ।

ਭਾਈ ਗੁਰਦਾਸ ਜੀ, ਵਾਰ 34/15

ਇਥੋਂ ਤਕ ਵੀ ਆਉਂਦਾ ਹੈ ਕਿ ਜੇ ਕੋਈ ਬੇਮੁਖ ਪੁਰਸ਼ ਨਾਲ
 ਮਿਤਰਤਾ ਪਾ ਲਵੇ ਉਸ ਨਾਲ ਵਰਤ ਵਿਹਾਰ ਕਰ ਲਵੇ, ਉਸ ਨੂੰ ਵੀ
 ਬਹੁਤ ਵੱਡਾ ਦੋਸ਼ ਲੱਗਿਆ ਕਰਦਾ ਹੈ ਕਿਉਂਕਿ ਉਹ ਗੁਰੂ ਦਾ ਸਰਾਪਿਆ
 ਹੋਇਆ ਹੈ। ਗੁਰੂ ਮਹਾਰਾਜ ਤਾਂ ਇਥੋਂ ਤਕ ਵੀ ਫੁਰਮਾਨ ਕਰਦੇ ਹਨ ਕਿ
 ਜੇ ਕਿਸੇ ਪ੍ਰੇਮੀ ਨੂੰ ਕ੍ਰੋਧ ਆਉਂਦਾ ਹੈ ਤਾਂ ਕ੍ਰੋਧ ਉਸ ਦੇ ਸਰੀਰ ਦੇ 2
 ਖਰਬ, 15 ਅਰਬ ਸੈਲਾਂ ਨੂੰ ਪਰਦੂਸ਼ਿਤ ਕਰ ਦਿੰਦਾ ਹੈ ਅਤੇ ਉਸ ਦੇ ਕਣ-
 ਕਣ ਵਿਚੋਂ ਕ੍ਰੋਧ ਦੀਆਂ ਗੁਪਤ ਲਾਟਾਂ ਨਿਕਲਦੀਆਂ ਹਨ। ਜੇਕਰ ਉਸ
 ਨੂੰ ਕੋਈ ਛੋਹ ਲਵੇ ਉਸ ਦੇ ਅੰਦਰ ਵੀ ਉਸ ਦਾ ਅਸਰ ਹੋ ਜਾਇਆ ਕਰਦਾ
 ਹੈ। ਗੁਰੂ ਮਹਾਰਾਜ ਜੀ ਨੇ ਜਾਤ-ਪਾਤ ਦੇ ਆਧਾਰ ਤੇ ਕੋਈ ਭਿੱਟ ਨਹੀਂ
 ਮੰਨੀ ਪਰ ਕ੍ਰੋਧੀ ਦੀ ਭਿੱਟ ਮੰਨਦੇ ਹਨ ਕਿਉਂਕਿ ਉਸਦਾ ਸਾਗ ਖੂਨ ਦੁੱਸ਼ਿਤ
 ਹੋ ਜਾਇਆ ਕਰਦਾ ਹੈ। ਉਸ ਦੇ ਅੰਦਰੋਂ ਐਸੀਆਂ waves (ਲਾਹਿਰਾਂ)
 ਨਿਕਲਦੀਆਂ ਹਨ ਜਿਸ ਦਾ ਅਸਰ ਜੋ ਉਸ ਨਾਲ ਹੱਥ ਮਿਲਾਉਂਦਾ ਹੈ,
 ਜੱਢੀ ਪਾਉਂਦਾ ਹੈ ਉਸ ਦੇ ਅੰਦਰ ਸਹਿਜੇ ਹੀ ਪ੍ਰਵੇਸ਼ ਕਰ ਜਾਇਆ
 ਕਰਦੀਆਂ ਹਨ। ਜੇ ਕੋਈ ਪਾਣੀ ਨਾਮ ਜਪਦਾ ਹੈ, ਲਿਵ ਲੱਗੀ ਹੁੰਦੀ ਹੈ
 ਤਾਂ ਉਸ ਨੂੰ ਫੌਰਨ ਪਤਾ ਲਗ ਜਾਂਦਾ ਹੈ ਕਿ ਇਹ ਝਟਕਾ ਕਿਉਂ ਲੱਗਿਆ,
 ਲਿਵ ਕਿਉਂ ਟੁੱਟੀ? ਮੈਂ ਤਾਂ ਐਸੀ ਕੋਈ ਗੱਲ ਨਹੀਂ ਕਰੀ ਜਿਸ ਨਾਲ ਮੇਰਾ

ਰਸ ਟੁੱਟ ਗਿਆ। ਪਰ ਉਸ ਨੂੰ ਨਹੀਂ ਪਤਾ ਕਿ ਕ੍ਰੋਧੀ ਦੇ ਅੰਸ ਉਸ ਦੇ ਸਰੀਰ ਵਿਚ ਚਲੇ ਗਏ। ਇਸ ਕਰਕੇ ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ -

ਛਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧ ਚੰਡਾਲ ॥

ਭਾਵੇਂ ਕ੍ਰੋਧੀ ਹੋਵੇ, ਲੋਭੀ ਹੋਵੇ, ਹੰਕਾਰੀ ਹੋਵੇ ਅਸਰ ਸਾਰਿਆਂ ਦਾ ਮਾੜਾ ਪੈਂਦਾ ਹੈ। ਇਸੇ ਕਰਕੇ ਰਹਿਤਨਾਮੇ ਵਿਚ ਫੁਰਮਾਨ ਆਉਂਦਾ ਹੈ ਕਿ ਜਿਸ ਦੇ ਬਾਰੇ ਤੁਸੀਂ ਜਾਣਦੇ ਨਹੀਂ ਕਿ ਉਸ ਦੀ ਕਿਰਤ ਕਿਹੋ ਜਿਹੀ ਹੈ, ਕਿਹੋ ਜਿਹੋ ਖਿਆਲ ਹਨ, ਜੇ ਅਣਜਾਣੇ ਉਸ ਦੇ ਹੱਥਾਂ ਕੁਝ ਲੈ ਕੇ ਛਕ ਲਵੱਗੇ ਤਾਂ ਤੁਹਾਡੀ ਲਿਵ ਨੂੰ ਧੱਕਾ ਲੱਗੋਗਾ, ਕਈ ਦਿਨ ਲਿਵ ਨਹੀਂ ਲੱਗਣੀ। ਜੇ ਪ੍ਰਭੂ ਦਾ ਪਿਆਰ ਅੰਦਰ ਠਾਠਾਂ ਮਾਰਦਾ ਹੈ ਉਹ ਵੀ ਧੀਮਾ ਪੈ ਜਾਵੇਗਾ। ਰਹਿਤਨਾਮੇ ਵਿਚ ਐਸਾ ਫੁਰਮਾਨ ਆਉਂਦਾ ਹੈ -

ਜਾ ਕੀ ਰਹਿਤ ਨ ਜਾਣੀਐ ਗੁਰਬਾਣੀ ਨਹੀਂ ਰੀਤ।
ਤਿਸ ਦੇ ਹਥਹੁੰ ਖਾਧੀਐ ਵਿਸਰੇ ਹਰਿ ਕੀ ਪ੍ਰੀਤ।
(ਰਹਿਤਨਾਮਾ)

ਭੇਡੈ ਪ੍ਰਥਲਿ ਲੱਗਿਆਂ ਕਿਉਂ ਪਾਰ ਲੰਘੀਐ।
ਭੂਤੈ ਕੇਰੀ ਦੌਸਤੀ ਨਿਤ ਸਹਸਾ ਜੀਐ।
ਨਦੀ ਕਿਨਾਰੈ ਰੁੱਖੜਾ ਵੇਸਾਹੁ ਨ ਕੀਐ।
ਮਿਰਤਕ ਨਾਲਿ ਵਿਵਾਹੀਐ ਸੋਹਾਗੁ ਨ ਬੀਐ।
ਵਿਸੂ ਹਲਾਹਲ ਬੀਜਿ ਕੈ ਕਿਉਂ ਅਮਿਚ ਲੀਐ।
ਬੇਮੁਖ ਸੇਤੀ ਪਿਰਹੜੀ ਜਮ ਢੰਡ ਸਹੀਐ।
ਭਾਈ ਗੁਰਦਾਸ ਜੀ ਵਾਰ, 34/7

ਸੋ ਗੁਰੂ ਤੋਂ ਜੇ ਬੇਮੁਖ ਹੋ ਜਾਂਦਾ ਹੈ ਉਸ ਦੇ ਬਾਰੇ ਫੁਰਮਾਨ ਹੈ -
ਧਾਰਨਾ - ਗੁਰਾਂ ਤੋਂ ਬੇਮੁਖ ਹੋ ਗਿਆ,
ਹੁਣ ਕਿਵੇਂ ਪਾਰ ਲੰਘੇਗਾ -2
ਕਿਵੇਂ ਪਾਰ ਲੰਘੇਗਾ - 4, 2.
ਗੁਰਾਂ ਤੋਂ ਬੇਮੁਖ ਹੋ ਗਿਆ,.....2
ਜੇ ਕੋ ਗੁਰ ਤੇ ਵੇਮੁਖ ਹੋਵੈ ਬਿਨੁ ਸਤਿਗੁਰ ਮੁਕਤਿ ਨ
ਪਾਵੈ॥
ਪਾਵੈ ਮੁਕਤਿ ਨ ਹੋਰਥੇ ਕੋਈ ਪੁਛਹੁ ਬਿਬੇਕੀਆ ਜਾਏ॥
ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ
ਪਾਏ॥
ਫਿਰ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦ
ਸੁਣਾਏ॥
ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ

ਸੋ ਸਾਧਸੰਗਤ ਜੀ! ਗੁਰੂ ਤੋਂ ਬੇਮੁਖ ਹੋ ਜਾਣਾ ਭਾਰੀ ਅਪਰਾਧ ਹੈ, ਸਿਆਣਿਆ ਨੇ ਛੇ ਹਤਿਆਵਾਂ ਗਿਣੀਆਂ ਹਨ। ਕਰਮ ਧਰਮ ਵਾਲੇ ਪੁਰਸ਼, ਬ੍ਰਹਮ ਦੇ ਜਾਂਨੂੰ, ਬ੍ਰਹਮ ਦੀ ਵਿਚਾਰ ਕਰਨ ਵਾਲੇ ਨੂੰ ਮਾਰ ਦੇਣਾ; ਗਉਂ ਦੇ ਸੁਭਾਅ ਵਾਲੇ ਪੁਰਸ਼ ਨੂੰ ਜੋ ਸਭ ਦਾ ਭਲਾ ਮੰਗਦਾ ਹੋਵੇ ਉਸ ਨੂੰ ਮਾਰ ਦੇਣਾ; ਆਪਣੀ ਲੜਕੀ ਨੂੰ ਮਾਰ ਦੇਣਾ; ਵਿਸ਼ਵਾਸ਼ ਦੇ ਕੇ ਵਿਸ਼ਵਾਸ਼ ਘਾਤ ਕਰਕੇ ਕਿਸੇ ਪ੍ਰੇਮੀ ਨੂੰ ਮਾਰ ਦੇਣਾ; ਕਿਸੇ ਤੋਂ ਪੈਸਾ ਲੈ ਕੇ ਮੁਕਰ ਜਾਣਾ, ਇਸ ਨੂੰ ਰਿਣ ਹੱਤਿਆ ਆਖਿਆ ਜਾਂਦਾ ਹੈ; ਅਕ੍ਰਿਤਘਣ ਹੋ ਜਾਣਾ। ਇਹ ਛੇ ਵੱਡੀਆਂ ਹੱਤਿਆ ਹੋਇਆ ਕਰਦੀਆਂ ਹਨ ਅਤੇ ਇਸ ਪੁਰਸ਼ ਨੂੰ ਹਤਿਆਰਾ ਕਿਹਾ ਜਾਂਦਾ ਹੈ। ਇਕ ਹੱਤਿਆ ਸਾਧਾਰਨ 96 ਕਰੋੜ ਪਾਪ ਦੇ ਬਰਾਬਰ ਪਾਪ ਫਲ ਦਿੰਦੀ ਹੈ। ਛੇ ਹਤਿਆਵਾਂ ਦਾ ਫਲ 5 ਅਰਬ, 76 ਕਰੋੜ ਪਾਪਾਂ ਦੇ ਬਰਾਬਰ ਹੁੰਦਾ ਹੈ। ਜੇ ਪਿਤਾ ਨੂੰ ਕੋਈ ਮਾਰ ਦਿੰਦਾ ਹੈ ਤਾਂ ਸੌ ਹੱਤਿਆ ਦੇ ਬਰਾਬਰ ਹੋਇਆ ਕਰਦਾ ਹੈ। ਮਾਤਾ ਨੂੰ ਮਾਰਨਾ ਇਕ ਹਜ਼ਾਰ ਹਤਿਆਵਾਂ ਦੇ ਬਰਾਬਰ ਹੋਇਆ ਕਰਦਾ ਹੈ। ਐਸਾ ਅਨੁਭਵੀ ਮਹਾਂਪੁਰਸ਼ਾਂ ਦਾ ਮਤ ਹੈ। ਇਸੇ ਕਰਕੇ ਭਾਈ ਗੁਰਦਾਸ ਜੀ ਨੇ ਲਿਖਿਆ ਹੈ ਕਿ ਵੱਡੇ-ਵੱਡੇ ਪਾਪ ਕਰਨ ਵਾਲੇ ਕ੍ਰੋੜ੍ਹਾਂ ਵੀ ਜੋੜ ਲਏ ਜਾਣ ਤਾਂ ਵੀ ਇਕੱਤ ਲੂਇ ਦੇ ਪਾਪ ਦੇ ਬਰਾਬਰ ਨਹੀਂ ਪਹੁੰਚਿਆ ਕਰਦਾ।

ਸੋ ਇਸੇ ਤਰ੍ਹਾਂ ਨਾਲ ਉਹ ਵਿਦਵਾਨ ਪੁਰਸ਼ ਆਪਣੇ ਗੁਰੂ ਦਾ ਆਦਰ ਨਾ ਕਰਕੇ ਰਾਕਸ਼ਸ ਬਣ ਗਿਆ, ਜਿਸ ਦਾ ਨਾਮ ਇਤਿਹਾਸ ਵਿਚ ਕੌਂਡਾ ਰਾਕਸ਼ਸ ਲਿਖਿਆ ਹੋਇਆ ਹੈ। ਜਦੋਂ ਉਹ ਮਰਦਾਨੇ ਨੂੰ ਚੁੱਕ ਕੇ ਲੈ ਗਿਆ ਅਤੇ ਉਸ ਨੂੰ ਉਬਲਦੇ ਤੇਲ ਦੇ ਕੜਾਹੇ ਵਿਚ ਤਲਣ ਲੱਗਿਆ ਤਾਂ ਗੁਰੂ ਨਾਨਕ ਸਾਹਿਬ ਨੇ ਪਹੁੰਚ ਕੇ ਉਸ ਦੀ ਰਕਸ਼ਾ ਕੀਤੀ ਤੇ ਤੇਲ ਦਾ ਕੜਾਹਾ ਬਰਫ ਵਾਂਗੂੰ ਠੰਢਾ ਹੋ ਗਿਆ। ਉਹ ਹੈਰਾਨ ਹੋ ਗਿਆ, ਉਸ ਨੇ ਦੇਖਿਆ ਕਿ ਦੋ ਪੁਰਸ਼ ਸਾਮ੍ਰਾਣੇ ਖੜ੍ਹੇ ਹਨ ਉਨ੍ਹਾਂ ਦੀ ਇਕ ਦਿੱਸ਼ਟੀ ਪੈਣ ਤੇ ਉਬਲਦਾ ਕੜਾਹਾ ਬਰਫ ਵਾਂਗੂੰ ਸੀਤਲ ਹੋ ਗਿਆ ਅਤੇ ਉਹ ਭੱਜਿਆ-ਭੱਜਿਆ ਅੰਦਰ ਗਿਆ ਅਤੇ ਸ਼ੀਸ਼ਾ ਲੈ ਕੇ ਆਇਆ ਅਤੇ ਉਸ ਵਿਚੋਂ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਤੀਬਿੰਬ ਦੇਖਿਆ ਅਤੇ ਆ ਕੇ ਗੁਰੂ ਨਾਨਕ ਪਾਤਸ਼ਾਹ ਦੇ ਚਰਨਾਂ ਤੇ ਸੀਸ ਧਰ ਦਿਤਾ। ਸੀਸ ਧਰਨ ਦੀ ਦੇਰ ਸੀ ਕਿ ਉਸ ਦੇ ਅੰਦਰੋਂ ਸਾਰੀਆਂ ਬੁਰਿਆਈਆਂ, ਪੁੱਠੀਆਂ ਮੱਤਾਂ ਦੂਰ ਹੋ ਗਈਆਂ ਅਤੇ ਉਸ ਨੇ ਸਮਝ ਲਿਆ ਕਿ ਮੇਰੇ ਮਹਾਨ ਗੁਨਾਹ ਨੂੰ ਬਖਸ਼ਣ ਵਾਲਾ ਅੱਜ ਮੇਰੇ ਸਾਮ੍ਰਾਣੇ ਦਿੱਸ਼ਟਮਾਨ ਹੋ ਗਿਆ ਹੈ। ਗੁਰੂ ਨਾਨਕ ਪਾਤਸ਼ਾਹ ਦੇ ਚਰਨਾਂ ਤੇ ਲੰਮਾ ਪੈ ਕੇ ਬੇਨਤੀ ਕਰਦਾ ਹੈ ਕਿ ਹੇ ਪਾਤਸ਼ਾਹ! ਮੈਨੂੰ ਰੱਖ ਲਓ, ਮੈਂ ਬਹੁਤ ਵੱਡਾ ਗੁਨਾਹਗਾਰ ਹਾਂ। ਗੁਰੂ ਨਾਨਕ ਪਾਤਸ਼ਾਹ ਨੇ ਸੁਮੱਤ ਦਿਤੀ ਤੇ ਨਾਮ ਧਨ ਦੇ ਕੇ ਉਸ ਨੂੰ ਸਾਰੇ ਪਾਪਾਂ ਤੋਂ ਬਗੀ ਕਰ ਦਿਤਾ ਅਤੇ ਉਸ ਦੀਆਂ ਸਾਰੀਆਂ ਬੁਰਿਆਈਆਂ ਸਿਰ ਤੇ ਹੱਥ ਰੱਖ ਕੇ ਖਤਮ ਕਰ ਦਿਤੀਆਂ ਅਤੇ ਉਸ ਦੇ ਰੋਮ-ਰੋਮ ਵਿਚ ਵਾਹਿਗੁਰੂ ਨਾਮ ਦੀ ਧੁਨ ਝਰਨਾਟਾਂ ਦੇਣ ਲੱਗੀ। ਪੜ੍ਹੋ -

ਧਾਰਨਾ - ਵਿਚੋਂ ਮਾਰ ਕੱਢੀਆਂ ਬੁਰਿਆਈਆਂ,

ਗੁਰਾਂ ਨੇ ਸਿਰ ਤੇ ਹਥ ਰੱਖ ਕੇ।

ਸਤਿਗੁਰੁ ਵਡਾ ਕਰਿ ਸਾਲਾਹੀਐ
 ਜਿਸੁ ਵਿਚਿ ਵਡੀਆ ਵਡਿਆਈਆ ॥
 ਸਹਿ ਮੇਲੇ ਤਾ ਨਦਰੀ ਆਈਆ ॥
 ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥
 ਕਰਿ ਹੁਕਮੁ ਮਸਤਕਿ ਹਥੁ ਧਰਿ
 ਵਿਚਹੁ ਮਾਰਿ ਕਢੀਆ ਬੁਰਿਆਈਆ ॥
 ਪੰਨਾ - 473

ਜਦੋਂ ਉਹ ਗੁਰਸਿੱਖੀ ਧਾਰਨ ਕਰ ਗਿਆ ਤਾਂ ਭਾਈ ਮਰਦਾਨਾ ਜੀ ਨੇ ਪੁਛਿਆ ਕਿ ਮਹਾਰਾਜ! ਇਹ ਸ਼ੀਸ਼ਾ ਕਿਉਂ ਕੱਢ ਕੇ ਲਿਆਇਆ ਸੀ? ਇਸ ਨੇ ਸ਼ੀਸ਼ੇ ਵਿਚੋਂ ਦੇਖ ਕੇ ਆਪ ਨੂੰ ਕਿਉਂ ਨਮਸ਼ਕਾਰ ਕੀਤੀ? ਮਹਾਰਾਜ ਜੀ ਨੇ ਕਿਹਾ, “ਭਾਈ ਮਰਦਾਨਾ ਜੀ! ਤੁਸੀਂ ਇਸ ਬਾਰੇ ਕੌਂਡੇ ਰਾਕਸ਼ ਨੂੰ ਹੀ ਪੁਛ ਲਓ!” ਹੁਣ ਕੌਂਡਾ ਰਾਕਸ਼ ਨਹੀਂ ਸੀ ਰਿਹਾ। ਉਸ ਦਾ ਰੈਮ-ਰੈਮ ਬਦਲ ਚੁਕਿਆ ਸੀ ਉਸ ਦੇ ਸਾਰੇ ਸੰਸਕਾਰ ਐਉਂ ਸੁਥਰੇ ਹੋ ਗਏ ਸਨ ਜਿਵੇਂ ਕੋਈ ਮੈਲੇ ਪਾਣੀ ਦਾ ਤਸਲਾ ਪਲਟ ਕੇ ਸੁਥਰੇ ਜਲ ਨਾਲ ਭਰ ਦਿੰਦਾ ਹੈ। ਭਾਈ ਕੌਂਡਾ ਜੀ ਨੇ ਦਸਿਆ ਕਿ ਮਹਾਰਾਜ! ਮੈਂ ਇਕ ਬਹੁਤ ਵੱਡੀ ਭੁੱਲ ਕਰ ਚੁਕਿਆ ਹਾਂ ਜਿਵੇਂ ਕਿ ਭਾਈ ਮਰਦਾਨਾ ਜੀ ਨੇ ਵੀ ਕੀਤੀ ਹੈ। ਆਪ ਦਾ ਸਾਬ ਛੱਡ ਕੇ ਸਮਰੱਥ ਗੁਰੂ ਵਲ ਪਿੱਠ ਕਰਕੇ ਵਾਪਸ ਆਪਣੇ ਘਰ ਜਾ ਰਿਹਾ ਸੀ। ਮੈਂ ਜਦੋਂ ਵੀ ਕੋਈ ਆਦਮੀ ਖਾਧਾ ਹੈ ਤਾਂ ਮੈਂ ਉਸ ਨੂੰ ਇਸ ਸ਼ੀਸ਼ੇ ਵਿਚ ਹੀ ਦੇਖਦਾ ਸੀ ਤਾਂ ਉਹ ਮੈਨੂੰ ਪਸੂ ਹੀ ਦਿਸਦਾ ਸੀ। ਮੈਂ ਮਨੁੱਖ ਕੋਈ ਨਹੀਂ ਖਾਧਾ। ਸੌ ਮਰਦਾਨਾ ਵੀ ਮੈਨੂੰ ਗੁਰੂ ਤੋਂ ਬੇਮੁੱਖ ਹੋ ਕੇ ਹੋਰ ਤਰ੍ਹਾਂ ਹੀ ਭਾਸਿਆ। ਸੱਚੇ ਪਾਤਸ਼ਾਹ! ਮੈਂ ਬਹੁਤ ਵੱਡਾ ਵਿਦਵਾਨ ਪੁਰਸ਼ ਸੀ, ਮੈਂ ਬਹੁਤ ਵੱਡੀ ਅਵੱਗਿਆ ਕੀਤੀ। ਮੈਂ ਆਪਣੇ ਗੁਰੂ ਦਾ ਨਿਰਾਦਰ ਕੀਤਾ ਉਨ੍ਹਾਂ ਨੇ ਮੈਨੂੰ ਸਰਾਪ ਦੇ ਦਿਤਾ। ਜਦੋਂ ਮੇਰੇ ਰੋਣ ਕੁਰਲਾਉਣ ਤੇ ਉਨ੍ਹਾਂ ਨੂੰ ਦਇਆ ਆਈ ਤਾਂ ਉਨ੍ਹਾਂ ਨੇ ਕਿਹਾ ਕਿ ਤੈਨੂੰ ਅਸੀਂ ਇਕ ਸ਼ੀਸ਼ਾ ਦਿੰਦੇ ਹਾਂ ਇਸ ਵਿਚ ਤੂੰ ਦੇਖ ਲਿਆ ਕਰੋਂ, ਇਹ ਦੱਸ ਦੇਵੇਗਾ ਕਿ ਇਹ ਪਸੂਆਂ ਤੋਂ ਵੀ ਘਟੀਆ ਬੰਦਾ ਹੈ।

ਧਾਰਨਾ - ਮਾਨਸ ਤੇਰੀ ਜਾਤ ਹੈ,
 ਪਸੂਆਂ ਦੇ ਕੰਮ ਕਰਦੇ - 2, 2.

ਕਰਤੁਤਿ ਪਸੂ ਕੀ ਮਾਨਸ ਜਾਤਿ ॥
 ਲੋਕ ਪਚਾਰਾ ਕਰੈ ਦਿਨੁ ਰਾਤਿ ॥
 ਬਾਹਰਿ ਭੇਖ ਅੰਤਰਿ ਮਲੁ ਮਾਇਆ ॥
 ਛਪਸਿ ਨਾਹਿ ਕਛੁ ਕਰੈ ਛਪਾਇਆ ॥
 ਬਾਹਰਿ ਗਿਆਨ ਧਿਆਨ ਇਸਨਾਨ ॥
 ਅੰਤਰਿ ਬਿਆਪੈ ਲੋਭੁ ਸੁਆਨੁ ॥
 ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥

ਗਲਿ ਪਾਬਰ ਕੈਸੇ ਤਰੈ ਅਥਾਹ॥
ਜਾ ਕੈ ਅੰਤਰਿ ਬਸੈ ਪ੍ਰਭੁ ਆਪਿ॥
ਨਾਨਕ ਤੇ ਜਨ ਸਹਿਜ ਸਮਾਤਿ॥

ਪੰਨਾ

- 267

ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ॥
ਸਭੋਂ ਵਰਤੈ ਸਚੁ ਸਚੈ ਸਬਦਿ ਨਿਹਾਲਿਆ॥

ਪੰਨਾ - 1284

ਸੋ ਮੈਂ ਮਹਾਰਾਜ! ਮੈਂ ਇਸ ਸ਼ੀਸੇ ਵਿਚੋਂ ਦੇਖ ਕੇ ਖਾਂਦਾ ਸੀ। ਜਦੋਂ ਮੈਂ ਆਪ ਦੇ ਸ਼ੀਸੇ ਵਿਚ ਦਰਸ਼ਨ ਕੀਤੇ ਤਾਂ ਮੇਰੇ ਗੁਰੂ ਨੇ ਕਿਹਾ ਸੀ ਕਿ ਜਦੋਂ ਤੇਰੇ ਬਖਸ਼ਣ ਵਾਲਾ ਆਵੇਗਾ, ਤੈਨੂੰ ਸ਼ੀਸੇ ਵਿਚ ਨਿਰਾ ਨੂਰ ਹੀ ਨਜ਼ਰ ਆਵੇਗਾ। ਸੋ ਪਾਤਸ਼ਾਹ! ਜਦੋਂ ਮੈਂ ਦਰਸ਼ਨ ਕੀਤੇ ਤਾਂ ਮੈਂ ਆਪ ਦੇ ਜਲਾਲ ਦੀ ਤਾਬ ਨਾ ਲਿਆ ਸਕਿਆ। ਆਪ ਦੇ ਪ੍ਰਕਾਸ਼ ਨੂੰ ਕੋਈ ਵੀ ਸੰਸਾਰ ਵਿਚ ਝੱਲਣ ਵਾਲਾ ਨਹੀਂ ਹੈ। ਗੁਰੂ ਮਹਾਰਾਜ ਜੀ ਨੇ ਉਸ ਦੀ ਅਧੀਨਗੀ ਦੇਖ ਕੇ ਉਸ ਨੂੰ ਭਾਈ ਮਰਦਾਨਾ ਜੀ ਤੋਂ ਨਾਮ ਦੀ ਦਾਤ ਦਿਵਾਈ। ਜੋ ਰਸ ਨਾਮ ਪ੍ਰਾਪਤੀ ਤੋਂ ਬਾਦ ਪ੍ਰਾਪਤ ਹੋਇਆ, ਉਸ ਨੂੰ ਸੰਸਾਰ ਵਿਚ ਵੰਡਣ ਦਾ ਆਦੇਸ਼ ਦਿਤਾ। ਉਹ ਆਪਣੀ ਪੀਰ ਕੌਮ ਦਾ ਗੁਰੂ ਕਹਾਇਆ। ਉਸ ਦਾ ਅਸਥਾਨ ਕਿਥੇ ਹੈ ਇਹ ਗੱਲ ਕੋਈ ਨਿਰਣੇਪੂਰਵਕ ਨਹੀਂ ਕਹੀ ਜਾ ਸਕਦੀ। ਕਈ ਆਸਾਨ ਵਿਚ ਦਸਦੇ ਹਨ ਪਰ ਜਬਲਪੁਰ ਉਸ ਦਾ ਅਸਥਾਨ ਬਣਾ ਕੇ ਗੁਰਦੁਆਰਾ ਕੰਡਾ ਉਸ ਦਾ ਨਾਮ ਰੱਖਿਆ ਹੋਇਆ ਹੈ।

ਜੋ ਪੇਮੀ ਆਪਣੇ ਗੁਰੂ ਦੇ ਗੁਣ ਨਹੀਂ ਗਾਉਂਦਾ, ਉਹ ਕਦੇ ਵੀ ਆਤਮ ਮਾਰਗ ਤੇ ਨਹੀਂ ਚਲ ਸਕਦਾ। ਸੋ ਇਹ ਸਮੱਗਰੀ ਬਹੁਤ ਹੀ ਜ਼ਰੂਰੀ ਹੈ। ਆਪਣੇ ਗੁਰੂ ਨੂੰ ਪ੍ਰਮੇਸ਼ਰ ਤੋਂ ਘੱਟ ਨਾ ਜਾਣੋ। ਗੁਰੂ ਬਾਰੇ ਚਾਰ ਨਿਸ਼ਚੇ ਹੋਇਆ ਕਰਦੇ ਹਨ - 1. ਮੇਰਾ ਗੁਰੂ ਚੰਗਾ ਸੰਤ ਹੈ 2. ਮੇਰਾ ਗੁਰੂ ਸਭ ਸੰਤਾਂ ਤੋਂ ਵੱਡਾ ਸੰਤ ਹੈ। 3. ਮੇਰਾ ਗੁਰੂ ਪ੍ਰਭੂ ਵਰਗਾ ਹੈ 4. ਮੇਰਾ ਗੁਰੂ ਤਾਂ ਆਪ ਸ਼ਾਬਦਿਕ ਪਾਰਬ੍ਰਹਮ ਪ੍ਰਮੇਸ਼ਰ ਹੈ।

ਜਿਸ ਦੀ ਪ੍ਰੇਤੀ ਗੁਰੂ ਦੇ ਗੁਣ ਨਹੀਂ ਗਾਉਂਦਾ, ਉਹ ਕਦੇ ਵੀ

ਧਾਰਨਾ - ਗੁਰ ਗੋਬਿੰਦ ਗੋਬਿੰਦ ਗੁਰੂ ਹੈ,
ਨਾਨਕ ਭੇਦ ਨਾ ਭਾਈ।
ਨਾਨਕ ਭੇਦ ਨਾ ਭਾਈ - 2.
ਗੁਰ ਗੋਬਿੰਦ ਗੋਬਿੰਦ ਗੁਰੂ ਹੈ - 2.

ਸਮੁੰਦ੍ਰ ਵਿਰੋਲਿ ਸਰੀਰੁ ਹਮ ਦੇਖਿਆ
ਇਕ ਵਸਤੂ ਅਨੂਪ ਦਿਖਾਈ॥
ਗੁਰ ਗੋਵਿੰਦੁ ਗੁਵਿੰਦੁ ਗੁਰੂ ਹੈ
ਨਾਨਕ ਭੇਦੁ ਨ ਭਾਈ॥

ਪੰਨਾ - 442

ਸੋ ਗੁਰੂ ਉਪਰ ਪੂਰਨ ਵਿਸ਼ਵਾਸ਼ ਕੀਤਿਆਂ ਹੀ ਗੁਰਮੰਤਰ ਉਪਰ ਵਿਸ਼ਵਾਸ਼ ਆਉਂਦਾ ਹੈ। ਜੇ ਗੁਰੂ ਉਪਰ ਵਿਸ਼ਵਾਸ਼ ਹੀ ਨਹੀਂ ਹੈ ਤਾਂ ਉਹ ਕਿਹੋ ਜਿਹਾ ਵੀ ਮੰਤਰ ਕਿਉਂ ਨਾ ਦੇਵੇ ਉਹ ਫਲੀਭੂਤ ਨਹੀਂ ਹੋਇਆ ਕਰਦਾ। ਵਿਸ਼ਵਾਸ਼, ਸ਼ਰਧਾ, faith, ਯਕੀਨ ਇਕੋ ਚੀਜ਼ ਦੇ ਵੱਖਰੇ-ਵੱਖਰੇ ਨਾਮ ਹਨ। ਇਕ ਥਾਂ ਐਸਾ ਜ਼ਿਕਰ ਆਉਂਦਾ ਹੈ, ਮਹਾਂਪੁਰਸ਼ ਦਸਿਆ ਕਰਦੇ ਹਨ ਕਿ ਇਕ ਕੋਈ ਸਿੱਧਾ ਸਾਧਾ ਪ੍ਰੇਮੀ ਸਤਿਸੰਗ ਸੁਣ ਕੇ ਬੈਰਾਗੀ ਹੋ ਗਿਆ, ਬੈਰਾਗਵਾਨ ਹੋਇਆ ਇਕ ਮਹਾਤਮਾ ਦੀ ਚਰਨ ਸ਼ਰਨ ਪਹੁੰਚਿਆ। ਉਥੇ ਹੋਰ ਵੀ ਪ੍ਰੇਮੀ ਸੇਵਾ ਕਰਿਆ ਕਰਦੇ ਸਨ। ਉਹ ਲੰਗਰ ਦੀ ਸੇਵਾ ਵੀ ਕਰਿਆ ਕਰਦੇ ਸਨ, ਆਪਣੇ ਹੀ ਪਸੂਆਂ ਦਾ ਦੁੱਧ ਲੰਗਰ ਵਿਚ ਵਰਤਿਆ ਕਰਦੇ ਸਨ। ਮੰਗਣ ਤੋਂ ਸੰਕੋਚ ਕਰਿਆ ਕਰਦੇ ਸਨ। ਸਿਹਨਤ ਕਰਕੇ ਲੰਗਰ ਚਲਾਉਂਦੇ ਸਨ। ਘਾਲ ਕਮਾਈ ਵਿਚ ਪੂਰੇ ਸਨ, ਇਨ੍ਹਾਂ ਪਾਸ ਇਸ ਪ੍ਰੇਮੀ ਨੇ ਜਾ ਕੇ ਕਿਹਾ ਕਿ ਮਹਾਰਾਜ਼! ਮੈਂ ਭਵਸਾਗਰ ਤੋਂ ਪਾਰ ਹੋਣਾ ਹੈ, ਮੈਨੂੰ ਕੋਈ ਜੁਗਤ ਦੱਸੋ। ਮਹਾਂਪੁਰਸ਼ਾਂ ਨੇ ਦੇਖਿਆ ਕਿ ਸਿੱਧਾ ਸਾਧਾ ਪ੍ਰੇਮੀ ਹੈ, ਪਹਿਲਾਂ ਆਪ ਨੇ ਕਿਹਾ ਕਿ ਪ੍ਰੇਮੀਆ! ਸੇਵਾ ਕਰਿਆ ਕਰ, ਪਸੂਆਂ ਨੂੰ ਸੰਭਾਲਿਆ ਕਰ, ਪਸੂਆਂ ਦਾ ਬਹੁਤ ਧਿਆਨ ਰੱਖਣਾ ਹੈ, ਸਾਫ਼-ਸੁਖਰੇ ਥਾਂ ਰੱਖਣੇ ਹਨ ਨਾਲ ਦੀ ਨਾਲ ਗੋਹਾ ਪਿਛੇ ਹਟਾ ਦਿਆ ਕਰ ਤੇ ਚੁੱਕ ਕੇ ਰੜੀ ਉਪਰ ਸੁੱਟ ਦਿਆ ਕਰ। ਪਸੂ ਗੋਹੇ ਉਪਰ ਨਾ ਬੈਠਣ, ਸਾਫ਼ ਸੁਖਰੇ ਰੱਖੀਂ ਫੇਰ ਦੁੱਧ ਵੀ ਸੁਖਰਾ ਹੀ ਮਿਲੋਗਾ। ਜੇ ਪਸੂਆਂ ਦੇ ਗੋਹਾ ਲੱਗਿਆ ਹੋਵੇ ਤਾਂ ਦੁੱਧ ਚੋਣ ਵੇਲੇ ਪਸੂ ਪੂੰਛ ਘੁੰਮਾਉਂਦੇ ਹਨ ਤਾਂ ਪੂੰਛ ਨਾਲ ਲੱਗਿਆ ਗੋਹਾ ਦੁੱਧ ਵਿਚ ਪੈ ਜਾਂਦਾ ਹੈ। ਇਸ ਤਰ੍ਹਾਂ ਪ੍ਰਭੂ ਦੇ ਭੋਗ ਲਵਾਉਣ ਲਈ ਅਨੁਕੂਲ ਨਹੀਂ ਰਹਿੰਦਾ। ਸੋ ਉਹ ਪ੍ਰੇਮੀ ਸਾਵਧਾਨ ਹੋ ਕੇ ਸੇਵਾ ਕਰਦਾ ਰਿਹਾ। ਅੱਠ ਸਾਲ ਬੀਤ ਗਏ, ਉਸ ਨੂੰ ਕਿਸੇ ਨੇ ਪੁਛਿਆ ਕਿ ਤੈਨੂੰ ਮਹਾਂਪੁਰਸ਼ਾਂ ਨੇ ਕੋਈ ਮੰਤਰ ਦਿਤਾ ਹੈ? ਉਸ ਨੇ ਕਿਹਾ ਮੈਨੂੰ ਤਾਂ ਸੇਵਾ ਤੋਂ ਲਾਇਆ ਹੈ। ਉਸ ਪ੍ਰੇਮੀ ਨੇ ਕਿਹਾ ਕਿ ਪ੍ਰਭੂ ਨੂੰ ਮਿਲਣ ਵਾਸਤੇ ਗੁਰੂ ਤੋਂ ਮੰਤਰ ਲੈਣਾ ਬਹੁਤ ਜ਼ਰੂਰੀ ਹੋਇਆ ਕਰਦਾ ਹੈ। ਉਹਦਾ ਜਾਪ ਦਿਨ ਰਾਤ ਕਰਨਾ ਪੈਂਦਾ ਹੈ। ਐਨਾ ਜਾਪ ਕਰਨਾ ਚਾਹੀਦਾ ਹੈ ਕਿ ਜੇ ਉਹ ਵਿਸਰ ਜਾਵੇ ਤਾਂ ਐਉਂ ਸਮਝੇ ਕਿ ਮੈਂ ਹੁਣ ਜਿਉਂਦਾ ਨਹੀਂ ਰਿਹਾ। ਐਸੀ ਅਵਸਥਾ ਬਾਰੇ ਗੁਰੂ ਮਹਾਰਾਜ਼ ਜੀ ਦਾ ਫੁਰਮਾਨ ਕੀਤਾ ਹੈ -

ਧਾਰਨਾ - ਨਾ ਜੀਵੇ, ਮੱਛੀ ਨੀਰ ਤੋਂ ਬਿਨਾਂ - 2

ਨੀਰ ਤੋਂ ਬਿਨਾਂ, ਨੀਰ ਤੋਂ ਬਿਨਾਂ - 4

ਨਾ ਜੀਵੇ, ਮੱਛੀ ਨੀਰ ਤੋਂ ਬਿਨਾਂ - 2

ਜਿਉ ਮਛਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ॥

ਬੁੰਦ ਵਿਹੁਣਾ ਚਾਡਿਕੌ ਕਿਉ ਕਰਿ ਤ੍ਰਿਪਤਾਵੈ॥

ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ॥

ਭਵਰੁ ਲੰਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ॥

ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ॥

ਇਹ ਬਚਨ ਸੁਣ ਕੇ ਉਹ ਪ੍ਰੇਮੀ ਜਗਿਆਸੂ ਜਿਸ ਦਾ ਸੁਭਾਅ ਪੂਰੀ ਤਰ੍ਹਾਂ ਛਲ ਕਪਟ ਰਹਿਤ, ਤਰਕ ਤੋਂ ਰਹਿਤ ਗੁਰੂ ਬਚਨਾਂ ਨੂੰ ਪੂਰੀ ਤਰ੍ਹਾਂ ਮੰਨਣ ਵਾਲਾ ਸੀ ਉਹ ਆਪਣੇ ਗੁਰੂ ਪਾਸ ਗਿਆ। ਉਨ੍ਹਾਂ ਕੌਲ ਬੇਨਤੀ ਕੀਤੀ ਕਿ ਮਹਾਰਾਜ! ਆਪ ਦੇ ਹੁਕਮ ਦੇ ਮੁਤਾਬਿਕ ਅੱਜ ਮੈਨੂੰ ਅੱਠ ਸਾਲ ਹੋ ਗਏ ਹਨ। ਪਸੂਆਂ ਦੀ ਸੇਵਾ ਕਰ ਰਿਹਾ ਹਾਂ। ਆਪ ਦੀ ਹੀ ਮਿਹਰ ਹੈ ਕਿ ਇਹ ਸੇਵਾ ਆਪ ਨੇ ਬਖਸ਼ੀ ਹੋਈ ਹੈ ਪਰ ਮਹਾਰਾਜ! ਮੇਰੇ ਗੁਰਭਾਈਆਂ ਨੇ ਦੱਸਿਆ ਕਿ ਤੈਨੂੰ ਅਜੇ ਗੁਰਮੰਡ ਨਹੀਂ ਮਿਲਿਆ ਜਿਸ ਦਾ ਜਾਪ ਕਰਕੇ ਪ੍ਰਮੇਸ਼ਰ ਤਕ ਪਹੁੰਚਿਆ ਜਾਂਦਾ ਹੈ। ਭਾਵੇਂ ਪ੍ਰਭੂ ਤਕ ਗੁਰੂ ਦੀ ਕ੍ਰਿਪਾ ਨਾਲ ਹੀ ਪਹੁੰਚਿਆ ਜਾਂਦਾ ਹੈ, ਆਪਣੇ ਬਲ ਨਾਲ ਤਾਂ ਅੱਜ ਤਕ ਕੋਈ ਨਹੀਂ ਪਹੁੰਚ ਸਕਿਆ। ਆਪ ਕ੍ਰਿਪਾ ਕਰਕੇ ਗੁਰਮੰਡ ਬਖਸ਼ੇ ਅਤੇ ਜਪਣ ਦੀ ਵਿਧੀ ਵੀ ਦੱਸ ਦਿਓ। ਉਸ ਵੇਲੇ ਸਮਾਂ ਸ਼ਾਮ ਦਾ ਸੀ, ਸੁਰਜ ਢੁੱਬ ਰਿਹਾ ਸੀ ਅਜਿਹੇ ਸਮੇਂ ਅਸੀਂ ਰਹਿਰਾਸ ਸਾਹਿਬ ਦਾ ਪਾਠ ਕਰਦੇ ਹਾਂ, ਹਿਦੂ ਸੰਧਿਆ ਪੜ੍ਹਦੇ ਹਨ, ਮੁਸਲਮਾਨ ਸ਼ਾਮ ਦੀ ਨਮਾਜ਼ ਪੜ੍ਹਦੇ ਹਨ। ਮਹਾਂਪੁਰਸ਼ਾਂ ਨੇ ਕਿਹਾ ਕਿ ਗੁਰਮੰਡ ਲੈਣ ਲਈ ਤੂੰ ਸਵੇਰੇ 8.00 ਵਜੇ ਅਸਾਡੇ ਪਾਸ ਆਈਂ ਅਤੇ ਇਹ ਪ੍ਰੇਮੀ ਬਹੁਤ ਖੁਸ਼ ਹੋਇਆ। ਆਪਣੇ ਸੇਵਾ ਖੇਤਰ ਵਿਚ ਪਹੁੰਚ ਰਿਹਾ। ਰਾਤ ਨੂੰ ਹੀ ਅੱਧਾ ਕੰਮ ਮੁਕਾ ਲਿਆ, ਗੋਹਾ ਵਗੈਰਾ ਰੁੜੀ ਤੇ ਸੁੱਟ ਆਇਆ। ਸੁਭਾਵਿਕ ਹੀ ਉਸ ਨੇ ਕਿਸੇ ਨੂੰ ਸਮਾਂ ਪੁਛਿਆ। ਉਸ ਨੇ ਕਿਹਾ ਕਿ ਅੱਠ ਵੱਜਣ ਵਾਲੇ ਹਨ। ਉਹ ਕਾਹਲੀ ਨਾਲ ਉਸੇ ਤਰ੍ਹਾਂ ਲਿਬੜਿਆ ਹੋਇਆ ਆਪਣੇ ਗੁਰੂ ਵਲ ਨੂੰ ਚਲ ਪਿਆ। ਉਧਰ ਕੁਝ ਇਸ ਤਰ੍ਹਾਂ ਹੋਇਆ ਕਿ ਸ਼ਾਮ ਨੂੰ ਰਾਜੇ ਦੇ ਅਹਿਲਕਾਰ ਆਏ ਉਨ੍ਹਾਂ ਨੇ ਸੰਤਾਂ ਨੂੰ ਕਿਹਾ ਕਿ ਠੀਕ ਅੱਠ ਵਜੇ ਇਸੇ ਅਸਥਾਨ ਤੇ ਅਸਾਡੇ ਰਾਜਾ ਸਾਹਿਬ ਤੁਹਾਡੇ ਦਰਸ਼ਨ ਕਰਨਾ ਲੋਚਦੇ ਹਨ। ਮਹਾਂਪੁਰਸ਼ਾਂ ਨੇ ਕਿਹਾ, “ਭਾਈ! ਰਾਜਿਆਂ ਨੇ ਅਸਾਡੇ ਕੌਲ ਆ ਕੇ ਕੀ ਕਰਨਾ ਹੈ ਅਸੀਂ ਤਾਂ ਵਿਰੱਕਤ ਸਾਧੂ ਹਾਂ। ਸਾਡੇ ਕੌਲ ਤਾਂ ਆਹੀ ਇਕ ਪੈਣ ਵਾਸਤੇ ਸਫ ਹੈ ਜੇ ਤੁਹਾਡਾ ਰਾਜਾ ਸਫ ਤੇ ਬੈਠ ਜਾਵੇ ਤਾਂ ਅੱਠ ਵਜੇ ਆ ਜਾਵੇ।” ਉਨ੍ਹਾਂ ਕਰਮਚਾਰੀਆਂ ਨੇ ਕਿਹਾ ਕਿ ਭਾਵੇਂ ਮਹਾਰਾਜ ਅਸਾਡੇ ਸਫ ਤੇ ਵੀ ਬੈਠ ਸਕਦੇ ਹਨ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਕੁਝ ਵਿਛਾਈ ਕਰ ਦੇਈਏ। ਉਹ ਅੰਮ੍ਰਿਤ ਵੇਲੇ ਹੀ ਬਹੁਤ ਵਧੀਆ ਗਲੀਚੇ ਲੈ ਆਏ ਅਤੇ ਵਿਛਾਈ ਕਰ ਦਿਤੀ। ਰਾਜੇ ਦੇ ਆਉਣ ਤੋਂ ਪਹਿਲਾਂ ਉਹ ਪ੍ਰੇਮੀ ਆਪਣੇ ਪਸੂਆਂ ਦੀ ਸੰਭਾਲ ਕਰਕੇ ਉਸੇ ਤਰ੍ਹਾਂ ਲਿਬੜੇ ਹੋਏ ਪੈਰਾਂ ਨਾਲ ਮੰਤਰ ਲੈਣ ਚਲ ਪਿਆ। ਮਹਾਤਮਾ ਕੁਟੀਆ ਦੇ ਦਰਵਾਜ਼ੇ ਅੱਗੇ ਸਹਿਜ ਨਾਲ ਹੀ ਖੜ੍ਹੇ ਸਨ, ਉਨ੍ਹਾਂ ਨੇ ਜਦੋਂ ਇਸ ਨੂੰ ਦੇਖਿਆ ਤਾਂ ਉਚਾ ਹੱਥ ਕਰਕੇ ਕਹਿਣ ਲੱਗੇ, “ਪਰੇ-ਪਰੇ-ਪਰੇ।” ਜਿਸ ਦਾ ਇਹ ਮਤਲਬ ਸੀ ਕਿ ਤੇਰੇ ਪੈਰ ਲਿਬੜੇ ਹੋਏ ਹਨ ਇਸ ਗਲੀਚੇ ਤੋਂ ਪਰੇ ਰਹਿ। ਉਹ ਪ੍ਰੇਮੀ ਬਹੁਤ ਖੁਸ਼ ਹੋਇਆ ਅਤੇ ਸਮਝ ਲਿਆ ਕਿ ਮੈਨੂੰ ਗੁਰਮੰਡ ਮਿਲ ਗਿਆ। ਉਸੇ ਸਮੇਂ ਤੋਂ ਉਸ ਨੇ ਰਟ ਲਾ ਦਿਤੀ। ਐਨਾ ਜਾਪ ਕੀਤਾ ਕਿ ਉਹ ਜਾਪ ਉਸ ਦੇ ਅੰਦਰ ਉਤਰ ਰਿਹਾ, ਹੱਥੀਂ ਪੈਰੀ ਸੇਵਾ ਕੀਤੀ ਪਰ ਚਿੱਤ ਨਾਲ ਸਦਾ ਹੀ ਪਰੇ-ਪਰੇ ਕਰਦਾ ਰਿਹਾ। ਐਨਾ ਜਾਪ ਪ੍ਰਬਲ

ਹੋ ਗਿਆ ਕਿ ਆਪਣੇ ਅੰਦਰੋਂ ਪਰ੍ਵੇ-ਪਰ੍ਵੇ ਹੀ ਸਣਨ ਲੱਗਿਆ। ਹਵਾ ਵਿਚ ਵੀ, ਪੱਛੀ ਜਦੋਂ ਆਪਣੇ ਗੀਤ ਗਾਉਣ ਤਾਂ ਉਸ ਨੂੰ ਪਰ੍ਵੇ-ਪਰ੍ਵੇ ਦੀ ਅਵਾਜ਼ ਹੀ ਸੁਣਿਆ ਕਰੇ। ਦੁਬਾਰਾ ਨਾ ਹੀ ਸੰਤਾਂ ਨੇ ਉਸ ਨੂੰ ਬੁਲਾਇਆ, ਨਾ ਹੀ ਉਸ ਨੂੰ ਸ਼ੱਕ ਪਿਆ ਕਿ ਮੇਰਾ ਮੰਤਰ ਗਲਤ ਹੈ ਅਤੇ ਪਰ੍ਵੇ-ਪਰ੍ਵੇ ਨੂੰ ਹੀ ਪੂਰਾ ਪਾਰਬਹਮ ਪ੍ਰਮੇਸ਼ਰ ਸਮਝ ਰਿਹਾ ਸੀ। ਇਕ ਦਿਨ ਅਜਿਹਾ ਹੋਇਆ ਕਿ ਮਹਾਂਪੁਰਸ਼ਾਂ ਨੇ ਉਸ ਨੂੰ ਬੁਲਾਇਆ ਅਤੇ ਕਿਹਾ ਕਿ 40 ਮੀਲ ਤੇ ਅਸਾਡੇ ਇਕ ਮਿਤਰ ਰਹਿੰਦੇ ਨੇ ਤੂੰ ਉਨ੍ਹਾਂ ਨੂੰ ਇਹ ਚਿੱਠੀ ਦੇ ਕੇ ਆਈਂ ਅਤੇ ਇਸ ਚਿੱਠੀ ਦਾ ਜਵਾਬ ਸ਼ੀਘਰ ਤੋਂ ਸ਼ੀਘਰ ਲੈ ਕੇ ਆਈ। ਰੁਕਣਾ ਨਹੀਂ ਬਸ ਥੋੜ੍ਹਾ ਬਹੁਤ ਅਰਾਮ ਕਰਕੇ ਉਦੋਂ ਹੀ ਵਾਪਸ ਆ ਜਾਣਾ ਹੈ। ਉਸ ਨੇ ਮਹਾਂਪੁਰਸ਼ਾਂ ਤੋਂ ਪੱਤਰ ਫੜ ਲਿਆ ਆਪਣੀ ਕੁਟੀਆ ਵਿਚ ਚਲਿਆ ਗਿਆ ਅਤੇ ਉਸ ਦੇ ਮਨ ਵਿਚ ਫੁਰਨਾ ਆਇਆ ਕਿ ਜੋ ਮੈਨੂੰ ਪਰ੍ਵੇ-ਪਰ੍ਵੇ ਦਾ ਅੰਨੰਦ ਆ ਰਿਹਾ ਹੈ। ਐਸਾ ਨਾ ਹੋਵੇ ਕਿ ਇਹ ਅੰਨੰਦ ਮੈਨੂੰ ਵਿਸਰ ਜਾਵੇ ਅਤੇ ਮੈਂ ਕਿਤੇ ਪਰ੍ਵੇ-ਪਰ੍ਵੇ ਨੂੰ ਭੁੱਲ ਜਾਵਾਂ। ਉਸ ਦੀ ਚਿੱਤਾ ਨੂੰ ਵੇਖ ਕੇ ਇਕ ਦਮ ਪ੍ਰਕਾਸ਼ ਹੋ ਗਿਆ, ਪ੍ਰਭੂ ਦਾ ਸ਼ਾਖਸ਼ਾਤ ਰੂਪ ਸਾਮੂਲੈ ਆ ਗਿਆ। ਉਨ੍ਹਾਂ ਨੇ ਕਿਹਾ, “ਮੇਰੇ ਪਿਆਰੇ ਭਗਤ! ਚਿੱਠੀ ਮੈਨੂੰ ਦੇਹ, ਮੈਂ ਹੁਣੇ ਜਵਾਬ ਲਿਆ ਦੇਵਾਂਗਾ। ਉਸ ਨੇ ਬੜੇ ਆਦਰ ਸਤਿਕਾਰ ਨਾਲ ਬੇਨਤੀ ਕੀਤੀ ਕਿ ਮਹਾਰਾਜ! ਮੈਂ ਪਹਿਲਾਂ ਤਾਂ ਕਦੇ ਤੁਹਾਨੂੰ ਦੇਖਿਆ ਨਹੀਂ ਹੈ, ਆਪ ਐਡੀ ਦੂਰ ਕਿਵੇਂ ਜਾਵੋਂਗੇ?” ਕਹਿਣ ਲੱਗੇ, “ਮੈਂ ਪਿਆਰ ਦੇ ਵਸ ਹਾਂ, ਮੈਂ ਮੰਤ੍ਰਾਂ ਤੋਂ ਉਪਰ ਹਾਂ ਮੈਂ ਤਾਂ ਭਾਵਨਾ ਦੇਖਦਾ ਹਾਂ, ਮੈਂ ਤਾਂ ਤੇਰੀ ਅਤੁੱਟ ਲਗਨ ਦੇਖ ਕੇ ਤੈਨੂੰ ਆਪਣਾ ਸਰਗੁਣ ਸਰੂਪ ਦਿਖਾਇਆ ਹੈ। ਸਾਰਾ ਸੰਸਾਰ ਮੇਰੇ ਤੋਂ ਕੁਝ ਨਾ ਕੁਝ ਮੰਗਦਾ ਹੀ ਰਹਿੰਦਾ ਹੈ ਅਤੇ ਮੈਂ ਸਭ ਨੂੰ ਦਿੰਦਾ ਹੀ ਰਹਿੰਦਾ ਹਾਂ। ਪਰ ਇਹ ਸੰਸਾਰ ਪਰਤ ਕੇ ਮੇਰੇ ਨਾਲ ਪਿਆਰ ਨਹੀਂ ਕਰਦਾ, ਮੇਰੀ ਦਿਤੀਆਂ ਹੋਈਆਂ ਦਾਤਾਂ ਵਿਚ ਪਰਚ ਕੇ ਮੈਨੂੰ ਪੂਰੀ ਤਰ੍ਹਾਂ ਨਾਲ ਵਿਸਾਰ ਦਿੰਦਾ ਹੈ ਜਿਵੇਂ ਕਿ ਫੁਰਮਾਨ ਹੈ -

ਦਾਤਿ ਪਿਆਰੀ ਵਿਸਰਿਆ ਦਾਤਾਰਾ॥

ਜਾਣੈ ਨਾਹੀ ਮਰਣੂ ਵਿਚਾਰਾ॥

ਪੰਨਾ - 676

ਪ੍ਰਭੂ ਨੇ ਪੱਤਰ ਫੜ ਲਿਆ ਅਤੇ ਥੋੜ੍ਹੀ ਹੀ ਦੇਰ ਪਿਛੋਂ ਉਸ ਮਹਾਤਮਾ ਤੋਂ ਚਿੱਠੀ ਲਿਖਵਾ ਕੇ ਲੈ ਆਏ ਤੇ ਇਸ ਨੂੰ ਆ ਕੇ ਦੇ ਦਿਤੀ।

ਇਹ ਪ੍ਰਮੀ ਬਹੁਤ ਹੀ ਪ੍ਰਸੰਨ ਹੋਇਆ ਕਿ ਇਹ ਪਰ੍ਵੇ-ਪਰ੍ਵੇ ਜੀ ਕਿੰਨੇ ਚੰਗੇ ਹਨ, ਜੋ ਕੰਮ ਮੈਂ ਕਰਨਾ ਸੀ, ਉਹ ਆਪ ਕਰਕੇ ਆਏ ਹਨ। ਗੁਰਬਾਣੀ ਵਿਚ ਫੁਰਮਾਨ ਆਉਂਦਾ ਹੈ -

**ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ
ਜਿਨ ਹਰਿ ਕਾ ਨਾਮੁ ਪਿਆਰਾ॥**

ਪੰਨਾ

- 638

ਸੋ ਚਿੱਠੀ ਲੈ ਕੇ ਮਹਾਂਪੁਰਸ਼ਾਂ ਦੇ ਪਾਸ ਫੇਰ ਚਲਿਆ ਗਿਆ। ਮਹਾਂਪੁਰਸ਼ਾਂ ਨੇ ਅਚਾਨਕ ਹੀ ਉਸ ਨੂੰ ਕਿਹਾ ਕਿ ਕਾਢੀ ਸਮਾਂ ਹੋਇਆ, ਤੈਨੂੰ ਚਿੱਠੀ

ਦੇ ਕੇ ਕਿਹਾ ਸੀ ਕਿ ਜਵਾਬ ਲੈ ਕੇ ਆਈਂ। ਤੂੰ ਅਜੇ ਜਾਣ ਵਾਸਤੇ ਤਿਆਰ ਹੀ ਨਹੀਂ ਹੋਇਆ? ਉਸ ਨੇ ਕਿਹਾ ਕਿ ਮਹਾਰਾਜ! ਆਪ ਦੇ ਪੱਤਰ ਦਾ ਉਤਰ ਮੇਰੇ ਪਾਸ ਹੈ। ਕ੍ਰਿਪਾ ਕਰਕੇ ਇਸ ਨੂੰ ਵਾਚ ਲਵੋ। ਮਹਾਤਮਾ ਨੇ ਚਿੱਠੀ ਫੜੀ ਤੇ ਹੈਰਾਨ ਹੋ ਗਏ ਕਿ 40 ਮੀਲ ਤੇ ਮਹਾਂਪੁਰਸ਼ ਰਹਿੰਦੇ ਹਨ। 40 ਮੀਲ ਜਾਣ ਨੂੰ 12 ਘੰਟੇ ਲਗਦੇ ਹਨ ਅਤੇ 12 ਘੰਟੇ ਆਉਣ ਨੂੰ ਲਗਦੇ ਹਨ। ਬਾਕੀ ਕੁਝ ਛਕਣਾ ਛਕਾਉਣਾ, ਅਰਾਮ ਵੀ ਕਰਨਾ ਹੈ, ਇਹ ਐਨੀ ਛੇਤੀ ਕਿਵੇਂ ਚਿੱਠੀ ਲੈ ਆਇਆ। ਕਹਿਣ ਲੱਗੇ, “ਪ੍ਰੇਮੀਆ! ਇਹ ਗੱਲ ਮੇਰੀ ਸਮਝ ਤੋਂ ਪਰ੍ਹੇ ਹੈ, ਤੂੰ ਕਿਵੇਂ ਐਨੀ ਛੇਤੀ ਜਵਾਬ ਲੈ ਆਇਆ।” ਉਸ ਨੇ ਕਿਹਾ ਕਿ ਮੈਂ ਤਾਂ ਜਵਾਬ ਨਹੀਂ ਲੈ ਕੇ ਆਇਆ, ਮੇਰੇ ਪਰ੍ਹੇ-ਪਰ੍ਹੇ ਜੀ ਲੈ ਕੇ ਆਏ ਹਨ। ਉਹ ਮਹਾਤਮਾ ਹੈਰਾਨ ਹੋ ਗਏ ਕਿ ਤੂੰ ਪਰ੍ਹੇ-ਪਰ੍ਹੇ ਕਿਸਨੂੰ ਕਹਿੰਦਾ ਹੈ? ਉਸ ਨੇ ਕਿਹਾ ਕਿ ਮਹਾਰਾਜ! ਆਪ ਨੂੰ ਹੀ ਮੈਨੂੰ ਪਰ੍ਹੇ-ਪਰ੍ਹੇ ਦਾ ਮੰਤਰ ਦਿਤਾ ਸੀ। ਮਹਾਂਪੁਰਸ਼ਾਂ ਦੀ ਯਾਦ ਵਿਚੋਂ ਵਿਸਰ ਚੁਕਿਆ ਸੀ। ਤਾਂ ਉਸ ਨੇ ਕਿਹਾ ਹੈ ਕਿ ਇਹ ਉਸ ਦਿਨ ਦੀ ਗੱਲ ਹੈ ਜਦੋਂ ਤੁਸੀਂ ਅੱਠ ਵਜੇ ਸਵੇਰੇ ਮੈਨੂੰ ਮੰਤਰ ਦੇਣ ਲਈ ਬੁਲਾਇਆ ਸੀ। ਉਸੇ ਦਿਨ ਰਾਜੇ ਨੇ ਵੀ ਆਪ ਪਾਸ ਆਉਣਾ ਸੀ। ਆਪ ਕੁਟੀਆ ਦੇ ਬਾਹਰ ਖੜ੍ਹੇ ਮੇਰਾ ਇੰਤਜ਼ਾਰ ਕਰ ਰਹੇ ਸੀ ਤੇ ਮੈਂ ਕਾਹਲੀ ਨਾਲ ਵਿਛੇ ਹੋਏ ਗਲੀਚਿਆਂ (carpets) ਦੇ ਨੇੜੇ ਜਦੋਂ ਪਹੁੰਚਿਆ ਤਾਂ ਆਪ ਨੇ ਬਹੁਤ ਹੀ ਕ੍ਰਿਪਾ ਕਰਕੇ ਮੈਨੂੰ ਮੰਤਰ ਦਿਤਾ - ਪਰ੍ਹੇ-ਪਰ੍ਹੇ-ਪਰ੍ਹੇ। ਮਹਾਂਪੁਰਸ਼ ਹੈਰਾਨ ਹੋ ਗਏ ਕਿ ਇਹ ਕੀਂ ਗੱਲ ਹੋਈ। ਆਪ ਉਸ ਪ੍ਰੇਮੀ ਨੂੰ ਵਿਦਾ ਕਰਕੇ ਇਸ ਗੱਲ ਦਾ ਨਿਰਣਾ ਕਰਨ ਲਈ ਸਮਾਧੀ ਸਥਿਤ ਹੋ ਗਏ ਅਤੇ ਪੜ੍ਹੇ ਦੀ ਆਰਾਧਣਾ ਕੀਤੀ। ਆਪ ਹਰ ਸਮੇਂ ਪੜ੍ਹੇ ਦਾ ਨਿਰਗੁਣ ਸਰੂਪ ਪਰੌਪੂਰਨ ਅਨੁਭਵ ਕਰਦੇ ਸਨ। ਉਸ ਵੇਲੇ ਪੜ੍ਹੇ ਵਲੋਂ ਅਕਾਸ਼ਬਾਣੀ ਹੋਈ ਕਿ ਮਹਾਂਪੁਰਸ਼! ਹੈਰਾਨ ਨਾ ਹੋਵੋ, ਇਹ ਜੋ ਪਰ੍ਹੇ-ਪਰ੍ਹੇ ਨਾਮ ਹੈ, ਇਹ ਮੇਰਾ ਹੀ ਨਾਮ ਹੈ ਕਿਉਂਕਿ ਮੈਂ ਸਾਰੇ ਦਿਸ਼ਟਮਾਨ, ਸਾਰੀ ਪ੍ਰਕ੍ਰਿਤੀ, ਹਰ ਚੀਜ਼ ਤੋਂ ਪਰ੍ਹੇ ਹਾਂ, ਪਰ੍ਹੇ ਤੋਂ ਵੀ ਮੈਂ ਪਰ੍ਹੇ ਹਾਂ ਅਤੇ ਮੇਰਾ ਨਾਮ ਅਪਰੰਪਰ ਪਾਰਬ੍ਰਹਮ ਪ੍ਰਮੇਸ਼ਰ ਹੈ। ਸੋ ਇਸ ਨੇ ਮੇਰੇ ਅਪਰੰਪਰ ਨਾਮ ਦੀ ਆਰਾਧਣਾ ਕੀਤੀ ਹੈ। ਮੈਂ ਆਪਣੇ ਭਗਤਾਂ ਦੀ ਭਾਵਨਾ ਭਰੀ ਆਰਾਧਣਾ ਦੇਖ ਕੇ ਸਦਾ ਹੀ ਖੁਸ਼ ਹੁੰਦਾ ਹਾਂ। ਸੋ ਮੈਂ ਇਸ ਦੇ ਪਿਆਰ ਵਸ ਹੋਇਆ ਹੋਇਆ ਆਪ ਹੀ ਚਿੱਠੀ ਦਾ ਉਤਰ ਲੈ ਕੇ ਆਇਆ ਸੀ। ਇਹ ਪੂਰਨ ਅਨੁਭਵੀ ਮਹਾਂਪੁਰਸ਼ਾਂ ਦੇ ਮੁਖਾਗਬਿੰਦ ਤੋਂ ਉਚਾਰੀਆਂ ਕਬਾਵਾਂ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਗੁਰੂ ਉਪਰ ਪੂਰਨ ਭਰੋਸਾ ਕਰਕੇ ਜਗਿਆਸੂ ਪਾਰ ਲੰਘ ਜਾਂਦਾ ਹੈ। ਸੋ ਐਸੇ ਗੁਰੂ ਦੀ ਸਿਫਤ ਜੋ ਨਹੀਂ ਕਰਦੇ ਅਤੇ ਆਪਣੇ ਗੁਰੂ ਨੂੰ ਗੁਪਤ ਕਰਕੇ ਆਪਣੇ ਆਪ ਦਾ ਦਿਖਾਵਾ ਕਰਦਾ ਹੈ ਕਿ ਜੋ ਮੈਂ ਹਾਂ, ਮੇਰਾ ਗੁਰੂ ਕੁਝ ਵੀ ਨਹੀਂ ਹੈ, ਉਹ ਬੰਦਾ ਰੂਹਾਨੀ ਮਾਰਗ ਤੇ ਚਲ ਹੀ ਨਹੀਂ ਸਕਿਆ ਕਰਦਾ।

ਬ੍ਰਹਮਿਗਿਆਨੀ ਸੰਤ ਗੁਰਬਚਨ ਸਿੱਖ ਜੀ ਨੇ ਆਪਣੇ ਗੁਰਮੁਖ ਪ੍ਰਕਾਸ਼ ਗੰਥ ਵਿਚ ਸੱਚੀ ਟਕਸਾਲ ਦਾ ਸ਼ਬਦ ਘੜਨ ਦੀ ਕੁਝ ਸਮੱਗਰੀ ਦਿੱਤੀ ਹੈ। ਜਿਸ ਵਿਚ ਅੰਕਿਤ ਹੈ -

ਅਪੁਨੇ ਗੁਣ ਕੀ ਸਿਫਤ ਨਾ ਕਰਨੰ ॥ ਧਰਮ ਨਿਜ ਜਸੁ ਹੇਤ ਨ ਬਰਨੰ ॥

ਮਿਹਨਤ ਕਰਨ ਤੇ ਆਦਮੀ ਵਿਚ ਬਹੁਤ ਸਾਰੇ ਗੁਣ ਆ ਜਾਂਦੇ ਹਨ। ਉਨ੍ਹਾਂ ਗੁਣਾਂ ਦੀ ਸ਼ਲਾਘਾ ਸੂਝਵਾਨ ਪੁਰਸ਼ ਕਰਦੇ ਹੀ ਰਹਿੰਦੇ ਹਨ। ਗੁਣਵਾਨ ਪੁਰਸ਼ ਆਪਣੇ ਗੁਣਾਂ ਦੀ ਸਿਫਤ ਸੁਣ ਕੇ ਨਿਮਰਤਾ ਭਾਵ ਵਿਚ ਆ ਜਾਂਦਾ ਹੈ ਅਤੇ ਉਸ ਦਾ ਮਤ ਇਹ ਹੋਇਆ ਕਰਦਾ ਹੈ ਕਿ ਮੇਰਾ ਤਾਂ ਇਹ ਐਵੇਂ ਹੀ ਨਾਮ ਲੈਂਦੇ ਹਨ, ਇਹ ਤਾਂ ਗੁਰੂ ਮਹਾਰਾਜ ਦੀ ਕ੍ਰਿਪਾ ਹੈ ਜਿਸ ਨੇ ਮੈਨੂੰ ਬੋਲਣ ਦੀ ਸ਼ਕਤੀ ਦਿਤੀ ਹੈ, ਜਿਸ ਨੇ ਮੈਨੂੰ ਸੋਹਣਾ ਦਿਮਾਗ ਦਿਤਾ ਹੈ, ਜਿਸ ਨੇ ਮੈਨੂੰ ਵਿਦਿਆ ਦਿਤੀ ਹੈ ਇਹ ਸਿਫਤ ਤਾਂ ਉਸ ਦੀ ਹੀ ਕਰਨੀ ਚਾਹੀਦੀ ਹੈ, ਮੇਰੀ ਨਹੀਂ ਕਰਨੀ ਚਾਹੀਦੀ।

ਸਾਧਸੰਗਤ ਜੀ! ਜੋ ਆਪਣੇ ਗੁਣ ਦੀ ਆਪ ਸਿਫਤ ਕਰਦਾ ਹੈ ਉਹ ਆਤਮ ਮਾਰਗ ਦਾ ਪਾਂਧੀ ਨਹੀਂ ਹੈ ਸਕਦਾ। ਉਹ ਦੁਨੀਆਂ ਨੂੰ ਤਾਂ ਧੋਖਾ ਦੇ ਸਕਦਾ ਹੈ ਪਰ ਪੁਸ਼ਟ ਨਹੀਂ ਭਾਉਂਦੀ। ਅੱਜਕਲੁ ਆਮ ਦੇਖਿਆ ਗਿਆ ਹੈ ਕਿ ਆਮ ਸੰਸਾਰੀ ਬੰਦੇ ਆਪਣੀ ਸਿਫਤਾਂ ਕਰਦੇ ਨਹੀਂ ਬਕਦੇ। ਇਲੈਕਟ੍ਰਾਨਿਕ ਵਿਚ ਦੇਖਿਆ ਗਿਆ ਹੈ ਕਿ ਇਲੈਕਟ੍ਰਾਨਿਕ ਲੜਨ ਵਾਲੇ ਆਪਣੀਆਂ ਭਰਪੂਰ ਸਿਫਤਾਂ ਕਰਦੇ ਹਨ ਭਾਵੇਂ ਉਨ੍ਹਾਂ ਨੇ ਆਪਣੇ ਸ਼ਾਸ਼ਨ ਕਾਲ ਵਿਚ ਕਿੰਨੀਆਂ ਹੀ ਰਿਸ਼ਵਤਾਂ ਕਿਉਂ ਨਾ ਲਈਆਂ ਹੋਣ, ਕਿੰਨੇ ਹੀ ਗਲਤ ਕੰਮ ਕਿਉਂ ਨਾ ਕੀਤੇ ਹੋਣ। ਉਹ ਸਾਰੀਆਂ ਗੱਲਾਂ ਨੂੰ ਇਕ ਪਾਸੇ ਰੱਖ ਕੇ ਆਪਣੇ ਮੁੰਹ ਨਾਲ ਆਪਣੀ ਸਿਫਤ ਕਰਦੇ ਹਨ। ਪਹਿਲੇ ਜ਼ਮਾਨਿਆਂ ਵਿਚ ਜੋ ਕੋਈ ਆਪਣੇ ਮੁੰਹਾਂ ਆਪਣੀਆਂ ਸਿਫਤਾਂ ਕਰਦਾ ਸੀ ਤਾਂ ਉਸ ਨੂੰ ਮੀਆਂ ਮਿੱਠੂ ਕਿਹਾ ਜਾਂਦਾ ਸੀ ਪਰ ਅੱਜਕਲੁ ਆਮ ਰਿਵਾਜ ਹੋ ਗਿਆ ਹੈ ਕਿ ਹਰ ਕੋਈ ਆਪਣੀ ਮਹਿਮਾ ਕਰਦਾ ਹੈ। ਇਥੋਂ ਤਕ ਕਿ ਸਾਡੂ ਵੀ ਆਪਣੀ ਮਹਿਮਾ ਬਹੁਤ ਕਰਦੇ ਹਨ। ਖੋਲ੍ਹੇ-ਖੋਲ੍ਹੇ ਕੇ ਆਪਣੇ ਕੌਤਕਾਂ ਬਾਰੇ ਦਸਦੇ ਹਨ, ਸਹਿਜ ਸੁਭਾਅ ਕੋਈ ਬਚਨ ਹੋ ਜਾਣਾ ਉਹ ਹੋਰ ਗੱਲ ਹੈ ਪਰ ਆਪਣੀਆਂ ਸ਼ਕਤੀਆਂ ਵਰਣਨ ਕਰਨਾ ਸੋਭਾ ਨਹੀਂ ਦਿੰਦਾ। ਭਾਈ ਗੁਰਦਾਸ ਜੀ ਦਾ ਛੁਰਮਾਨ ਹੈ -

**ਭਾਉ ਭਗਤਿ ਪਰਵਾਨ ਹੈ ਜੱਗ ਹੌਮ ਤੇ ਪੁਰਬ ਕਮਾਈ।
ਕਰਕੇ ਨੀਚ ਸਦਾਵਣਾ ਤਾਂ ਪ੍ਰਭੁ ਲੇਖੈ ਅੰਦਰ ਪਾਈ।**
ਭਾਈ ਗੁਰਦਾਸ ਜੀ, ਵਾਰ 1/16
ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ॥

ਪੰਨਾ - 67

ਜਦੋਂ ਆਦਮੀ ਆਪਣੇ ਗੁਣਾਂ ਦੀ ਸਿਫਤ ਕਰਦਾ ਹੈ ਤਾਂ ਉਸ ਨੂੰ ਬਿਲਕੁਲ ਭੁੱਲਿਆ ਹੋਇਆ ਹੁੰਦਾ ਹੈ ਕਿ ਸਾਰੇ ਗੁਣ ਤਾਂ ਵਾਹਿਗੁਰੂ ਜੀ ਵਿਚ ਹੀ ਹਨ ਜਿਸ ਉਪਰ ਉਹ ਬਖਸ਼ਿਸ਼ ਕਰਦੇ ਹਨ ਉਸ ਨੂੰ ਹੀ ਉਹ ਗੁਣ ਪ੍ਰਾਪਤ ਹੁੰਦੇ ਹਨ -

ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥

ਪੰਨਾ - 2

ਉਹ ਸਾਰੇ ਗੁਣਾਂ ਦਾ ਭੰਡਾਰ ਹੈ। ਕਹਿਣਾ ਤਾਂ ਇਹ ਚਾਹੀਦਾ ਤਾਂ ਇਹ ਹੈ ਕਿ ਵਾਹਿਗੁਰੂ ਤੇਰੀ ਅਪਾਰ ਕ੍ਰਿਪਾ ਹੈ ਕਿ ਤੂੰ ਮੈਨੂੰ ਗੁਣ ਬਖਸ਼ੇ ਹਨ ਜਿਸ ਨਾਲ ਸੰਸਾਰ ਮੇਰੀ ਪ੍ਰਸੰਸਾ ਕਰ ਰਿਹਾ ਹੈ, ਤੂੰ ਹੀ ਮੈਨੂੰ ਸੋਝੀ ਦਿੰਦਾ ਹੈ। ਸਾਰੀਆਂ ਚੀਜ਼ਾਂ ਵਿਚੋਂ ਜੇ ਇਕ ਵੀ ਚੀਜ਼ ਖੋਹ ਲਵੇਂ ਤਾਂ ਬੰਦਾ ਕਿਸੇ ਕੰਮ ਦਾ ਨਹੀਂ ਰਹਿੰਦਾ। ਜੇ ਕਿਸੇ ਨੂੰ ਅਧਰੰਗ ਹੋ ਜਾਵੇ ਤਾਂ ਕੋਈ ਕੀ ਕਰ ਲਵੇਗਾ। ਇਹ ਤਾਂ ਵਾਹਿਗੁਰੂ ਜੀ ਦੀ ਹੀ ਕ੍ਰਿਪਾ ਹੈ ਕਿ ਉਸ ਨੇ ਅਰੋਗ ਸਰੀਰ ਦਿਤਾ ਹੈ। ਇਹ ਸਭ ਉਸ ਦੀਆਂ ਹੀ ਦਾਤਾਂ ਹਨ, ਅਮੁੱਲ ਗੁਣ ਹਨ। ਬੁੱਧੀ ਵੀ ਓਹੀ ਬਖਸ਼ਦਾ ਹੈ ਪਰ ਜਦੋਂ ਆਦਮੀ ਤੇ ਬੁਰੇ ਦਿਨ ਆਉਂਦੇ ਹਨ, ਉਸ ਵੇਲੇ ਬੁੱਧ ਦਾ ਨਾਸ਼ ਹੋ ਜਾਂਦਾ ਹੈ -

**ਹੋਣ ਹਾਰ ਹਿਰਦੇ ਬਸੀ ਗਈ ਸਰੀਰੋਂ ਬੁੱਧ ।
(ਅਖਾਣ)**

ਸੋ ਇਹ ਸਾਰੇ ਗੁਣ ਵਾਹਿਗੁਰੂ ਜੀ ਦੇ ਬਖਸ਼ੇ ਹੋਏ ਹੁੰਦੇ ਹਨ। ਗੁਣਵੰਤ ਨੂੰ ਚਾਹੀਦਾ ਹੈ ਕਿ ਭੁੱਲ ਕੇ ਆਪਣੇ ਗੁਣਾਂ ਦੀ ਸਿਫਤ ਨਾ ਕਰੋ। ਵਾਹਿਗੁਰੂ ਜੀ ਦੀ ਬਖਸ਼ਿਸ਼ ਸਮਝੇ।

ਧਰਮ ਨਿਜ, ਜਸੁ ਹੇਤ ਨ ਬਰਨੰ ।

ਧਰਮੀ ਪੁਰਸ਼ ਅੰਦਰ ਬਹੁਤ ਸਾਰੇ ਸ਼ੁਭ ਗੁਣ ਹੋਇਆ ਕਰਦੇ ਹਨ, ਜਦੋਂ ਉਹ ਇਨ੍ਹਾਂ ਗੁਣਾਂ ਦੀ ਵਰਤੋਂ ਆਪਣੇ ਨਿਤ ਜੀਵਨ ਵਿਚ ਕਰਦਾ ਹੈ ਤਾਂ ਉਸ ਦਾ ਨਾਮ ਧਰਮੀ ਪੁਰਸ਼ ਪੈ ਜਾਂਦਾ ਹੈ। ਇਨ੍ਹਾਂ ਗੁਣਾਂ ਵਿਚ ਧੀਰਜ, ਖਿਮਾ, ਦਇਆ, ਸ਼ੀਲ, ਸੌਚ, ਦਾਨ, ਸੰਤੋਖ, ਮਿੱਠਾ ਬੋਲਣਾ, ਸੇਵਾ ਆਦਿ ਹੋਇਆ ਕਰਦੇ ਹਨ। ਧਰਮੀ ਪੁਰਸ਼ ਕਿਸੇ ਦੀ ਨਿੰਦਿਆ ਨਹੀਂ ਕਰਦਾ। ਧਰਮੀ ਪੁਰਸ਼ ਨੇ ਨਿੰਦਿਆ ਨੂੰ ਪੂਰੀ ਤਰ੍ਹਾਂ ਕਾਬੂ ਕੀਤਾ ਹੁੰਦਾ ਹੈ ਅਤੇ ਉਸ ਨੇ ਚਾਰ ਸੂਖਸ਼ਮ ਵਿਆਹ ਕਰਾਏ ਹੁੰਦੇ ਹਨ, ਜਿਨ੍ਹਾਂ ਦੇ ਨਾਮ ਹਨ - ਕਰੁਣਾ, ਮੁਦਤਾ, ਮੈਤਰੀ, ਅਪੇਖਿਆ। ਜਿਸ ਕਰਕੇ ਉਹ ਨਾ ਕਿਸੇ ਦੀ ਨਿੰਦਿਆ ਕਰਦਾ ਹੈ, ਨਾ ਕਿਸੇ ਨਾਲ ਵੈਰ ਪਾਉਂਦਾ ਹੈ, ਨਾ ਹੀ ਕਿਸੇ ਨਾਲ ਉਸਨੂੰ ਈਰਖਾ ਉਪਜਦੀ ਹੈ, ਬਰਾਬਰ ਦੇ ਨਾਲ ਪਿਆਰ ਕਰਦਾ ਹੈ, ਆਪਣੇ ਤੌਰ 'ਤੇ ਉਚੇ ਦੀ ਪ੍ਰਸੰਸਾ ਕਰਦਾ ਹੈ ਅਤੇ ਗਰੀਬ ਦੀ ਮਦਦ ਕਰਦਾ ਹੈ, ਕਿਸੇ ਨਾਲ ਵੈਰ ਪਾਉਣ ਦੀ ਥਾਂ ਉਹ ਖਿਮਾ ਬਿਰਤੀ ਧਾਰਨ ਕਰਕੇ ਉਸ ਤੋਂ ਹੌਲੀ-ਹੌਲੀ ਪਿਛੇ ਹਟ ਜਾਂਦਾ ਹੈ। ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ। ਗੁਣ ਤੋਂ ਹੀਣੇ ਪੁਰਸ਼ ਆਪਣੇ ਜੀਵਨ ਨੂੰ ਜੂਝੇ ਵਿਚ ਹਾਰ ਕੇ ਚਲੇ ਜਾਂਦੇ ਹਨ। ਪ੍ਰਭੂ ਦੇ ਪਿਆਰੇ ਗੁਣ ਧਾਰਨ ਕਰਦੇ ਹਨ ਜਿਵੇਂ ਕਿ ਫੁਰਮਾਨ ਹੈ -

**ਕਾਮ ਕ੍ਰੋਧ ਮਾਇਆ ਮਦ ਮਤਸਰ
ਏ ਖੇਲਤ ਸਭਿ ਜੂਐ ਹਾਰੇ ॥**

**ਸੜ ਸੰਤੋਖੁ ਦਇਆ ਧਰਮੁ ਸਚੁ
ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥**
ਪੰਨਾ - 379

ਗੁਰੂ ਮਹਾਰਾਜ ਜੀ ਨੇ ਤਾਂ ਗੁਣ ਵਿਹਾਜਣ ਦੀ ਬਾਰ-ਬਾਰ ਚਿਤਾਵਨੀ ਦਿਤੀ ਹੈ। ਆਪ ਫੁਰਮਾਨ ਕਰਦੇ ਹਨ ਕਿ ਕਿਸੇ ਦੇ ਅੰਗੁਣ ਨਾ ਚਿਤਾਰੇ, ਹਰ ਬੰਦੇ ਵਿਚ ਕੋਈ ਨਾ ਕੋਈ ਗੁਣ ਹੋਇਆ ਕਰਦਾ ਹੈ ਉਸ ਦੇ ਅੰਗੁਣਾਂ ਨੂੰ ਨਜ਼ਰੋਂ ਓਹਲੇ ਰੱਖ ਕੇ ਉਸ ਦੇ ਗੁਣਾਂ ਨਾਲ ਸਾਂਝ ਪਾਉਣੀ ਚਾਹੀਦੀ ਹੈ ਜਿਵੇਂ ਕਿ-

**ਗੁਣਾ ਕਾ ਹੋਵੈ ਵਾਸੁਲਾ ਕਚਿ ਵਾਸੁ ਲਈਜੈ ॥
ਜੇ ਗੁਣ ਹੋਵਨਿ ਸਾਜਨਾ ਮਿਲਿ ਸਾਝ ਕਰੀਜੈ ॥
ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥
ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜ੍ਹ ਮਲੀਐ ॥**

ਪੰਨਾ - 765

ਇਨ੍ਹਾਂ ਗੁਣਾਂ ਦੇ ਅਧੀਨ ਜਦੋਂ ਉਹ ਰਹਿੰਦਾ ਹੈ, ਉਹ ਪ੍ਰਭੂ ਨੂੰ ਭਾਉਂਦਾ ਹੈ।

**ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ
ਜਾਹ ॥
ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ
ਪਿਆਰਿ ॥
ਤਿਨ ਹੀ ਜੈਸੀ ਬੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥
ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥
ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ
ਬੀਚਾਰੁ ॥**

ਪੰਨਾ - 936

ਸਤਿਗੁਰੂ ਮਿਲਣ ਨਾਲ ਗੁਣ ਪੈਦਾ ਹੁੰਦੇ ਹਨ। ਸੋ ਸ੍ਰੇਸ਼ਟ ਗੁਣ ਧਾਰਨੇ ਬਹੁਤ ਹੀ ਅਵੱਸ਼ਕ ਹਨ। ਇਹ ਵੀ ਯਾਦ ਰਖਣਾ ਚਾਹੀਦਾ ਹੈ ਕਿ ਗੁਣ ਸਤਿਗੁਰੂ ਦੀ ਸੰਗਤ ਤੋਂ ਮਿਲਦੇ ਹਨ। ਸਤਿਗੁਰੂ ਨਾਮ ਦੀ ਸੋਝੀ ਬਖਸ਼ਦੇ ਹਨ ਅਤੇ ਨਾਮ ਸਰਬ ਗੁਣ ਭਰਪੂਰ ਹੈ। ਇਸ ਕਰਕੇ ਗੁਣ ਵਾਹਿਗੁਰੂ ਜੀ ਦੀ ਦਾਤ ਹੀ ਹਨ ਜੇ ਕੋਈ ਆਪਣੇ ਗੁਣਾਂ ਦੀ ਸਿਫਤ ਕਰਦਾ ਹੈ ਤਾਂ ਉਹ ਸਿਆਣਾ ਪੁਰਸ਼ ਨਹੀਂ ਕਹਾ ਸਕਦਾ। ਇਸ ਦੇ ਵਿਪਰੀਤ ਜਿੰਨੇ ਵੀ ਅੰਗੁਣ ਹਨ ਸਾਰੇ ਗਲਾਂ ਵਿਚ ਜੰਜੀਰਾਂ ਬੰਨ੍ਹ ਕੇ ਰਖਦੇ ਹਨ। ਜੇ ਗੁਰੂ ਦੀ ਕ੍ਰਿਪਾ ਨਾਲ ਨਾਮ ਜਪਿਆ ਜਾਵੇ ਤਾਂ ਇਹ ਅੰਗੁਣ ਕੱਟੇ ਜਾਂਦੇ ਹਨ

**ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥
ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥**

ਪੰਨਾ - 595

ਇਕ ਗੁਣ ਦਇਆ ਹੀ ਪ੍ਰਭੂ ਨੂੰ ਭਾਅ ਜਾਂਦਾ ਹੈ ਜਿਵੇਂ ਕਿ-
ਅਠਸਠਿਂ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥

ਪੰਨਾ - 136

ਗੁਰੂ ਮਹਾਰਾਜ ਜੀ ਨੇ ਇਸ ਦਇਆ ਨੂੰ ਬਹੁਤ ਉਚਾ ਦਰਜਾ ਦਿਤਾ ਹੈ। ਆਪ ਨੇ ਵਾਹਿਗੁਰੂ ਜੀ ਦੀ ਪਛਾਣ ਲਈ ਬਹੁਤ ਉਚਾ ਅਸਥਾਨ ਦੱਸਿਆ ਹੈ। ਜੇ ਮਨ ਵਿਚ ਦਇਆ ਹੋਵੇ, ਸਾਰੇ ਜੀਵਾਂ ਨੂੰ ਪ੍ਰਭੂ ਦਾ ਰੂਪ ਜਾਣਦਾ ਹੋਵੇ ਤਾਂ ਪੁੰਨ ਦਾਨ ਉਸ ਤੋਂ ਕੁਦਰਤੀ ਹੋ ਜਾਇਆ ਕਰਦਾ ਹੈ। ਜਿਹੜਾ ਆਪਣੇ ਮਤਲਬ ਲਈ ਪਸੂਆਂ ਨੂੰ ਮਾਰ-ਮਾਰ ਕੇ ਖਾਂਦਾ ਹੈ, ਪਸੂਆਂ ਵਰਗੀ ਉਸ ਦੀ ਸੌਚ ਹੋਇਆ ਕਰਦੀ ਹੈ। ਬਿਨਾ-ਵਿਚਾਰੇ ਪਸੂਆਂ ਨੂੰ ਵੱਡ-ਵੱਡ ਖਾਂਦਾ ਹੈ ਉਸ ਦਾ ਇਹ ਜੋ ਕਰਮ ਹੈ ਉਹ ਕਿੰਨਾ ਦੁਖਦਾਈ ਹੁੰਦਾ ਹੈ ਇਸ ਗੱਲ ਨੂੰ ਜਦੋਂ ਐਉਂ ਸੋਚੋ ਕਿ ਕਿਸੇ ਹਰਨੀ ਨੇ ਆਪਣੇ ਦੋ ਬੱਚਿਆਂ ਨੂੰ ਜਨਮ ਦਿਤਾ। ਉਹ ਬਾਹਰ ਜਾ ਕੇ ਲੁਕ ਛੁਪ ਕੇ ਉਨ੍ਹਾਂ ਨੂੰ ਦੁੱਧ ਪਿਲਾਉਂਦੀ ਹੈ। ਜੇ ਕਿਸੇ ਨੇ ਉਸ ਨੂੰ ਆਪਣੀ ਗੋਲੀ ਦਾ ਨਿਸ਼ਾਨਾ ਬਣਾ ਲਿਆ ਤਾਂ ਉਹ ਬੱਚੇ ਜਿਹੜੇ ਦੁੱਧ ਤੇ ਪਲਦੇ ਸਨ, ਉਨ੍ਹਾਂ ਨੂੰ ਬੇਵਾਰਸ ਬਣਾਉਣ ਵਾਲਾ ਮਨੁੱਖ ਹੈ ਤੇ ਉਨ੍ਹਾਂ ਬੱਚਿਆਂ ਨੂੰ ਗਿੱਦੜ, ਕੁੱਤੇ, ਬਘਿਆੜ ਆਦਿ ਖਾ ਜਾਂਦੇ ਹਨ। ਇਹ ਪਾਪ ਹੈ ਜੋ ਉਸ ਬੇ-ਵਿਚਾਰੇ ਬੰਦੇ ਨੇ ਆਪਣੇ ਮਾਸ ਖਾਣ ਦੇ ਜਜਬੇ ਵਿਚ ਕੀਤਾ। ਇਸੇ ਤਰ੍ਹਾਂ ਨਾਲ ਕੋਈ ਪੰਛੀ ਹੈ ਉਸ ਨੇ ਬੱਚੇ ਦਿਤੇ ਹੋਏ ਹਨ ਉਨ੍ਹਾਂ ਨੂੰ ਬੇ-ਵਿਚਾਰੇ ਹੀ ਆਪਣੇ ਖਾਣ ਲਈ ਮਾਰ ਦਿਤਾ ਜਾਂਦਾ ਹੈ ਤਾਂ ਕਿੰਨਾ ਪਾਪ ਹੋਇਆ। ਉਨ੍ਹਾਂ ਬੱਚਿਆਂ ਨੇ ਕੀ ਕਸੂਰ ਕੀਤਾ ਹੈ? ਮਾਸ ਖਾ ਕੇ ਕੀ ਹੁੰਦਾ ਹੈ; ਪਹਿਲਾਂ ਬੁੱਧੀ ਵਿਚ ਕਰੂਰਤਾ ਆਉਂਦੀ ਹੈ, ਸਰਬ ਜੀਆਂ ਦੇ ਇਕੋ ਦਾਤੇ ਨੂੰ ਭੁੱਲ ਜਾਂਦਾ ਹੈ, ਉਸ ਨੇ ਆਦਮੀ ਦੇ ਖਾਣ ਲਈ ਅੰਨ ਪੈਦਾ ਕੀਤਾ ਹੈ, ਸਾਰੀਆਂ ਜੂਨਾਂ ਦਾ ਇਸ ਨੂੰ ਸਰਦਾਰ ਬਣਾਇਆ ਹੈ। ਸਰਦਾਰ ਦਾ ਇਹ ਕਰਮ ਨਹੀਂ ਹੋਇਆ ਕਰਦਾ ਕਿ ਉਹ ਆਪਣੀ ਰਿਆਇਆ ਨੂੰ ਲੁੱਟੇ-ਛੁੱਟੇ ਅਤੇ ਦੁਖ ਦੇਵੇ। ਕਿਉਂਕਿ ਆਦਮੀ ਨੂੰ ਸਾਰੀਆਂ ਜੂਨਾਂ ਦੀ ਸਰਦਾਰੀ ਦਿਤੀ ਹੈ ਜਿਵੇਂ ਕਿ ਗੁਰੂ ਮਹਾਰਾਜ ਜੀ ਦਾ ਫੁਰਮਾਨ ਹੈ ਕਿ -

**ਅਵਰ ਜੋਨਿ ਤੇਰੀ ਪਨਿਹਾਰੀ ॥
 ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥
 ਪੰਨਾ - 374**

ਉਹ ਸਾਰੀਆਂ ਜੂਨਾਂ ਇਸ ਦੀ ਸੇਵਾ ਕਰਨ ਲਈ ਬਣਾਈਆਂ ਹਨ। ਕੋਈ ਜੂਨੀ ਅੰਮ੍ਰਿਤ ਵਰਗਾ ਦੁੱਧ ਦਿੰਦੀ ਹੈ, ਸ਼ਹਿਦ ਦੀਆਂ ਮੱਖੀਆਂ ਕੀ ਹਨ, ਕਿੰਨੀ ਮਿਹਨਤ ਨਾਲ ਇਸ ਲਈ ਸ਼ਹਿਦ ਕਮਾ ਕੇ ਲਿਆਉਂਦੀਆਂ ਹਨ। ਘੜੇ ਇਸ ਨੂੰ ਆਪਣੀ ਪਿੰਠ ਉਪਰ ਸਵਾਰ ਕਰਕੇ ਜੰਗਾਂ-ਯੁੱਧਾਂ ਵਿਚ ਇਸ ਨੂੰ ਬਚਾਉਂਦੇ ਸਨ, ਗਉਆਂ ਦੁੱਧ ਦੀਆਂ ਨਦੀਆਂ ਚਲਾਉਂਦੀਆਂ ਸਨ, ਇਨ੍ਹਾਂ ਉਪਰ ਦਇਆ ਦੀਂ ਲੱਝ ਹੈ, ਨਾ ਕਿ ਇਨ੍ਹਾਂ ਬੇ-ਸਹਾਰੇ ਪਸੂਆਂ ਨੂੰ ਆਪ ਹੀ ਮਾਰ ਕੇ ਖਾ ਜਾਣਾ ਕੋਈ ਧਰਮ ਦੀ ਨਿਸ਼ਾਨੀ ਹੈ। ਮਨੁੱਖ ਐਨਾ ਚਲਾਕ ਹੈ ਕਿ ਸਿੱਧੇ ਸਾਧੇ ਜੀਵਾਂ ਨੂੰ ਬਲੀ ਦੇ ਰੂਪ ਵਿਚ ਮਾਰ ਕੇ, ਮਾਸ

ਵੱਛ ਕੇ ਖਾਣ ਨੂੰ ਧਰਮ ਆਖਦਾ ਹੈ। ਗੁਰਬਾਣੀ ਵਿਚ ਟੂਕ ਆਉਂਦੀ ਹੈ ਕਿ ਪ੍ਰਮੀਆਂ! ਜੀਵਾਂ ਨੂੰ ਮਾਰ ਕੇ ਖਾਣ ਨੂੰ ਧਰਮ ਬਣਾ ਲਿਆ ਤਾਂ ਇਹ ਦੱਸ ਅਧਰਮ ਕਿਸ ਚੀਜ਼ ਨੂੰ ਆਖੇਂਗਾ। ਆਪਣੇ ਆਪ ਨੂੰ ਉਚਾ ਅਸਥਾਨ ਦਿਤਾ ਹੈ, ਵੱਡਾ ਧਰਮੀ ਪੁਰਸ਼ ਕਹਾ ਲਿਆ ਤਾਂ ਤੂੰ ਇਹ ਦੱਸ ਕਸਾਈ ਕਿਸਨੂੰ ਆਖੇਂਗਾ? ਸੋ ਪਿਆਰਿਆ! ਇਹ ਬਹਾਨੇ ਛੱਡ ਕੇ ਜੀਵਾਂ ਨੂੰ ਦੁਖ ਦੇਣਾ ਛੱਡ ਦੇ। ਭੋਲੇ ਭਾਲੇ ਜੀਵਾਂ ਤੇ ਦਇਆ ਹੀ ਕਰਨੀ ਬਣਦੀ ਹੈ। ਉਨ੍ਹਾਂ ਜੀਵਾਂ ਦਾ ਨਾਸ਼ ਕੀਤਾ ਜਾ ਸਕਦਾ ਹੈ ਜਿਹੜੇ ਮਹਾਨ ਜੀਵਨ ਦੇ ਵਿਨਾਸ਼ ਦਾ ਕਾਰਨ ਬਣਦੇ ਹਨ ਜਿਵੇਂ ਕਿ ਫਸਲਾਂ ਉਪਰ ਬੇਅੰਤ ਕੀਟ, ਨਾਸ਼ਕ ਹਮਲਾ ਕਰ ਦਿੰਦੇ ਹਨ, ਸਾਰੀ ਫਸਲ ਖਰਾਬ ਹੋ ਜਾਂਦੀ ਹੈ। ਜੇ ਫਸਲਾਂ ਦੀ ਰਾਖੀ ਨਾ ਕੀਤੀ ਜਾਵੇ ਤਾਂ ਕਿਸਾਨ ਆਪਣੇ ਫਰਜ਼ ਤੋਂ ਅਵੇਸਲਾ ਸਮਝਿਆ ਜਾਂਦਾ ਹੈ। ਰਾਜਾ ਜੇ ਆਪਣੀ ਰਿਆਇਆ ਦੀ ਰਾਖੀ ਨਹੀਂ ਕਰਦਾ ਤਾਂ ਉਹ ਗੁਨਹਗਾਰ ਹੋਇਆ ਕਰਦਾ ਹੈ। ਫੌਜੀ ਸਿਪਾਹੀ ਜੇ ਆਪਣੇ ਦੇਸ਼ ਦੀ ਰਾਖੀ ਨਹੀਂ ਕਰਦੇ ਤਾਂ ਉਹ ਆਪਣੇ ਫਰਜ਼ ਤੋਂ ਅਵੇਸਲੇ ਗਿਣੇ ਜਾਂਦੇ ਹਨ। ਇਵੇਂ ਜਿਵੇਂ ਬਿਮਾਰੀਆਂ ਦੇ ਕੀਟਾਣੂ, ਬਿਮਾਰੀਆਂ ਪੈਦਾ ਕਰਨ ਵਾਲੀਆਂ ਚੀਜ਼ਾਂ ਨਾਲ ਮੁਕਾਬਲਾ ਕਰਨਾ ਹੀ ਪੈਂਦਾ ਹੈ ਪਰ ਜਿਹੜੀਆਂ ਜੂਨਾਂ ਇਸ ਦੇ ਜੀਵਨ ਵਿਚ ਸਹਾਇਕ ਹਨ ਜਿਨ੍ਹਾਂ ਦੇ ਅੰਦਰ ਪਿਆਰ ਦਾ ਜਜਬਾ ਹੈ, ਆਪਣੇ ਮਾਲਕ ਨੂੰ ਲੋਚਦੀਆਂ ਹਨ, ਆਪਣੇ ਮਾਲਕ ਨਾਲ ਪਿਆਰ ਕਰਦੀਆਂ ਹਨ ਉਨ੍ਹਾਂ ਨੂੰ ਮਾਰ ਕੇ ਖਾ ਲੈਣਾ ਤਾਂ ਅਧਰਮ ਦਾ ਹੀ ਸੂਚਕ ਹੋਇਆ ਕਰਦਾ ਹੈ। ਇਸੇ ਕਰਕੇ ਗੁਰੂ ਮਹਾਰਾਜ਼ ਜੀ ਦਾ ਫੁਰਮਾਨ ਹੈ -

**ਜੀਅ ਬਧਹੁ ਸੁ ਧਰਮੁ ਕਰਿ ਬਾਪਹੁ ਅਧਰਮੁ ਕਹਹੁ ਕਤ
ਭਾਈ॥**

**ਆਪਸ ਕਉ ਮੁਨਿਵਰ ਕਰਿ ਬਾਪਹੁ ਕਾ ਕਉ ਕਹਹੁ
ਕਸਾਈ॥**

ਪੰਨਾ - 1103

ਸੋ ਦਇਆ ਕਰਨੀ ਬਹੁਤ ਹੀ ਸੋਸ਼ਟ ਗੁਣ ਹੈ। ਪ੍ਰਮੇਸ਼ਰ ਨੂੰ ਦਇਆ ਭਾਉਂਦੀ ਹੈ। ਦਇਆ ਮਨੁੱਖ ਦਾ ਪ੍ਰਮੁੱਖ ਗੁਣ ਹੈ ਜੋ ਆਦਮੀ ਦੇ ਅੰਦਰ ਸ਼ਾਂਤੀ ਪੈਦਾ ਕਰਦੀ ਹੈ। ਹਮਦਰਦੀ ਪੈਦਾ ਕਰਦੀ ਹੈ। ਇਸ ਧਰਤੀ ਤੇ ਵਾਹਿਗੁਰੂ ਜੀ ਨੂੰ ਜਾਨਣ ਲਈ ਦਇਆ ਇਕ ਬਹੁਤ ਜ਼ਰੂਰੀ ਰਹਿਤ ਹੈ -

ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ॥

ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ॥

ਪੰਨਾ - 468

ਜੀਵਾਂ ਨੂੰ ਦੁਖ ਦੇਣ ਪਿਛੋਂ ਕਰਮਾਂ ਦਾ ਜਦੋਂ ਫਲ ਭੋਗਣਾ ਪੈਂਦਾ ਹੈ ਉਸ ਵੇਲੇ ਆਦਮੀ ਬਹੁਤ ਵਿਰਲਾਪ ਕਰਦਾ ਹੈ ਕਿਉਂਕਿ ਉਸ ਨੇ ਆਪਣਾ ਬਲ ਵਰਤਦਿਆਂ ਹੋਇਆਂ ਇਨ੍ਹਾਂ ਭੋਲੇ ਜੀਵਾਂ ਨੂੰ ਮਾਰ-ਮਾਰ ਕੇ ਆਪਣੀ ਖੁਰਾਕ ਬਣਾਇਆ। ਭਾਵੇਂ ਮਾਸ ਖਾ ਕੇ ਕਿੰਨਾਂ ਹੀ ਆਪਣੇ ਆਪ ਨੂੰ ਤਕੜਾ ਕਰ ਲੈ ਪਰ ਜਦੋਂ ਲੇਖਾ ਦੇਣਾ ਪੈਣਾ ਹੈ ਉਸ ਵੇਲੇ ਪਛਤਾਉਣਾ

ਪਵੇਗਾ ।

ਧਾਰਨਾ - ਰੋਵੇਂਗੀ ਜਿੰਦੇ ਜਦੋਂ ਲੇਖਾ ਦੇਣਾ ਪੈ ਗਿਆ - 2
ਲੇਖਾ ਦੇਣਾ ਪੈ ਗਿਆ - 2, 2.
ਰੋਵੇਂਗੀ ਜਿੰਦੇ ਜਦੋਂ ਲੇਖਾ ਦੇਣਾ ਪੈ

ਗਿਆ-2

ਆਪੀਨੈ ਭੋਗ ਭੋਗਿ ਕੈ ਹੋਇ ਭਸਮੜਿ ਭਊਰੁ ਸਿਧਾਇਆ ॥
ਵਡਾ ਹੋਆ ਦੁਨੀਦਾਰੁ ਗਲਿ ਸੰਗਲ੍ਹ ਘਤਿ ਚਲਾਇਆ ॥
ਅਗੇ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ
ਸਮਝਾਇਆ ॥
ਬਾਉ ਨ ਹੋਵੀ ਪਉਦੀਏ ਹੁਣਿ ਸੁਣੀਐ ਕਿਆ
ਕੁਆਇਆ ॥
ਮਨਿ ਅੰਧੇ ਜਨਮੁ ਗਵਾਇਆ ॥

ਪੰਨਾ - 464

ਸੋ ਜਿਨ੍ਹਾਂ ਨੇ ਦਇਆ ਕਮਾਈ ਹੈ ਉਨ੍ਹਾਂ ਦੇ ਨਾਮ ਅੱਜ ਵੀ ਬਹੁਤ ਪਿਆਰ ਨਾਲ ਲਈ ਜਾਂਦੇ ਹਨ। ਜੇ ਭਲਾਂ ਕਿਸੇ ਬਲ ਵਾਲੇ ਬੰਦੇ ਨੇ ਦਇਆ ਕਮਾ ਦਿਤੀ ਉਹ ਵੀ ਪ੍ਰਮੇਸ਼ਰ ਦੇ ਦੁਆਰੇ ਫਲ ਦੇਣ ਨੂੰ ਸਮਰੱਥ ਹੋ ਜਾਂਦੀ ਹੈ। ਜਿਸ ਵਿਚ ਜ਼ਿਕਰ ਆਉਂਦਾ ਹੈ ਕਿ ਇਕ ਵਾਰੀ ਸੁਬਕਤਦੀਨ ਨਾਮ ਦਾ ਪ੍ਰੇਮੀ ਅਫਗਾਨਿਸਤਾਨ ਵਲ ਹੋਇਆ ਹੈ। ਉਸ ਨੇ ਇਕ ਮਿਰਗ ਦਾ ਬੱਚਾ ਫੜ ਲਿਆ। ਉਸ ਦੀ ਮਾਤਾ ਉਸ ਦੇ ਪਿਛੇ-ਪਿਛੇ ਭੱਜੀ ਆ ਰਹੀ ਸੀ। ਮਾਤਾ ਦੀ ਬਿਹਬਲ ਅਵਸਥਾ ਦੇਖ ਕੇ ਉਸ ਦੇ ਮਨ ਵਿਚ ਰਹਿਮ ਆ ਗਿਆ ਅਤੇ ਇਸ ਨੇ ਉਸ ਬੱਚੇ ਨੂੰ ਛੱਡ ਦਿਤਾ। ਉਹ ਭੱਜ ਕੇ ਆਪਣੀ ਮਾਂ ਨੂੰ ਜਾ ਮਿਲਿਆ। ਰਾਤ ਨੂੰ ਇਸ ਨੂੰ ਸੁਪਨਾ ਆਇਆ ਕਿ ਇਕ ਫਰਿਸ਼ਤਾ ਉਸ ਦੇ ਸਿਰ ਤੇ ਰੱਖਣ ਲਈ ਤਾਜ ਲਈ ਆ ਰਿਹਾ ਹੈ, ਉਸ ਨੇ ਕਿਹਾ ਸੁਬਕਤਦੀਨ ਤੈਨੂੰ ਹਿੰਦੇਸਤਾਨ ਦੀ ਬਾਦਸ਼ਾਹੀ ਖੁਦਾ ਵਲੋਂ ਬਖਸ਼ੀ ਗਈ ਹੈ ਕਿਉਂਕਿ ਤੇਰਾ ਇਹ ਕੀਤਾ ਹੋਇਆ ਕਰਮ ਖੁਦਾ ਨੂੰ ਭਾਅ ਗਿਆ। ਸੁਬਕਤਦੀਨ ਇਕ ਗੁਲਾਮ ਸੀ ਉਸ ਨੇ ਹਿੰਦੇਸਤਾਨ ਨੂੰ ਜਿੱਤਿਆ ਅਤੇ ਖਾਨਦਾਨ ਗੁਲਾਮਾਂ ਦੇ ਰਾਜ ਦੀ ਨੀਂਹ ਰੱਖੀ। ਇਸੇ ਲਈ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਦੂਖ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥

ਪੰਨਾ - 322

ਸੋ ਕੁਝ ਜੀਵਾਂ ਦੀ ਤਾਂ ਰਾਖੀ ਕਰਦੇ ਹਨ ਸ਼ੇਰ ਨੂੰ ਜਾਂ ਹਾਥੀ ਨੂੰ ਨਹੀਂ ਮਾਰਦੇ। ਸ਼ੇਰ ਨੂੰ ਮਾਰਨ ਵਾਲਾ ਸਜ਼ਾ ਦਾ ਭਾਰੀ ਹੁੰਦਾ ਹੈ। ਹੋਰ ਜੀਵਾਂ ਦੀ ਰਾਖੀ ਬਾਰੇ ਕੋਈ ਨਹੀਂ ਸੋਚਦਾ, ਹਿਰਨਾਂ ਨੂੰ ਮਾਰ-ਮਾਰ ਕੇ ਖਾਈ ਜਾਂਦੇ ਹਨ। ਇਹ ਹਿੰਸਕ ਪੁਰਸ਼ਾਂ ਨੇ ਨਸਲਾਂ ਦੀਆਂ ਨਸਲਾਂ ਖਤਮ ਕਰ ਦਿਤੀਆਂ।

ਪਰ ਪਿਆਰਿਓ! ਇਹ ਗੱਲ ਸਦਾ ਯਾਦ ਰੱਖੋ, ਸਦਾ ਸੰਸਾਰ ਵਿਚ ਨਹੀਂ
ਰਹਿਣਾ। ਐਸਾ ਆਉਂਦਾ ਹੈ ਕਿ ਪ੍ਰਤਿਗ਼ਾਸ਼ਟਰ ਨੇ ਸੌ ਬੱਚਾ ਹੰਸ ਦਾ ਖਾਇਆ
ਸੀ ਤਾਂ ਉਸ ਦੇ ਸੌ ਦੇ ਸੌ ਪੁੱਤਰ ਯੁੱਧ ਦੇ ਮੈਦਾਨ ਵਿਚ ਮਾਰੇ ਗਏ ਸਨ।
ਕ੍ਰਿਸ਼ਨ ਮਹਾਰਾਜ ਜੀ ਨੇ ਇਹ ਨਿਰਣਾ ਕਰਕੇ ਉਸ ਦੇ ਪ੍ਰਸ਼ਨਾਂ ਦਾ
ਸਮਾਧਾਨ ਕੀਤਾ। ਗੁਰੂ ਮਹਾਰਾਜ ਜੀ ਨੇ ਤਾਂ ਪ੍ਰਮੇਸ਼ਰ ਨੂੰ ਰਿਝਾਊਣ ਲਈ
ਕੁਝ ਅਧਿਆਤਮਕ ਸ਼ਿੰਗਾਰਾਂ ਦਾ ਜ਼ਿਕਰ ਕੀਤਾ ਹੈ ਜਿਵੇਂ ਕਿ ਆਪ ਦਾ
ਫੁਰਮਾਨ ਹੈ -

**ਭੈ ਕੀਆ ਦੇਹਿ ਸਲਾਈਆ ਨੈਣੀ
ਭਾਵ ਕਾ ਕਰਿ ਸੀਗਾਰੋ॥
ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ॥**

ਪੰਨਾ - 722

ਅਤੇ ਇਕ ਹੋਰ ਥਾਂ ਆਪ ਜੀ ਨੇ ਸੁਹਾਗਣ ਪ੍ਰਭੂ ਵਲੋਂ ਪ੍ਰਵਾਨ ਹੋਈਆਂ
ਦੇ ਸ਼ਿੰਗਾਰ ਦਾ ਜ਼ਿਕਰ ਕਰਦੇ ਹੋਏ ਫੁਰਮਾਨ ਕੀਤਾ ਹੈ -

**ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ॥
ਸਫਲ ਦਰਸਨ ਗੁਰੂ ਭੇਟੀਐ ਮਾਨੁ ਮੌਹੁ ਮਿਟਾਵਉ॥
ਸਤ੍ਰੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ॥
ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ॥** ਪੰਨਾ

- 812

ਪ੍ਰਭੂ ਦੇ ਭਾਉਣ ਲਈ ਦਇਆ ਦਾ ਸ਼ਿੰਗਾਰ ਮਹਾਰਾਜ ਜੀ ਨੇ ਪ੍ਰਵਾਨ
ਕੀਤਾ ਹੈ ਜਿਥੇ ਸੁਭ ਕਰਨੀ ਦਾ ਜ਼ਿਕਰ ਆਉਂਦਾ ਹੈ ਉਸ ਲਈ ਆਪ
ਦਾ ਫੁਰਮਾਨ ਹੈ -

**ਸਤ੍ਰੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ॥
ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭ
ਨਿਰੰਕਾਰ॥**

ਪੰਨਾ - 51

ਸੋ ਇਸ ਤਰ੍ਹਾਂ ਦੇ ਨਾਲ ਧਰਮ ਕਮਾਉਣਾ ਇਕ ਜੀਵਨ ਹੋਇਆ ਕਰਦਾ
ਹੈ, ਉਪਰ ਜੋ ਗੁਣਾਂ ਦਾ ਵਰਨਣ ਕੀਤਾ ਹੈ ਉਹ ਧਰਮ ਕਮਾਉਣ ਲਈ
ਆਵਸ਼ਕ ਹੈ। ਇਹ ਧਰਮ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਮਾਉਣਾ ਚਾਹੀਦਾ
ਹੈ ਨਾ ਕਿ ਆਪਣਾ ਜਸ ਕਮਾਉਣ ਲਈ, ਆਪਣਾ ਜਸ ਕਰਾਉਣ ਲਈ
ਕਿਸੇ ਧਰਮ ਦਾ ਢੰਗ ਨਾ ਰਚਣਾ।

**ਦੂਖ ਕਿਸੇ ਨਹਿ ਜੀਵ ਕੌ ਦੇਨਾ।
ਨਿਰਬਲ ਕਾ ਅਪਰਾਧ ਸਹਿ ਲੇਨਾ।**

ਜੇ ਵਾਹਿਗੁਰੂ ਜੀ ਨੇ ਕਿਸੇ ਪੁਰਸ਼ ਨੂੰ ਸਤਾਂ ਬਖਸ਼ੀ ਹੈ, ਸ਼ਕਤੀ ਬਖਸ਼ੀ ਹੈ
ਤਾਂ ਉਸ ਦਾ ਫਰਜ਼ ਬਣ ਜਾਂਦਾ ਹੈ ਕਿ ਸੰਸਾਰ ਨੂੰ ਪ੍ਰਭੂ ਸਮਝ ਕੇ ਸਭ

ਨੂੰ ਸੁਖ ਦੇਣ ਦੀ ਕਿਆ ਕਰਨਾ ਅਤੇ ਆਪਣੇ ਆਪ ਨੂੰ ਸਦਾ ਹੀ ਸਾਵਧਾਨ ਰਹਿ ਕੇ ਨੇਕੀ ਕਮਾਉਣ ਲਈ ਤਤਪਰ ਰਖਣਾ, ਕਿਸੇ ਜੀਵ ਨੂੰ ਭੁੱਲ ਕੇ ਵੀ ਦੁੱਖ ਨਹੀਂ ਦੇਣਾ। ਮਹਾਰਾਜ ਜੀ ਕਹਿੰਦੇ ਹਨ ਕਿ ਪਿਆਰਿਆ! ਮਾੜੇ ਕੰਮ ਕਰਨ ਦੇ ਨਾਲ, ਜੀਵਾਂ ਨੂੰ ਦੁੱਖ ਦੇਣ ਦੇ ਨਾਲ, ਪ੍ਰਭੂ ਨੂੰ ਉਹ ਪੁਰਸ਼ ਭਾਇਆ ਨਹੀਂ ਕਰਦੇ। ਉਸ ਦੀ ਦਰਗਾਹ ਵਿਚ ਪਤ ਲਹਿੰਦੀ ਹੈ, ਬਹੁਤ ਬੇਇਜ਼ਤ ਕੀਤਾ ਜਾਂਦਾ ਹੈ।

ਕਿਉਂਕਿ ਇਹ ਜੋ ਸਰੀਰ ਹੈ ਇਹ ਕਰਮਾਂ ਦਾ ਖੇਤ ਹੈ ਇਸ ਵਿਚ ਜਿਹੋ ਜਿਹਾ ਬੀਜ ਪਾਇਆ ਜਾਂਦਾ ਹੈ ਉਹੋ ਜਿਹਾ ਹੀ ਵੱਡਣ ਨੂੰ ਮਿਲਦਾ ਹੈ। ਆਦਮੀ ਨੂੰ ਇਹ ਭੁੱਲਣਾ ਨਹੀਂ ਚਾਹੀਦਾ ਕਿ ਉਹ ਸਰੀਰ ਤਾਂ ਛੱਡ ਦਿੰਦਾ ਹੈ ਪਰ ਇਸ ਵਿਚ ਜੋ ਜੀਵ ਰਹਿੰਦਾ ਹੈ ਉਹ ਕੀਤੇ ਹੋਏ ਗੁਣ ਅਤੇ ਅਵਗੁਣ ਆਪਣੇ ਨਾਲ ਹੀ ਲੈ ਕੇ ਜਾਂਦਾ ਹੈ। ਜੇ ਗੁਣਾਂ ਦੀ ਰਾਸ ਗੁਆ ਦਿਤੀ ਤਾਂ ਅਵਗੁਣਾਂ ਦਾ ਬੋਝ ਲੈ ਕੇ ਉਸ ਨੂੰ ਬਹੁਤ ਹੀ ਅੱਖੀ ਘਾਟੀ ਉਪਰ ਚੜ੍ਹਨਾ ਪੈਂਦਾ ਹੈ। ਅੱਗੇ ਸੱਚੀ ਦਰਗਾਹ ਵਿਚ ਜਾ ਕੇ ਕੀਤੇ ਹੋਏ ਕਰਮਾਂ ਦਾ ਲੇਖਾ ਹੁੰਦਾ ਹੈ ਕਿਉਂਕਿ ਅਕਾਲ ਪੁਰਖ ਵਲੋਂ ਅੱਸੀ ਮਰਿਆਦਾ ਕੀਤੀ ਗਈ ਹੈ -

**ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ॥
ਦੂਜੈ ਭਾਇ ਦੂਸਟੁ ਆਤਮਾ ਓਹੁ ਤੇਰੀ ਸਰਕਾਰ॥**

- 38

ਧਰਮਰਾਜ ਦੀ ਕਚਹਿਰੀ ਵਿਚ ਓਹੀ ਪੁਰਸ਼ ਜਾਂਦੇ ਹਨ ਜੋ ਆਪਣੇ ਕੀਤੇ ਹੋਏ ਚੰਗੇ ਕਰਮਾਂ ਦਾ reward (ਫਲ) ਮੰਗਦੇ ਹਨ। ਦੂਸਰੇ ਉਹ ਪੁਰਸ਼, ਜੋ ਬੰਨ੍ਹੇ ਹੋਏ ਲਿਜਾਏ ਜਾਂਦੇ ਹਨ ਜਿਹੜੇ ਸੰਸਾਰ ਵਿਚ ਆਏ ਹੋਏ ਬੁਰੇ ਕਰਮ ਕਰ-ਕਰ ਕੇ ਦੁਨੀਆਂ ਨੂੰ ਦੁੱਖ ਦਿੰਦੇ ਹਨ। ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ -

**ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ॥
ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ
ਜਜਮਾਲਿਆ॥**
**ਬਾਉ ਨ ਪਾਇਨਿ ਕੁੜਿਆਰ ਮੁਰ ਕਾਲੈ ਦੌਜਕਿ ਚਾਲਿਆ॥
ਤੇਰੈ ਨਾਇ ਰਤੇ ਸੋ ਜਿਣਿ ਗਏ ਹਾਰਿ ਗਏ ਸਿ ਠਗਣ
ਵਾਲਿਆ॥**
ਲਿਖਿ ਨਾਵੈ ਧਰਮੁ ਬਹਾਲਿਆ॥

ਪੰਨਾ - 463

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਹੁਣ ਤਾਂ ਤੂੰ ਲੁਕ-ਲੁਕ ਕੇ ਪਾਪ ਕਰਮ ਕਰਦਾ ਹੈਂ ਪਰ ਦਰਗਾਹ ਵਿਚ ਜਾ ਕੇ ਤੇਰਾ ਲੁਕਿਆ ਹੋਇਆ ਪਾਪ ਪ੍ਰਗਟ ਹੋ ਜਾਣਾ ਹੈ। ਤੈਨੂੰ ਰੋਣਾ ਪਵੇਗਾ ਕਿਉਂਕਿ ਇਨ੍ਹਾਂ ਪਾਪਾਂ ਨੇ, ਚੰਗੇ ਕਰਮਾਂ ਨੇ ਤੇਰੇ ਨਾਲ ਜਾਣਾ ਹੈ ਜਿਵੇਂ ਕਿ ਫੁਰਮਾਨ ਹੈ -

ਕਪੜ੍ਹ ਕੁਪੁ ਸੁਗਾਵਣਾ ਛਡਿ ਦੁਨੀਆ ਅੰਦਰਿ ਜਾਵਣਾ॥
ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ॥
ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ॥
ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਛਰਾਵਣਾ॥
ਕਰਿ ਅਉਗਣ ਪਛੋਤਾਵਣਾ॥
ਪੰਨਾ - 470

ਇਕ ਐਸੀ ਸਾਖੀ ਆਉਂਦੀ ਹੈ ਕਿ ਕੌਰਵ ਮਹਾਂਭਾਰਤ ਦੇ ਯੁੱਧ ਵਿਚ ਹਾਰ ਗਏ। ਪੰਜੇ ਪਾਂਡਵ ਉਸ ਵੇਲੇ ਕ੍ਰਿਸ਼ਨ ਮਹਾਰਾਜ ਸਮੇਤ ਪ੍ਰਿਤਰਾਸ਼ਟਰ ਪਾਸ ਪਰਚਾਉਣੀ ਕਰਨ ਗਏ, ਉਸ ਨੇ ਇਹ ਵੀ ਪ੍ਰਸ਼ਨ ਕ੍ਰਿਸ਼ਨ ਮਹਾਰਾਜ ਜੀ ਉਪਰ ਕੀਤਾ ਕਿ ਮੈਂ ਜਮਾਂਦਰੂ ਅੱਖਾਂ ਤੋਂ ਅੰਨਾ ਕਿਉਂ ਹਾਂ? ਉਹ ਕਿਹੜਾ ਕਰਮ ਹੈ ਜਿਸ ਕਰਕੇ ਮੈਨੂੰ ਇਹ ਜਨਮ ਅੱਖਾਂ ਤੋਂ ਰਹਿਤ ਹੋ ਕੇ ਭੋਗਣਾ ਪੈ ਰਿਹਾ ਹੈ। ਕ੍ਰਿਸ਼ਨ ਮਹਾਰਾਜ ਜੀ ਨੇ ਕਿਹਾ ਕਿ ਰਾਜਨ! ਇਸ ਜਨਮ ਤੋਂ 104 ਜਨਮ ਪਹਿਲਾਂ ਤੂੰ ਬੱਚਿਆਂ ਨਾਲ ਖੇਲ ਰਿਹਾ ਸੀ। ਬੱਚੇ ਅੱਕ ਟਿੱਡਾ ਫੜ ਕੇ ਉਸ ਨਾਲ ਖੇਡਦੇ ਸਨ। ਤੂੰ ਵੀ ਇਕ ਅੱਕ ਟਿੱਡਾ ਫੜ ਲਿਆ ਅਤੇ ਵਾੜ ਤੋਂ ਸੂਲ ਤੱਤ ਕੇ ਉਸਦੀਆਂ ਦੋਵੇਂ ਅੱਖਾਂ ਦੇ ਵਿਚੋਂ ਦੀ ਸਾਰ-ਪਾਰ ਕੱਢ ਦਿਤੀ ਤੇ ਉਸ ਟਿੱਡੇ ਨੂੰ ਵਗਾਹ ਕੇ ਮਾਰਿਆ। ਉਹ ਤੜਫ-ਤੜਫ ਕੇ ਮਰ ਗਿਆ, ਜਿਸ ਦੇ ਫਲਸਰੂਪ ਤੈਨੂੰ ਵੀ ਪੂਰਾ ਜਨਮ ਅੱਖਾਂ ਤੋਂ ਹੀਣੇ ਹੋ ਕੇ ਕੱਟਣਾ ਪਿਆ। ਕਿਉਂਕਿ ਵਾਹਿਗੁਰੂ ਜੀ ਦੀ ਨੇਤ ਦੇ ਮੁਤਾਬਿਕ ਕੋਈ ਚੰਗਾ, ਮੰਦਾ ਕਰਮ ਛੁਪਿਆ ਨਹੀਂ ਰਹਿੰਦਾ। ਦਰਗਾਹ ਵਿਚ ਸਾਰੇ ਕਰਮ ਪ੍ਰਗਟ ਹੋ ਜਾਂਦੇ ਹਨ ਜਿਸ ਤਰ੍ਹਾਂ ਕਿ ਫੁਰਮਾਨ ਹੈ -

ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ॥
ਰਿਤੁ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ
ਫਾਕੈ॥
ਪੰਨਾ - 616

ਇਸ ਜੀਵ ਨੂੰ ਸਜ਼ਾ ਭੋਗਣੀ ਹੀ ਪੈਂਦੀ ਹੈ। ਉਸ ਵੇਲੇ ਬਹੁਤ ਦੁਖੀ ਹੁੰਦਾ ਹੈ। ਇਸ ਕਰਕੇ ਕਿਸੇ ਜੀਵ ਨੂੰ ਦੁਖ ਨਹੀਂ ਦੇਣਾ ਚਾਹੀਦਾ। ਇਸੇ ਕਰਕੇ ਕਿਹਾ ਹੈ -

ਦੁਖ ਕਿਸੇ ਨਹਿ ਜੀਵ ਕੋ ਦੇਨਾ।
ਮਹਾਂਪੁਰਸ਼ਾਂ ਨੇ ਉਸ ਤੋਂ ਅੱਗੇ ਫੁਰਮਾਇਆ ਹੈ -
ਨਿਰਥਲ ਕਾ ਅਪਰਾਧ ਸਹਿ ਲੈਨਾ।
ਇਸ ਜਜ਼ਬੇ ਨੂੰ ਖਿਮਾ ਆਖਿਆ ਜਾਂਦਾ ਹੈ।

ਇਕ ਵਾਰੀ ਮਹਾਰਾਜਾ ਰਣਜੀਤ ਸਿੰਘ ਜੀ ਕਿਸੇ ਥਾਂ ਤੋਂ ਲੰਘ ਰਹੇ ਸਨ। ਉਥੇ ਨੇੜੇ ਹੀ ਛੋਟੇ-ਛੋਟੇ ਬੱਚੇ ਇੱਟਾਂ ਮਾਰ-ਮਾਰ ਕੇ ਬੇਗੀਆਂ ਤੋਂ ਬੇਰ ਝਾੜ ਰਹੇ ਸਨ। ਇਕ ਬੱਚੇ ਨੇ ਇੱਟ ਮਾਰੀ, ਉਹ ਮਹਾਰਾਜਾ ਰਣਜੀਤ ਸਿੰਘ ਦੇ ਮੋਢੇ ਉਪਰ ਲੱਗੀ। ਅੰਗਰਕਸ਼ਕ ਉਸ ਬੱਚੇ ਨੂੰ ਫੜ ਕੇ ਲੈ ਆਏ। ਮਹਾਰਾਜ ਰਣਜੀਤ ਸਿੰਘ ਨੇ ਸਾਰੀ ਗੱਲ ਪੁਛੀ ਅਤੇ ਇਸ ਅਪਰਾਧ ਨੂੰ ਕੇਵਲ ਮੁਆਰ ਹੀ ਨਹੀਂ ਕੀਤਾ

ਸਗਮਾਂ ਬੱਚੇ ਨੂੰ ਦੋ ਪਿੰਡ ਜਾਗੀਰ ਵਿਚ ਦੇ ਦਿਤੇ ਅਤੇ ਸਾਬੀਆਂ ਨੂੰ ਕਿਹਾ ਕਿ ਦੇਖੋ, ਇਹ ਬੱਚੇ ਬੇਗੀ ਦੇ ਇੱਟ ਮਾਰਦੇ ਹਨ ਤੇ ਬੇਗੀ ਇਨ੍ਹਾਂ ਨੂੰ ਬੇਰ ਦਿੰਦੀ ਹੈ। ਹਣ ਜਦੋਂ ਇਨ੍ਹਾਂ ਨੇ ਮੇਰੇ ਇੱਟ ਮਾਰੀ ਤਾਂ ਮੈਨੂੰ ਵੀ ਕੁਝ ਦੇਣਾ ਚਾਹੀਦਾ ਹੈ। ਕਿੱਡਾ ਵੱਡਾ ਆਚਰਣ ਹੈ, ਵਿਚਾਰਨਯੋਗ ਗੱਲ ਹੈ।

ਮਹਾਰਾਜਾ ਰਣਜੀਤ ਸਿੰਘ ਨੇ ਸਾਰੀ ਜ਼ਿੰਦਗੀ ਬਹੁਤ ਵੱਡੇ-ਵੱਡੇ ਯੁੱਧ ਲੜੇ ਅਤੇ ਉਨ੍ਹਾਂ ਨੇ ਆਪਣੇ ਸਾਰੇ ਜੀਵਨ ਵਿਚ ਇਕ ਵੀ ਬੰਦੇ ਨੂੰ ਫਾਂਸੀ ਦੀ ਸਜ਼ਾ ਨਹੀਂ ਦਿੱਤੀ ਸੀ। ਹਾਰੇ ਹੋਏ ਦੁਸ਼ਮਣ ਨੂੰ ਐਨਾ ਵੱਡਾ ਬਿਲਾਕਾ ਛੱਡ ਦਿੰਦੇ ਜਿਸ ਤੋਂ ਉਹ ਆਪਣੇ ਬਹੁਤ ਸੋਹਣਾ ਗੁਜ਼ਾਰਾ ਕਰ ਸਕਦਾ ਹੋਵੇ ਅਤੇ ਚੰਗੇ ਮਾਣ ਨਾਲ ਜੀਵਨ ਬਤੀਤ ਕਰ ਸਕਦਾ ਹੋਵੇ। ਜੋ ਨਿਰਥਲ ਹੈ ਉਸ ਦਾ ਆਸਰਾ ਵਾਹਿਗੁਰੂ ਜੀ ਹੋਇਆ ਕਰਦੇ ਹਨ। ਹੋਰ ਉਸ ਨੂੰ ਸੰਸਾਰ ਵਿਚ ਕੋਈ ਆਸਰਾ ਦੇਣ ਦੇ ਸਮਰੱਥ ਨਹੀਂ ਹੁੰਦਾ। ਬੰਦੇ ਨੂੰ ਉਸ ਦੀ ਨਿਰਥਲਤਾ ਦੇ ਕਾਰਨ ਲੁਟਣਾ, ਮਾਰਨਾ, ਤੰਗ ਕਰਨਾ, ਬੇਇਜ਼ਤ ਕਰਨਾ ਪੰਸ਼ਸਾਯੋਗ ਗੱਲ ਨਹੀਂ ਹੋਇਆ ਕਰਦੀ। ਸਗਮਾਂ ਇਸ ਨੂੰ ਬਹੁਤ ਬੁਰਾ ਮੰਨਿਆ ਜਾਂਦਾ ਹੈ। ਇਕ ਅਖਾਣ ਪ੍ਰਚਲਤ ਹੈ-

**ਬੁਰਾ ਗਰੀਬ ਕਾ ਮਾਰਨਾ, ਬੁਰੀ ਗਰੀਬ ਕੀ ਆਹ
ਮੂਝੇ ਬਕਰੇ ਕੀ ਖਾਲ ਸੇ, ਲੋਹਾ ਭਸਮ ਹੋ ਜਾਏ।**

**ਅਕੁਟਲੰ ਰਹਿਣਾ ਨੀਤ ਪਿਆਰੇ
ਗੁਰ ਸੇਵਾ ਤਨ ਮਨ ਧਨ ਵਾਰੇ।**

ਕੁਟਲਤਾ ਜਿਸ ਨੂੰ ਛਲ ਅਤੇ ਕਪਟ ਵੀ ਆਖਿਆ ਜਾਂਦਾ ਹੈ, ਇਹ ਆਦਮੀ ਦੇ ਜੀਵਨ ਵਿਚ ਇਕ ਬਹੁਤ ਬੁਰਾ ਅਵਗੁਣ ਹੈ। ਦੁਸਰਿਆਂ ਨਾਲ ਵਰਤਾਵੇ ਵੇਲੇ ਐਸੇ ਪੁਰਸ਼ ਮਨੋ ਹੋਰ ਹੁੰਦੇ ਹਨ ਅਤੇ ਪੇਟ ਵਿਚ ਹੋਰ ਗੱਲ ਰਖਦੇ ਹਨ। ਉਪਰੋਂ ਹਸਦੇ ਹਨ, ਮਿਤਰਤਾ ਪਾਉਂਦੇ ਹਨ ਪਰ ਅੰਦਰੋਂ ਉਸ ਦੇ ਸਰਵਨਾਸ਼ ਦੀ ਸੋਚਣੀ ਸੋਚਦੇ ਹਨ। ਜੀਵਨ ਵਿਚ ਬਹੁਤ ਸਾਰੇ ਅਵਗੁਣ ਹਨ ਜਿਨ੍ਹਾਂ ਬਾਰੇ ਐਸਾ ਫੁਰਮਾਨ ਆਉਂਦਾ ਹੈ ਕਿ-

**ਆਪਿ ਨ ਦੇਹਿ ਚੁਕੂ ਭਰਿ ਪਾਨੀ॥
ਤਿਹ ਨਿੰਦਹਿ ਜਿਹ ਗੰਗਾ ਆਨੀ॥
ਪੰਨਾ - 332**

ਆਪ ਤਾਂ ਇਕ ਚੁਲੀ ਜਿੰਨਾਂ ਪਾਣੀ ਵੀ ਕਿਸੇ ਨੂੰ ਨਹੀਂ ਦਿੰਦੇ, ਕਿਸੇ ਦੀ ਲੋੜ ਕਦੇ ਵੀ ਪੁਰੀ ਨਹੀਂ ਕਰਦੇ ਇਸ ਦੇ ਵਿਪਰੀਤ ਲੋੜਵੰਦ ਦੇ ਦੁੱਖ ਨੂੰ ਦੇਖ ਕੇ ਖੁਸ਼ ਹੁੰਦੇ ਹਨ। ਰਾਜੇ ਭਰੀਰਥ ਨੇ ਤੁਪ ਕਰਕੇ ਗੰਗਾ ਦਰਿਆ ਨੂੰ ਅਰਸ਼ਾਂ ਤੋਂ ਪ੍ਰਾਪਤ ਕੀਤਾ ਅਤੇ ਭਾਰਤ ਵਰਸ ਦੇ ਕਲਿਆਣ ਲਈ ਇਸ ਨੂੰ ਭਾਰਤ ਦੇ ਮੈਦਾਨਾਂ ਵਿਚ ਲਿਆਉਣਾ ਪਰ ਜੋ ਕੁਟਲ ਪੁਰਸ਼ ਹੋਇਆ ਕਰਦੇ ਹਨ, ਉਹ ਗੰਗਾ ਲਿਆਉਣ ਵਾਲੇ ਨੂੰ ਨਿੰਦਣੋਂ ਨਹੀਂ ਹਟਦੇ। ਭਾਵੇਂ ਗੰਗਾ ਦੇ ਆਉਣ ਨਾਲ ਕਰੋੜਾਂ ਬੰਦਿਆਂ ਨੂੰ ਸ਼ੁਧ ਜਲ ਮਿਲਿਆ, ਖੇਤੀਆਂ ਹਰੀਆਂ ਭਰੀਆਂ ਹਨ, ਇਸ ਜਲ ਦੇ ਸਰੋਤ ਦੇ ਕੰਢੇ ਵੱਡੇ ਸ਼ਹਿਰ ਵਸੇ ਅਤੇ ਇਹ ਦਰਿਆ ਭਾਰਤ ਦਾ ਗੌਰਵ ਬਣਿਆ ਰਿਹਾ ਪਰ ਉਸ ਦਰਿਆ ਨੂੰ ਲਿਆਉਣ

ਵਾਲੇ ਨੂੰ ਬੁਰਾ ਕਹਿਣੋਂ ਨਹੀਂ ਹਟਦੇ।

ਬੈਠਤ ਉਠਤ ਕਟਿਲਤਾ ਚਾਲਹਿ॥

ਆਪੁ ਗਏ ਅਉਰਨ ਹੁ ਘਾਲਹਿ॥

ਪੰਨਾ

- 332

ਬੈਠਦੇ ਉਠਦੇ, ਮੇਲ ਮਿਲਾਪ ਕਰਦੇ ਸਦਾ ਹੀ ਕੁਟਲਤਾ ਦਾ ਜੀਵਨ ਧਾਰ ਕੇ ਰਖਦੇ ਹਨ। ਆਪ ਤਾਂ ਗਏ ਗੁਜਰੇ ਹਨ ਅਤੇ ਦੂਸਰਿਆਂ ਨੂੰ ਵੀ ਉਸ ਰਸਤੇ ਤੇ ਚਲਾਉਣ ਦਾ ਯਤਨ ਕਰਦੇ ਹਨ, ਹੋਰਨਾਂ ਦੇ ਵੀ ਜੀਵਨ ਨੂੰ ਗਾਲ ਦਿਆ ਕਰਦੇ ਹਨ। ਐਸੇ ਪੁਰਸ਼ ਬਹਿਸਾਂ, ਝਗੜਿਆਂ, ਮਿਤਰਤਾਵਾਦ ਤੋਂ ਬਿਨਾਂ ਹੋਰ ਕੁਝ ਜਾਣਦੇ ਹੀ ਨਹੀਂ। ਜੇ ਬੁਹਾ ਵੀ ਆ ਜਾਵੇ ਉਸਦੀ ਵੀ ਗੱਲ ਨਹੀਂ ਮੰਨਦੇ, ਭਾਵੇਂ ਵੱਡੇ ਤੋਂ ਵੱਡਾ ਵਿਦਵਾਨ ਹੋਵੇ ਉਹਦੀ ਗੱਲ ਵੀ ਨਹੀਂ ਮੰਨਦੇ। ਆਪ ਤਾਂ ਛੁੱਬਦੇ ਹੀ ਹਨ ਦੂਸਰਿਆਂ ਨੂੰ ਵੀ ਡੋਬ ਦਿੰਦੇ ਹਨ। ਵਿਸ਼ੇ ਵਿਕਾਰਾਂ ਦੀ ਨੌਜਵਾਨ ਵਿਚ ਆਪ ਸੁੱਤੇ ਪਏ ਰਹਿੰਦੇ ਹਨ ਅਤੇ ਦੂਸਰਿਆਂ ਨੂੰ ਵੀ ਆਪਣੀ ਨੀਚ ਮਤ ਦੇ ਨਾਲ ਬਰਬਾਦ ਕਰ ਦਿੰਦੇ ਹਨ। ਦੂਸਰਿਆਂ ਵਲ ਦੇਖ ਕੇ ਹਸਦੇ ਹਨ ਭਾਵੇਂ ਉਨ੍ਹਾਂ ਦੇ ਮੁਕਾਬਲੇ ਉਪਰ ਇਨ੍ਹਾਂ ਦਾ ਆਪਣਾ ਜੀਵਨ ਬਹੁਤ ਘਟੀਆ ਕਿਉਂ ਨਾ ਹੋਵੇ। ਕਬੀਰ ਸਾਹਿਬ ਜੀ ਫੁਰਮਾਨ ਕਰਦੇ ਹਨ ਕਿ ਅਜਿਹੇ ਪੁਰਸ਼ਾਂ ਨੂੰ ਦੇਖ ਕੇ ਅਸਾਨੂੰ ਤਾਂ ਲੱਜਿਆ ਆਉਂਦੀ ਹੈ। ਪੂਰਾ ਸ਼ਬਦ ਇਸ ਤਰ੍ਹਾਂ ਹੈ -

ਛਾਡਿ ਕੁਚਰਚਾ ਆਨ ਨ ਜਾਨਹਿ॥

ਬੁਹਾ ਹੁ ਕੌ ਕਹਿਓ ਨ ਮਾਨਹਿ॥

ਆਪੁ ਗਏ ਅਉਰਨ ਹੁ ਥੋਵਹਿ॥

ਆਗਿ ਲਗਾਇ ਮੰਦਰ ਮੈ ਸੋਵਹਿ॥

ਅਵਰਨ ਹਸਤ ਆਪ ਹਹਿ ਕਾਂਨੇ॥

ਤਿਨ ਕਉ ਦੇਖਿ ਕਬੀਰ ਲਜਾਨੇ॥

ਪੰਨਾ

- 332

ਸੋ ਇਹ ਅਵਗੁਣ ਆਤਮ ਮਾਰਗ ਤੇ ਇਕ ਕਦਮ ਵੀ ਨਹੀਂ ਚਲਣ ਦਿੰਦੇ। ਇਸ ਕਰਕੇ ਬਹੁਤ ਸਾਵਧਾਨੀ ਵਰਤ ਕੇ ਜੀਵਨ ਵਿਚ ਅਕੁਟਲ ਰਹਿਣਾ ਚਾਹੀਦਾ ਹੈ ਅਤੇ ਗੁਰੂ ਦੀ ਸੇਵਾ ਕਰਕੇ ਆਪਣਾ ਪ੍ਰਮ ਮਨੋਰਥ, ਜਿਸ ਵਾਸਤੇ ਇਹ ਜੀਵ ਸੰਸਾਰ ਵਿਚ ਆਇਆ ਹੈ, ਉਹ ਪ੍ਰਾਪਤ ਕਰੋ। ਫੁਰਮਾਨ ਆਉਂਦਾ ਹੈ ਕਿ -

ਵਿਚਿ ਦੁਨੀਆ ਸੇਵ ਕਮਾਈਐ॥

ਤਾ ਦਰਗਹ ਬੈਸਣੂ ਪਾਈਐ॥

ਕਹੁ ਨਾਨਕ ਬਾਹ ਲੁਭਾਈਐ॥

ਪੰਨਾ - 26

ਇਸ ਕਰਕੇ ਸੇਵਾ ਮੰਗਣੀ ਚਾਹੀਦੀ ਹੈ, ਸੇਵਾ ਕਰਕੇ ਹੀ ਆਪਣੇ ਜੀਵਨ ਮਨੋਰਥ, ਪ੍ਰਭੂ ਦੀ ਪ੍ਰਾਪਤੀ ਹੋ ਸਕਿਆ ਕਰਦੀ ਹੈ -

ਐਸੀ ਮਾਂਗੁ ਗੋਬਿਦ ਤੇ॥

ਟਹਲ ਸੰਤਨ ਕੀ ਸੰਗੁ ਸਾਧੁ ਕਾ
ਹਰਿ ਨਾਮਾਂ ਜਪਿ ਪਰਮ ਗਤੇ ॥

ਪੰਨਾ - 1298

ਅਤੇ ਇਸ ਤਰ੍ਹਾਂ ਵੀ ਆਉਂਦਾ ਹੈ -

ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥
ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥
ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥
ਸਰਣਿ ਗਹੀਜੈ ਮਾਨਿ ਲੀਜੈ ਕਰੋ ਸੌ ਸੁਖੁ ਪਾਈਐ ॥

ਪੰਨਾ - 457

ਗੁਰੂ ਦੀ ਸੇਵਾ ਕੀਤੇ ਬਹੁਤ ਆਤਮ ਗਿਆਨ ਦੀ ਪ੍ਰਾਪਤੀ ਨਹੀਂ
ਹੁੰਦੀ ਅਤੇ ਨਾ ਹੀ ਭਗਤੀ ਦੇ ਰਸਤੇ ਤੇ ਚਲ ਸਕਦਾ ਹੈ ਜਿਵੇਂ ਕਿ -

ਗੁਰ ਸੇਵਾ ਬਿਨੁ ਭਗਤਿ ਨ ਹੋਵੀ
ਕਿਉ ਕਰਿ ਚੀਨਸਿ ਆਪੈ ॥
ਨਿੰਦਾ ਕਰਿ ਕਰਿ ਨਰਕ ਨਿਵਾਸੀ
ਅੰਤਰਿ ਆਤਮ ਜਾਪੈ ॥

ਪੰਨਾ - 1013

ਆਪਣਾ ਆਪਾ, ਆਪਣੇ ਪ੍ਰਾਣ, ਆਪਣਾ ਧਨ ਗੁਰੂ ਦੇ ਚਰਨਾਂ ਤੇ
ਭੇਟਾ ਕਰਕੇ ਸੇਵਾ ਕਰਨ ਲਈ ਪ੍ਰੇਰਨਾ ਗੁਰੂ ਮਹਾਰਾਜ ਕਰਦੇ ਹਨ ਜਿਵੇਂ ਕਿ

-
ਹਉ ਪਾਣੀ ਪਖਾ ਪੀਸਉ ਸੰਤ ਆਗੈ
ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥

ਪੰਨਾ

- 881

ਗੁਰੂ ਦੀ ਸੇਵਾ ਤੋਂ ਸੁਖ ਦੀ ਪ੍ਰਾਪਤੀ ਹੁੰਦੀ ਹੈ ਅਤੇ ਗੁਰ ਸੰਗਤ
ਵਿਚ ਗੁਣ ਗਾ ਕੇ ਬਹੁਤ ਉਚੀ ਪਦਵੀ ਪ੍ਰਾਪਤ ਕਰ ਲੈਂਦਾ ਹੈ, ਆਪ
ਵੀ ਤਰਦਾ ਹੈ ਅਤੇ ਆਪਣੀ ਕੁਲ ਨੂੰ ਵੀ ਤਾਰ ਦਿੰਦਾ ਹੈ। ਗੁਰੂ ਮਹਾਰਾਜ
ਜੀ ਫੁਰਮਾਨ ਕਰਦੇ ਹਨ -

ਗੁਰ ਕੀ ਸੇਵਾ ਸਦਾ ਸੁਖੁ ਪਾਏ ॥
ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥
ਨਾਮੇ ਨਾਮਿ ਕਰੇ ਵੀਚਾਰੁ ॥
ਆਪਿ ਤਰੈ ਕੁਲ ਉਧਰਣਹਾਰੁ ॥

ਪੰਨਾ - 362

ਅਤੇ

ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥
ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥

ਪੰਨਾ - 814

ਤਨ, ਮਨ, ਧਨ ਵਾਰ ਕੇ ਗੁਰੂ ਦੀ ਸੇਵਾ ਕਰੋ ਅਤੇ ਅੱਗੇ ਮਹਾਂਪੁਰਸ਼ਾਂ
ਨੇ ਸੌਚ ਬਾਰੇ ਲਿਖਿਆ ਹੈ ਕਿ ਸਰੀਰ ਨੂੰ ਵੀ ਮੈਲ ਤੋਂ ਸ਼ੁਧ ਰੱਖੋ ਕਿਉਂਕਿ
ਸਰੀਰ ਵਿਚ ਵਾਹਿਗੁਰੂ ਜੀ ਨੇ ਸਾਡੇ ਤਿੰਨ ਕਰੋੜ ਰੋਮ ਰੱਖੋ ਹੋਏ ਹਨ ਜਿਨ੍ਹਾਂ
ਵਿਚੋਂ ਹਰ ਸਮੇਂ ਹੀ ਭਿਆਨਕ ਕਿਸਮ ਦੀਆਂ ਮੈਲਾਂ ਨਿਕਲਦੀਆਂ ਰਹਿੰਦੀਆਂ
ਹਨ। ਇਹ ਧੋਤਿਆਂ ਵੀ ਸ਼ੁਧ ਨਹੀਂ ਹੁੰਦਾ, ਆਪ ਤਾਂ ਇਸ ਮੈਲ ਕਾਰਨ
ਰੋਗੀ ਹੁੰਦਾ ਹੈ ਢੂਸਰਿਆਂ ਨੂੰ ਵੀ ਰੋਗੀ ਬਣਾ ਦਿੰਦਾ ਹੈ। ਗੁਰੂ ਘਰ ਅੰਦਰ
ਸਰੀਰ ਦੀ ਸ਼ੁਧਤਾ ਵੀ ਜ਼ਰੂਰੀ ਹੈ ਅਤੇ ਮਨ ਦੀ ਸ਼ੁਧਤਾ ਵੀ ਜ਼ਰੂਰੀ ਹੈ।
ਅਰੋਗਤਾ ਲਈ ਇਸ਼ਨਾਨ ਕਰਕੇ ਪ੍ਰਭੂ ਦੇ ਚਰਨਾਂ ਨਾਲ ਚਿੱਤ ਜੋੜਨਾ
ਅਵੱਸ਼ਕ ਹੈ ਜਿਵੇਂ ਕਿ -

**ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ
ਅਰੋਗਾ ॥
ਕੋਟਿ ਬਿਘਨ ਲਾਖੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥**

ਪੰਨਾ - 611

ਮਨ ਦੀ ਮੈਲ ਜਿਸ ਨੂੰ ਗੁਰੂ ਘਰ ਵਿਚ ਮਤ ਦੀ ਮੈਲ ਆਖਿਆ
ਗਿਆ ਹੈ ਅਤੇ ਇਸੇ ਨੂੰ ਅੰਤਸ਼ਕਰਣ ਦੀ ਮੈਲ ਵੀ ਆਖਿਆ ਜਾਂਦਾ ਹੈ
ਇਸ ਵਿਚ ਰਾਗ, ਦ੍ਰਿਸ਼, ਆਪਣੇ ਬੇਗਾਨੇ, ਚੰਗੇ ਬੁਰੇ ਆਦਿ ਦੂੰਦਾਂ ਦੀ
ਮੈਲ ਸਦਾ ਹੀ ਭਰੀ ਰਹਿੰਦੀ ਹੈ। ਇਸ ਮੈਲ ਨੂੰ ਦੂਰ ਕਰਨ ਵਾਸਤੇ ਨਾਮ
ਜਪਣ ਦੀ ਲੋੜ ਹੈ, ਬਾਣੀ ਪੜ੍ਹਨ ਦੀ ਲੋੜ ਹੈ ਕਿਉਂਕਿ ਜੇ ਮਨ ਵਿਚ
ਮੈਲ ਰਹੀ ਤਾਂ ਸਭ ਕੁਝ ਮੈਲਾ ਹੀ ਰਹਿੰਦਾ ਹੈ -

**ਮਨਿ ਮੈਲੈ ਸਭ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ
ਹੋਇ ॥**

ਪੰਨਾ - 558

ਮਹਾਂਪੁਰਸ਼ ਲਿਖਦੇ ਹਨ -

**ਜਲ ਮਾਟੀ ਤੇ ਤਨ ਸੁਧ ਕੀਜੈ।
ਰਾਗ ਦ੍ਰੈਖ ਤਜ ਮਨ ਸੁਧ ਕੀਜੈ।**

ਮਨ ਦੀ ਮੈਲ ਦੂਰ ਕਰਨ ਬਾਰੇ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ
ਹਨ -

**ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ
ਰੰਗਿ ॥** **ਪੰਨਾ - 4**

‘ਆਤਮ ਮਾਰਗ’ ਜਿਸ ਨੂੰ ਮੁਕਤ ਆਤਮਾ ਵੀ ਆਖਿਆ ਜਾਂਦਾ ਹੈ,
ਇਸ ਤੇ ਚੱਲਣ ਦਾ ਦਿੜ੍ਹ ਭਰੇਸਾ ਮਨ ਵਿਚ ਹੋਣਾ ਜ਼ਰੂਰੀ ਹੈ ਅਤੇ ਸੰਜਮ
ਵਾਲਾ ਜੀਵਨ ਧਾਰਨ ਕਰਨਾ ਚਾਹੀਦਾ ਹੈ। ਸਰੀਰ ਨੂੰ ਸਦਾ ਹੀ ਖਾਣ ਪੀਣ
ਦਾ ਸੰਜਮੀ ਬਣਾਉਣਾ ਜ਼ਰੂਰੀ ਹੈ। ਪਹਿਨਣ, ਬੋਲਣ, ਸੈਣ ਦਾ ਵੀ ਸੰਜਮ

ਹੋਣਾ ਚਾਹੀਦਾ ਹੈ। ਆਪ ਲਿਖਦੇ ਹਨ -

**ਮੁਕਤਿ ਮਾਰਗ ਮੌ ਦ੍ਰਿੜ ਭਰੋਸਾ।
ਸੰਜਮ ਸਦਾ ਸਰੀਰ ਰਖੋਸਾ।
ਇੰਦ੍ਰੀ ਵਿਸ਼ੇ ਤੇ ਕਰ ਵੈਰਾਗਾ।
ਨਿਰਹੰਕਾਰ ਹੋਇ ਵਡਭਾਗਾ।**

ਇੰਦ੍ਰੀਆਂ ਦੇ ਵਿਸ਼ੇ ਜਿਵੇਂ ਕਿ ਅੱਖਾਂ ਦਾ ਵਿਸ਼ਾ ਰੂਪ ਹੈ, ਨੱਕ ਦਾ ਵਿਸ਼ਾ ਗੰਧ ਹੈ, ਜੀਭ ਦਾ ਵਿਸ਼ਾ ਰਸ ਹੈ, ਕੰਨਾਂ ਦਾ ਵਿਸ਼ਾ ਸ਼ਬਦ ਹੈ ਅਤੇ ਭੋਗ ਇੰਦ੍ਰੀਆਂ ਦਾ ਵਿਸ਼ਾ ਸਪਰਸ਼ ਹੈ। ਇਨ੍ਹਾਂ ਤੋਂ ਬਚ ਕੇ ਚਲਣਾ ਚਾਹੀਦਾ ਹੈ ਕਿਉਂਕਿ ਇਕ-ਇਕ ਵਿਸ਼ਾ ਪੂਰੀ ਤਰ੍ਹਾਂ ਨਾਲ ਵਿਨਾਸ਼ ਦਾ ਕਾਰਨ ਬਣ ਜਾਇਆ ਕਰਦਾ ਹੈ। ਗੁਰੂ ਮਹਾਰਾਜ ਜੀ ਨੇ ਇਨ੍ਹਾਂ ਦਾ ਹੋਰ ਵਖਿਆਨ ਕਰਦਿਆਂ ਫੁਰਮਾਇਆ ਹੈ -

**ਹਉਮੈ ਰੋਗੁ ਮਾਨੁਖ ਕਉ ਦੀਨਾ॥
ਕਾਮ ਰੋਗੀ ਮੈਗਲੁ ਬਸਿ ਲੀਨਾ॥**

ਪੰਨਾ -

1140

ਇਕ-ਇਕ ਵਿਸ਼ਾ ਕਿੰਨਾ ਮਾਰੁ ਹੈ ਜਿਵੇਂ ਕਿ ਹਉਮੈ ਦਾ ਰੋਗ ਮਨੁੱਖ ਨੂੰ ਲੱਗਿਆ ਹੋਇਆ ਹੈ। ਇਹ ਜੀਵ ਵਾਹਿਗੁਰੂ ਜੀ ਦੀ ਅੰਸ ਹੈ ਅਤੇ ਵਾਹਿਗੁਰੂ ਜੀ ਤੋਂ ਅਨਿੱਖੜਵਾਂ ਇਸ ਦਾ ਰੂਪ ਹੈ। ਇਸ ਦੀ ਹੋਂਦ ਕੋਈ ਵੀ ਨਹੀਂ ਹੈ ਇਹ ਆਪ ਹੀ ਪ੍ਰਮੇਸ਼ਰ ਹੈ ਪਰ ਹਉਮੈ ਰੋਗ ਕਰਕੇ ਇਸ ਦੀ ਜੋ ਚੇਤਨਤਾ ਸਰੀਰ ਵਿਚ ਹੈ ਉਹ ਵੱਖਰੀ ਹੋਣ ਕਰਕੇ ਜੀਵ ਦੀ ਸੰਗਿਆ ਵਿਚ ਆਈ ਜਿਸ ਕਰਕੇ ਇਹ ਜੀਵ ਆਤਮਾ ਸਦਾ ਹੀ ਮਰਦਾ ਤੇ ਜੰਮਦਾ ਰਹਿੰਦਾ ਹੈ, ਕਰਮਾਂ ਦਾ ਫਲ ਭੋਗਦਾ ਹੈ। ਜਦੋਂ ਇਸ ਨੂੰ ਗਿਆਨ ਹੋ ਜਾਂਦਾ ਹੈ ਇਸ ਨੂੰ ਆਪਣੇ ਅੰਦਰੋਂ ਹੀ ਪ੍ਰਮੇਸ਼ਰ ਦੀ ਸੋਝੀ ਹੋਣ ਕਰਕੇ ਇਸ ਦਾ ਭੇਦ ਭਰਮ ਮਿਟ ਜਾਇਆ ਕਰਦਾ ਹੈ। 'ਸੰਗ ਭਰਮ' ਦਾ ਦੋਖ ਵੀ ਖਤਮ ਹੋ ਜਾਂਦਾ ਹੈ। ਆਪਾ ਚੀਨ ਕੇ ਸਾਰੇ ਭਰਮਾਂ ਦਾ ਨਾਸ਼ ਹੋ ਕੇ ਇਸ ਦਾ ਹਿਰਦੇ ਵਿਚ ਪ੍ਰਕਾਸ਼ ਹੋ ਜਾਂਦਾ ਹੈ। ਤਾਂ ਕੀ ਦੇਖਦਾ ਹੈ ਕਿ ਇਕੋ ਵਾਹਿਗੁਰੂ ਸਾਰੇ ਪਰੀਪੂਰਨ ਹੈ ਜਿਸ ਤਰ੍ਹਾਂ ਕਿ ਫੁਰਮਾਨ ਆਉਂਦਾ ਹੈ -

**ਜੇਤਾ ਸਬਦੁ ਸੁਰਤਿ ਧੁਨਿ ਤੇਤੀ
ਜੇਤਾ ਰੂਪੁ ਕਾਇਆ ਤੇਰੀ॥
ਤੂੰ ਆਪੇ ਰਸਨਾ ਆਪੇ ਬਸਨਾ
ਅਵਰੁ ਨ ਢੂਜਾ ਕਹਉ ਮਾਈ॥
ਸਾਹਿਬੁ ਮੇਰਾ ਏਕੋ ਹੈ॥
ਏਕੋ ਹੈ ਭਾਈ ਏਕੋ ਹੈ॥
ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ॥
ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ॥**

ਪੰਨਾ - 350

ਸੋ ਕੇਵਲ ਹਉਮੈ ਦੇ ਰੋਗ ਕਰਕੇ ਇਹ ਜੀਵ ਰੂਪ ਵਿਚ ਵੱਖਰੀ

ਹਸਤੀ ਕਾਇਮ ਕਰ ਲੈਂਦਾ ਹੈ। ਕ੍ਰੋਝੁਂ ਜਨਮਾਂ ਤਕ ਦੁਖ ਭੋਗਦਾ ਹੈ, ਉਸ ਵੇਲੇ ਤਕ ਦੁਖੀ ਰਹਿੰਦਾ ਹੈ ਜਦੋਂ ਤਕ ਇਸ ਨੂੰ ਹਉਮੈ ਰੋਗ ਤੋਂ ਛਟਕਾਰਾ ਨਹੀਂ ਮਿਲਦਾ।

ਹਾਥੀ ਕਿੱਡਾ ਬਲ ਵਾਲਾ ਪਸੂ ਹੈ ਪਰ ਕਾਮ ਦੇ ਵਸ ਆਇਆ ਹੋਇਆ ਆਦਮੀ ਦੇ ਕਾਬੂ ਆ ਜਾਇਆ ਕਰਦਾ ਹੈ। ਉਸ ਨੂੰ ਕਾਬੂ ਕਰਨ ਲਈ ਇਕ ਟੋਆ ਪੁੱਟ ਕੇ ਘਾਹ ਫੂਸ ਨਾਲ ਛੱਤ ਦਿਤਾ ਜਾਂਦਾ ਹੈ, ਉਸ ਦੇ ਉਤੇ ਇਕ ਕਾਗਜ਼ਾਂ ਦੀ ਹਥਣੀ ਬਣਾ ਕੇ ਖੜ੍ਹੀ ਕਰ ਦਿੰਦੇ ਹਨ। ਹਾਥੀ ਕਾਮ ਰੋਗ ਦਾ ਮਾਰਿਆ ਬਿਨਾਂ ਵਿਚਾਰੇ ਹਥਣੀ ਵਲ ਦੰੜਦਾ ਇਸ ਟੋਏ ਵਿਚ ਗਿਰ ਜਾਂਦਾ ਹੈ ਅਤੇ ਆਦਮੀ ਇਸ ਨੂੰ ਵਸ ਵਿਚ ਕਰ ਲੈਂਦਾ ਹੈ। ਪਤੰਗੇ ਨੂੰ ਦ੍ਰਿਸ਼ਟੀ ਦਾ ਰੋਗ ਹੈ। ਉਹ ਦੀਵੇ ਦੀ ਲਾਟ ਨੂੰ ਦੇਖ ਉਸ ਵਲ ਨੂੰ ਦੌੜਿਆ ਜਾਂਦਾ ਹੈ ਅਤੇ ਸੜ ਕੇ ਆਪਣੇ ਪ੍ਰਾਣ ਤਿਆਗ ਦਿੰਦਾ ਹੈ

ਵਿਸਟਿ ਰੋਗ ਪਚਿ ਮੁਏ ਪਤੰਗਾ॥

ਨਾਦ ਰੋਗ ਖਪਿ ਗਈ ਕੁਰੰਗਾ॥

ਪੰਨਾ -

1140

ਮਿਰਗ ਨੂੰ ਫੜਨ ਵਾਸਤੇ ਸ਼ਿਕਾਰੀ ਘੰਡੇ ਹੋੜੇ ਦੀ ਆਵਾਜ਼ ਪੈਦਾ ਕਰਦਾ ਹੈ ਜਿਸ ਨੂੰ ਸੂਣ ਕੇ ਹਿਰਨ ਮੋਹਿਤ ਹੋ ਜਾਂਦਾ ਹੈ ਅਤੇ ਧਰਤੀ ਤੇ ਲਿਟਣ ਲਗ ਜਾਂਦਾ ਹੈ। ਸ਼ਿਕਾਰੀ ਉਸ ਨੂੰ ਨੇੜੇ ਹੋ ਕੇ ਫੜ ਲੈਂਦਾ ਹੈ ਅਤੇ ਉਸ ਨੂੰ ਖਾ ਲੈਂਦਾ ਹੈ। ਇਸੇ ਤਰ੍ਹਾਂ ਨਾਲ ਜਿਹਭਾ ਰੋਗ ਮੱਛੀ ਨੂੰ ਹੋਣ ਕਰਕੇ ਸ਼ਿਕਾਰੀ ਕੁੰਡੀ ਨੂੰ ਆਟਾ ਲਾ ਕੇ ਜਾਂ ਮਾਸ ਦੀ ਬੋਟੀ ਲਾ ਕੇ ਪਾਣੀ ਵਿਚ ਸੁੱਟ ਦਿੰਦਾ ਹੈ ਜਦੋਂ ਮੱਛੀ ਆ ਕੇ ਉਸ ਨੂੰ ਨਿਘਲਦੀ ਹੈ ਤਾਂ ਕੁੰਡੀ ਨੂੰ ਵੀ ਅੰਦਰ ਹੀ ਲੈ ਜਾਂਦੀ ਹੈ। ਸ਼ਿਕਾਰੀ ਜੋਰ ਨਾਲ ਝਟਕਾ ਮਾਰ ਕੇ ਉਸ ਨੂੰ ਕੱਢ ਲਿਆ ਕਰਦਾ ਹੈ। ਇਸੇ ਤਰ੍ਹਾਂ ਨਾਲ ਬਾਸਨਾ ਦਾ ਰੋਗ ਭੰਵਰੇ ਨੂੰ ਹੈ। ਉਹ ਫੁੱਲ ਵਿਚ ਬੈਠ ਜਾਂਦਾ ਹੈ, ਸ਼ਾਮ ਹੋਈ ਤੇ ਫੁੱਲ ਬੰਦ ਹੋ ਜਾਂਦਾ ਹੈ ਅਤੇ ਉਹ ਉਸ ਵਿਚ ਘੁਟ ਕੇ ਮਰ ਜਾਂਦਾ ਹੈ। ਸੋ ਸਾਰਾ ਸੰਸਾਰ ਮੋਹ ਦੇ ਵਸ ਵਿਚ ਰਜੋਂ ਗੁਣ, ਤਮੋਂ ਗੁਣ, ਸਤੋਂ ਗੁਣ ਦਾ ਬੰਨਿਆ ਹੋਇਆ ਦੁਖੀ ਹੁੰਦਾ ਹੈ। ਫੁਰਮਾਨ ਹੈ-

ਜਿਹਵਾ ਰੋਗ ਮੀਨੁ ਗ੍ਰਸਿਆਨੋ॥

ਬਾਸਨ ਰੋਗ ਭਵਰੁ ਬਿਨਸਾਨੋ॥

ਹੇਤ ਰੋਗ ਕਾ ਸਗਲ ਸੰਸਾਰਾ॥

ਭ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ॥

ਪੰਨਾ - 1140

ਸੋ ਇਸ ਕਰਕੇ ਮਹਾਂਪੁਰਸ਼ ਫੁਰਮਾਨ ਕਰਦੇ ਹਨ ਕਿ ਇੰਦ੍ਰੀਆਂ ਦੇ ਵਿਸ਼ੇ ਤੋਂ ਬੈਰਾਗਵਾਨ ਹੋ ਕੇ ਨਿਰਹੰਕਾਰ ਰਹਿ ਕੇ ਜੀਵਨ ਬਤੀਤ ਕਰੋ। ਕਿਉਂਕਿ ਇਹ ਪੰਜੇ ਵਿਸ਼ੇ - ਸ਼ਬਦ, ਸਪਰਸ਼, ਰੂਪ, ਰਸ, ਗੰਧ ਪੰਜੋਂ ਇੰਦ੍ਰੀਆਂ ਨੂੰ ਸਦਾ ਹੀ ਮੋਹਿਤ ਕਰਕੇ ਰਖਦੇ ਹਨ -

ਇੰਦ੍ਰੀ ਵਿਸ਼ੇ ਤੇ ਕਰ ਵੈਰਾਗਾ।
ਨਿਰਹੰਕਾਰ ਹੋਇ ਵਡਭਾਗਾ।
ਜਨਮ ਮਰਨ ਜਗ ਰੋਗ ਜੋ ਦੁਖਾ।
ਦੋਖ ਰੂਪ ਸਮਝੇ ਗੁਰਮੁਖਾ।
ਇਸਤ੍ਰੀ ਪੁੱਤ੍ਰ ਮੌਹਿ ਤਿਆਗੇ।
ਪੁੱਤ੍ਰ ਆਦਿ ਸੁਖ ਦੁਖ ਬੈਰਾਗੇ।

ਜਨਮ ਮਰਨ ਦਾ ਬੜਾ ਭਾਗ ਦੁਖ ਹੈ। ਸੋ ਇਸ ਕਰਕੇ ਪਰਵਾਰਿਕ ਮੌਹਿ ਤਿਆਗ ਕੇ ਆਪਣੇ ਫਰਜ਼ ਪੂਰੇ ਕਰਦਾ ਹੋਇਆ ਹੀ ਆਤਮ ਮਾਰਗ ਤੇ ਚਲਿਆ ਜਾ ਸਕਦਾ ਹੈ। ਮੌਹਿ ਦੇ ਵਸ ਹੋਇਆ-ਹੋਇਆ ਜੀਵ ਪ੍ਰਬਲ ਵਾਸਨਾ ਹੋਣ ਕਰਕੇ ਉਸੇ ਘਰ ਵਿਚ ਬਾਰ-ਬਾਰ ਅਨੇਕਾਂ ਜੂਨਾਂ ਧਾਰ ਕੇ ਜੰਮਦਾ ਮਰਦਾ ਰਹਿੰਦਾ ਹੈ।

ਭਲੇ ਬੁਰੇ ਸੰਗ ਸਮ ਚਿਤ ਰਹਿਣਾ।
ਹਰਿ ਬਿਨ ਤਿਆਗ ਇਕ ਮਨ ਹਰਿ ਗਹਿਣਾ।

ਵਾਹਿਗੁਰੂ ਤੋਂ ਬਗੈਰ ਹੋਰ ਸਾਰੀਆਂ ਚੀਜ਼ਾਂ ਨੂੰ ਤਿਆਗ ਕੇ ਵਾਹਿਗੁਰੂ ਦੇ ਪਿਆਰ ਦਾ ਗਹਿਣਾ ਪਹਿਨਣਾ ਅਤੇ ਭਲਿਆਂ ਬੁਰਿਆਂ ਨਾਲ ਸਮ ਚਿਤ ਰਹਿਣਾ। ਕਿਸੇ ਦੇ ਦੋਖ ਨੂੰ ਨਾ ਚਿਤਾਰਨਾ ਇਹ ਆਤਮ ਮਾਰਗ ਦੀ ਰਹਿਤ ਹੈ। ਆਪਣੇ ਆਪ ਨੂੰ ਪ੍ਰਸੰਨ ਚਿਤ ਰੱਖ ਕੇ ਇਕਾਂਤ ਵਿਚ ਇਕ ਚਿਤ ਹੋ ਕੇ ਭਜਨ ਕਰਨਾ, ਬਾਹਰਮੁਖੀ ਰਹਿਣ ਵਾਲਿਆਂ ਅਤੇ ਐਧਰਲਿਆਂ, ਉਧਰਲਿਆਂ, ਬੇਮਤਲਬਿਆਂ ਦੀ ਸੰਗਤ ਤਿਆਗ ਕੇ ਗੁਰਮੁਖਾਂ ਦੀ ਸੰਗਤ ਕਰਨਾ -

ਚਿਤ ਪ੍ਰਸੰਨ ਰਿਤ ਰਹੈ ਇਕਾਂਤੀ।
ਬਾਹਰ ਮੁਖ ਜਨ ਤਿਆਗ ਸਗਾਤੀ।

ਚਿਤ ਦੀ ਇਕਾਗਰਤਾ ਰੱਖ ਕੇ ਭਜਨ ਕਰਨਾ, ਆਪਣੇ ਸਰੂਪ ਦਾ ਚਿੰਤਨ ਕਰਨਾ ਅਤੇ ਹਉਮੈ ਤੋਂ ਰਹਿਤ ਹੋ ਕੇ ਆਪਣੇ ਆਪ ਨੂੰ ਆਤਮ ਸਮਝਣਾ ਜੋ ਕਿ ਸਤਿ ਹੈ। ਇਸ ਦੀ ਦ੍ਰਿੜ੍ਹਤਾ ਲਈ ਅਭਿਆਸ ਕਰਨਾ ਅਤੇ ਸਾਰੇ ਸੰਸਾਰ ਤੋਂ ਉਚਾ ਹੋ ਕੇ ਵਿਚਰਨਾ। ਇਹ ਗੁਣ ਜੋ ਉਪਰ ਦਸੇ ਗਏ ਹਨ ਇਹ ਗਿਆਨ ਦੀ ਸਮੱਗਰੀ ਹੈ ਜਿਸ ਨੂੰ ਪ੍ਰਾਪਤ ਕਰਕੇ ਅਸੀਂ ਸੱਚੀ ਟਕਸਾਲ ਸ਼ਬਦ ਦੀ ਘਾੜਤ ਕਰ ਸਕਦੇ ਹਾਂ।

ਤਤ ਤ੍ਰੀ ਪਦਾਰਥ ਸੌਧਨ ਕਰਨਾ
ਮੁਕਤਿ ਸਰਬ ਸੇ ਉਚ ਬਿਚਰਨਾ
ਬੀਸ ਗੁਣ ਇਹ ਗਿਆਨ ਸਮੱਗਰੀ।
ਬਰਨੈ ਭਿੰਨ ਭਿੰਨ ਉਜਗਰੀ।

ਇਹ ਬੀਸ ਗੁਣ ਹਨ। ਇਹ ਗੁਣ ਹੋਣੇ ਬਹੁਤ ਜ਼ਰੂਰੀ ਨੇ ਜਿਨ੍ਹਾਂ ਕਰਕੇ ਸੱਚੀ ਟਕਸਾਲ ਵਿਚ ਸ਼ਬਦ ਘੜਿਆ ਜਾਂਦਾ ਹੈ। ਸ਼ਬਦ ਦੀ ਘਾੜਤ ਗੁਰੂ ਮਹਾਰਾਜ ਜੀ ਨੇ ਸੁਨਿਆਰ ਦਾ ਪ੍ਰਤੀਕ ਦੇ ਕੇ ਵਰਨਣ ਕੀਤਾ ਹੈ ਕਿ ਜਿਸ ਤਰ੍ਹਾਂ ਸੁਨਿਆਰ ਨੂੰ ਗਹਿਣਾ ਘੜਨ ਲਈ ਢੁਕਾਨ ਦੀ ਲੋੜ ਹੁੰਦੀ

ਹੈ, ਦੁਕਾਨ ਤੋਂ ਬਗੈਰ ਉਹ ਗਹਿਣੇ ਕਿਸੇ ਤਰੀਕੇ ਨਾਲ ਵੀ ਨਹੀਂ ਬਣਾ ਸਕਦਾ। ਦੁਕਾਨ ਵਿਚ ਬੈਠਣ ਲਈ ਇਕ ਬਹੁਤ ਹੀ ਸੁਖ ਵਾਲੀ ਥਾਂ ਬਣਾਈ ਜਾਂਦੀ ਹੈ ਜਿਥੇ ਬੈਠ ਕੇ ਉਹ ਦਿਨ ਭਰ ਕੰਮ ਕਰਦਾ ਹੈ, ਕਦੇ ਭੱਠੀ ਉਤੇ ਰੱਖ ਕੇ ਸੋਨੇ ਨੂੰ ਪਿਘਲਾਉਂਦਾ ਹੈ। ਇਸ ਪਿਘਲੇ ਹੋਏ ਸੋਨੇ ਨੂੰ ਗਹਿਣੇ ਦੀ ਖਾਸ ਸ਼ਕਲ ਦਿੰਦਾ ਹੈ ਉਸ ਗਹਿਣੇ ਨੂੰ ਝੂਬਸੂਰਤ ਬਣਾਉਣ ਲਈ ਅਨੇਕ ਕਲਾਵਾਂ ਦੀ ਗਿਆਤ ਨਾਲ ਕਈ ਕਿਸਮ ਦੀਆਂ ਸ਼ਕਲਾਂ, ਫੁੱਲ, ਬੂਟੇ, ਬੇਲਾਂ ਬਣਾਉਂਦਾ ਹੈ ਇਹ ਸਾਰਾ ਕੰਮ ਤਾਂ ਹੀ ਹੋ ਸਕਦਾ ਹੈ ਜੇ ਸੁਨਿਆਰ ਨੂੰ ਬੈਠਣ ਲਈ ਸੋਹਣੀ ਥਾਂ ਹੋਵੇ। ਇਸ ਦਿਸ਼ਟਾਂਤ ਤੋਂ ਅਸੀਂ ਚੰਗੀ ਤਰ੍ਹਾਂ ਸਮਝ ਸਕਦੇ ਹਾਂ ਕਿ ਸਭ ਤੋਂ ਪਹਿਲਾਂ ਸੁਚੱਜੀ ਥਾਂ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਨਾਲ ਜਿਥੇ ਸੁਨਿਆਰ ਨੂੰ ਹੋਰ ਸਮੱਗਰੀ ਚਾਹੀਦੀ ਹੈ ਉਸੇ ਤਰ੍ਹਾਂ ਨਾਲ ਸ਼ਬਦ ਦੀ ਘਾੜਤ ਕਰਨ ਲਈ ਸਦਗੁਣਾਂ ਦੀ ਲੋੜ ਹੈ ਜਿਨ੍ਹਾਂ ਵਿਚ ਖਿਆ, ਸ਼ੀਲ, ਸੌਚ, ਸੰਤੋਖ, ਦਇਆ, ਮਿਠਾ ਬੋਲਣਾ, ਸੇਵਾ ਕਰਨੀ, ਦਾਨ ਦੇਣਾ ਅਤੇ ਆਪ ਖੇਚਲ ਝੱਲ ਕੇ ਵੀ ਦੂਸਰਿਆਂ ਦਾ ਭਲਾ ਕਰਨਾ, ਦਸਾਂ ਨਹੁਆਂ ਦੀ ਕਿਰਤ ਕਰਕੇ ਵੰਡ ਛਕਣਾ ਅਤੇ ਸੱਚੇ ਦਿਲੋਂ ਸਭ ਦਾ ਭਲਾ ਮੰਨਣਾ ਆਦਿ ਗੁਣ ਚਾਹੀਦੇ ਹਨ। ਜੇ ਗੁਣ ਨਾ ਹੋਣ ਤਾਂ ਆਤਮ ਵਸਤੂ ਦੀ ਪ੍ਰਾਪਤੀ ਕਰਨੀ ਬਹੁਤ ਹੀ ਕਠਿਨ ਹੈ ਜਿਵੇਂ ਪਹਾਗਾ (ਦੁਕਾਨ) ਤੋਂ ਬਿਨਾਂ ਨਾ ਸੁਨਿਆਰ ਭੱਠੀ ਬਣਾ ਸਕਦਾ ਹੈ, ਨਾ ਕੋਲਿਆਂ ਨੂੰ ਭੱਠੀ ਵਿਚ ਪਾਉਣ ਦਾ ਕੋਈ ਪ੍ਰਬੰਧ ਹੋ ਸਕਦਾ ਹੈ ਅਤੇ ਨਾ ਹੀ ਧੱਕਣੀ ਤੋਂ ਬਗੈਰ ਭੱਠੀ ਵਿਚ ਪਾਏ ਹੋਏ ਕੋਲੇ ਆਪਣਾ ਪੂਰਾ ਤਾਅ ਦੇ ਸਕਦੇ ਹਨ, ਸੋਨਾ ਉਸੇ ਤਰ੍ਹਾਂ ਦਾ ਉਸੇ ਤਰ੍ਹਾਂ ਕੁਠਾਲੀ ਵਿਚ ਪਿਆ ਰਹਿੰਦਾ ਹੈ। ਜਦੋਂ ਉਹ ਪਿਘਲਦਾ ਹੀ ਨਹੀਂ, ਗਰਮ ਹੀ ਨਹੀਂ ਹੁੰਦਾ ਤਾਂ ਉਸ ਸੋਨੇ ਦੇ ਟੁਕੜੇ ਨੂੰ ਗਹਿਣੇ ਦੀ ਸ਼ਕਲ ਦਿਤੀ ਹੀ ਨਹੀਂ ਜਾ ਸਕਦੀ। ਸੋ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਓ! ਜਿਸ ਤਰ੍ਹਾਂ ਦੁਕਾਨ ਤੋਂ ਬਗੈਰ ਸੁਨਿਆਰ ਆਪਣਾ ਕੰਮ ਨਹੀਂ ਕਰ ਸਕਦਾ ਉਸੇ ਤਰ੍ਹਾਂ ਇਸ ਰੂਹਾਨੀ ਮਾਰਗ ਤੇ ਚੱਲਣ ਲਈ ਸਭ ਤੋਂ ਪਹਿਲਾਂ ਜਤ ਦੀ ਸਖਤ ਜ਼ਰੂਰਤ ਹੈ। ਜਤ ਦੀ ਮਦਦ ਨਾਲ ਅਸੀਂ ਆਪਣਾ ਕਾਰਜ ਸਿੱਧ ਕਰ ਸਕਦੇ ਹਾਂ। ਅੱਜਕਲੁੰ ਦੇ ਕਈ ਪ੍ਰੇਮੀ ਇਨ੍ਹਾਂ ਨੂੰ ਮਹੱਤਤਾ ਨਹੀਂ ਦਿੰਦੇ ਅਤੇ ਕਾਮ ਦੇ ਬੇਹੋਸ਼, ਬੇਸਮਝ ਕਰਨ ਵਾਲੇ ਜਜ਼ਬੇ ਵਿਚ ਐਨੇ ਲੱਖਪੱਥ ਹੋ ਚੁਕੇ ਹਨ ਕਿ ਉਨ੍ਹਾਂ ਨੂੰ ਜਤ ਬਾਰੇ ਕੋਈ ਸੋਝੀ ਹੀ ਨਹੀਂ ਹੋ ਸਕਦੀ। ਜਦੋਂ ਤਕ ਨਹੋਆ ਸਰੀਰ ਨਹੀਂ ਹੁੰਦਾ ਅਸੀਂ ਘਾਲਣਾ ਨਹੀਂ ਘਾਲ ਸਕਦੇ। ਨਾਮ, ਸਿਮਰਨ, ਸੁਰਤ ਟਿਕਾਉਣੀ, ਗੁਰੂ ਦਾ ਧਿਆਨ ਧਰਨਾ, ਇਸ ਲਈ ਸਵਸਥ ਸਿਹਤ ਦੀ ਲੋੜ ਹੈ। ਜੇ ਭੋਗ ਕੁ ਧਿਆਨ ਧਿਰਿਆਂ ਤੇ ਛਿਕਾਂ ਆਉਣ ਲੱਗ ਜਾਣ, ਜੂਕਾਮ ਹੋ ਜਾਵੇ ਤਾਂ ਫੇਰ ਚਿੱਤ ਨੂੰ ਕਿਵੇਂ ਇਕਾਗਰ ਕਰਾਂਗੇ। ਹਰ ਚੀਜ਼ ਦਾ ਕੋਈ ਨਾ ਕੋਈ ਤਰੀਕਾ ਹੋਇਆ ਕਰਦਾ ਹੈ ਜਿਸ ਤਰ੍ਹਾਂ ਲੱਕੜੀ ਤੋਂ ਕੋਈ ਚੀਜ਼ ਬਣਾਉਣੀ ਹੈ ਤਾਂ ਬਣਾਉਣ ਵਾਲੇ ਪੁਰਸ਼ ਨੂੰ ਉਹ ਸਾਰੀ ਟੈਕਨੀਕ ਆਉਣੀ ਚਾਹੀਦੀ ਹੈ ਜਿਸ ਨਾਲ ਉਹ ਸਹਿਜੇ ਹੀ ਕੋਈ ਚੀਜ਼ ਬਣਾ ਸਕੇ। ਇਵੇਂ ਜਿਵੇਂ ਕੋਈ ਇੰਜਨੀਅਰ ਕੋਈ ਮਸ਼ੀਨ ਬਣਾ ਰਿਹਾ ਹੈ, ਕੰਮਪਿਊਟਰ ਵਾਲਾ ਕੰਮਪਿਊਟਰ ਬਣਾ ਰਿਹਾ ਹੈ ਉਸ ਨੂੰ ਉਹ ਸਾਰੇ

ਟੈਕਨੀਕਲ ਤਰੀਕੇ ਆਉਣੇ ਚਾਹੀਦੇ ਹਨ ਜਿਨ੍ਹਾਂ ਨੂੰ ਵਰਤ ਕੇ ਉਹ ਕੰਮਪਿਊਟਰ ਬਣਾ ਸਕੇ। ਸ਼ਬਦ ਦੀ ਘਾੜਤ ਇਕ ਗੁਪਤ ਰੱਸ ਹੈ ਜੋ ਸਾਧਾਰਨ ਦੀ ਸੰਗਤ ਪ੍ਰਾਪਤ ਹੋਣ ਨਾਲ ਅਤੇ ਉਨ੍ਹਾਂ ਦੇ ਬਚਨਾਂ ਦੀ ਕਮਾਈ ਕਰਨ ਨਾਲ ਸਹਿਜੇ ਹੀ ਘੜੀ ਜਾ ਸਕਦੀ ਹੈ। ਆਪਣੇ ਕਾਰਜ ਨੂੰ ਨੇਪਰੇ ਚਾੜਨ ਲਈ ਜਿਨ੍ਹਾਂ ਵਸਤਾਂ ਦੀ ਲੋੜ ਹੁੰਦੀ ਹੈ ਉਹ ਸਾਰੀਆਂ ਉਪਲਬਧ ਹੋਣੀਆਂ ਚਾਹੀਦੀਆਂ ਹਨ। ਗੁਰੂ ਮਹਾਰਾਜਾ ਜੀ ਫੁਰਮਾਨ ਕਰਦੇ ਹਨ ਕਿ ਗਹਿਣਾ ਘੜਨ ਲਈ ਸੁਨਿਆਰ ਨੂੰ ਸਭ ਤੋਂ ਪਹਿਲਾਂ ਪਹਾਰੇ (ਬਾਂ) ਦੀ ਲੋੜ ਹੈ। ਹਵਾ ਵਿਚ ਉਹ ਕੋਈ ਵੀ ਗਹਿਣਾ ਨਹੀਂ ਬਣਾ ਸਕਦਾ ਕਿਉਂਕਿ ਉਸ ਨੇ ਭੱਠੀ ਵੀ ਬਣਾਉਣੀ ਹੈ, ਹਵਾ ਦਾ ਰੁਖ ਵੀ ਦੇਖਣਾ ਹੈ, ਧੌਂਕਣੀ ਵੀ ਉਸ ਨੂੰ ਚਾਹੀਦੀ ਹੈ ਇਸੇ ਤਰ੍ਹਾਂ ਨਾਲ ਸ਼ਬਦ ਦੀ ਘਾੜਤ ਘੜਨ ਲਈ ਸਭ ਤੋਂ ਪਹਿਲਾਂ ਨਹੋਏ ਸਰੀਰ ਦੀ ਲੋੜ ਹੈ, ਸਰੀਰ ਨੂੰ ਨਹੋਆ ਰੱਖਣ ਲਈ ਅਸਾਨੂੰ ਜਤ ਦੇ ਅਸੂਲ ਪਾਲਣ ਦੀ ਅਵਸ਼ਕਤਾ ਹੈ। ਖੁਰਾਕ ਦੇ ਵਿਗਿਆਨੀਆਂ ਅਨੁਸਾਰ ਅਸੀਂ ਜੋ ਖਾਣਾ ਖਾਂਦੇ ਹਾਂ ਉਹ ਭਾਵੇਂ ਖਾਣ ਵੇਲੇ ਕਿੰਨਾ ਹੀ ਹੁੰਦਾ ਹੈ ਉਸ ਵਿਚ ਆਟਾ, ਸਬਜ਼ੀ, ਨਮਕ, ਮਿਰਚ, ਘੀ, ਫਲ ਆਦਿ ਹੁੰਦੇ ਹਨ ਪਰ ਉਸ ਵਿਚੋਂ ਮਿਹਦੇ ਵਿਚ ਜਾ ਕੇ ਜੋ ਅਸਲੀ ਚੀਜ਼ ਸਾਨੂੰ ਪ੍ਰਾਪਤ ਹੁੰਦੀ ਹੈ ਉਹ ਖੂਨ ਹੈ। ਬਾਕੀ ਹੋਰ ਨਿਊਟਰੈਂਟ ਹਨ ਜੋ ਇਕ-ਇਕ ਅੰਗ ਦੇ ਕੰਮ ਕਰਨ ਲਈ ਜ਼ਰੂਰੀ ਹਨ। ਇਸ ਖੂਨ ਵਿਚੋਂ ਇਕ ਮਹੀਨੇ ਦੀ ਕਰੜੀ ਮਿਹਨਤ ਨਾਲ ਬਹੁਤ ਥੋੜ੍ਹਾ ਵੀਰਜ ਬਣਦਾ ਹੈ। ਹਰ ਰੋਜ਼ ਦੀ ਖੁਰਾਕ ਤੋਂ ਥੋੜਾ-ਥੋੜਾ ਇਹ ਅੰਸ ਬਣਦਾ ਤੁਰਿਆ ਜਾਂਦਾ ਹੈ ਅਤੇ ਪੂਰੀ ਤਰ੍ਹਾਂ ਪੱਕ ਕੇ ਇਹ ਸ਼ਕਤੀ ਦਾ ਰੂਪ ਧਾਰਨ ਕਰਦਾ ਹੈ ਜਿਸਨੂੰ ਓਜ ਕਹਿੰਦੇ ਹਨ। ਜਿਸ ਨਾਲ ਚਿਹਰੇ ਉਤੇ ਨਿਖਾਰ ਪੈਦਾ ਹੁੰਦਾ ਹੈ ਅਤੇ ਚਿਹਰਾ ਚਮਕਦਾ ਹੈ, ਸੁੰਦਰਤਾ ਲਕਾਰੇ ਮਾਰਦੀ ਹੈ, ਨੈਣਾਂ ਵਿਚ ਖਿੱਚ ਪੈਦਾ ਹੁੰਦੀ ਹੈ ਅਤੇ ਚਮਕ ਪੈਦਾ ਹੋਣ ਨਾਲ ਨੈਣ ਹਰ ਕਿਸੇ ਨੂੰ ਖਿਚਦੇ ਹਨ। ਹੱਡੀਆਂ ਵਿਚ ਤਾਕਤ ਪੈਦਾ ਹੁੰਦੀ ਹੈ ਅਤੇ ਤਾਕਤ ਵਧਦੀ ਹੀ ਤੁਰੀ ਜਾਂਦੀ ਹੈ। ਇਸ ਵੀਰਜ ਰੂਪੀ ਅੰਸ ਨੂੰ ਸਾਂਭਣ ਨਾਲ ਦਿਮਾਗ ਦੇ ਵਿਚ ਵਿਕਾਰ ਖਤਮ ਹੋ ਜਾਂਦੇ ਹਨ। ਇਗਦਾ ਦਿੜ੍ਹ ਹੋ ਜਾਂਦਾ ਹੈ। ਸਰੀਰ ਕਾਢੀ ਸਮੇਂ ਤਕ ਭੁੱਖ, ਤ੍ਰੇਹ ਸਹਾਰ ਸਕਣ ਦੇ ਕਾਬਿਲ ਹੋ ਜਾਂਦਾ ਹੈ। ਹੱਡੀਆਂ ਐਨੀਆਂ ਮਜ਼ਬੂਤ ਹੋ ਜਾਂਦੀਆਂ ਹਨ ਕਿ ਤੋੜੀਆਂ ਹੋਈਆਂ ਵੀ ਨਹੀਂ ਟੁਟਦੀਆਂ। ਸਰੀਰ ਵਿਚ ਇਕ ਰਸ ਭਰ ਜਾਂਦਾ ਹੈ, ਫਿੱਕਾ ਪੁਣ ਹਟ ਜਾਂਦਾ ਹੈ। ਪੁਰਾਣਾਂ ਸਮਿਆਂ ਵਿਚ ਅਸਾਡੇ ਬਜ਼ੁਰਗਾਂ ਨੇ ਖਾਸ ਅਸੂਲ ਬਣਾਏ ਸਨ ਕਿ ਉਹ ਵੀਰਜ ਨੂੰ ਨਸ਼ਟ ਨਾ ਕਰਨ ਅਤੇ ਕਾਮ ਦੀ ਵਰਤੋਂ ਸੰਜਮ ਨਾਲ ਕਰੇ। ਸਿਰਫ ਓਲਾਦ ਪੈਦਾ ਕਰਨ ਵਾਸਤੇ ਇਸ ਦੀ ਵਰਤੋਂ ਹੁੰਦੀ ਸੀ। ਬਹੁਤ ਵੱਡੇ ਬਲ ਵਾਲੇ ਪੁਰਸ਼ ਉਨ੍ਹਾਂ ਸਮਿਆਂ ਵਿਚ ਹੋਇਆ ਕਰਦੇ ਸਨ। ਬਾਬਾ ਬੀਰ ਸਿੰਘ ਜੀ 70 ਤੋਂ ਵੱਧ ਸਾਲ ਦੀ ਉਮਰ ਵਿਚ 18 ਸੇਰ ਦਾ ਖੰਡਾ ਸਹਿਜ ਨਾਲ ਹੀ ਚਲਾਇਆ ਕਰਦੇ ਸਨ। ਜਦੋਂ ਮਹਾਰਾਜਾ ਰਣਜੀਤ ਸਿੰਘ ਦੀ ਅੰਗ੍ਰੇਜ਼ਾਂ ਦੇ ਨਾਲ ਰੋਪੜ ਦਰਿਆ ਦੇ ਕੰਢੇ ਮੀਟਿੰਗ ਹੋਈ ਉਸ ਵੇਲੇ ਉਸ ਦੀ ਫੌਜ ਨੇ ਹੈਰਾਨ ਕਰਨ ਵਾਲੇ ਕਾਰਨਾਮੇ ਕਰਕੇ ਦਿਖਾਏ। ਅੰਗ੍ਰੇਜ਼ਾਂ ਨੇ ਪੌਲ੍ਹੇ ਖੇਲ੍ਹਣ

ਵਾਸਤੇ ਲੱਕੜੀ ਦੇ ਕਿੱਲੇ ਗੱਡੇ। ਜੋ ਸਿੰਘਾਂ ਨੇ ਸਹਿਜੇ ਹੀ ਉਖਾੜ ਸੁੱਟੇ ਜਦੋਂ ਸਿੰਘਾਂ ਦੀ ਵਾਰੀ ਆਈ ਤਾਂ ਉਨ੍ਹਾਂ ਨੇ ਕਿੱਲੇ ਗੱਡਣ ਦੀ ਥਾਂ ਲੱਹੇ ਦੇ ਗੜਵੇ ਰੱਖ ਕੇ ਬਰਛੇ ਨਾਲ ਵਿੰਨ੍ਹੇ। ਘੋੜਾ ਗੈਲਪ ਦੌੜੀ ਜਾਂਦਾ ਹੈ ਅਤੇ ਸਵਾਰ ਲੋਹੇ ਦੇ ਨੇੜੇ ਨਾਲ ਵਿੰਨ੍ਹੁ ਕੇ ਚੁੱਕ ਲੈਂਦਾ ਹੈ। ਅੰਗ੍ਰੇਜ਼ ਖਿਲਾੜੀ ਇਨ੍ਹਾਂ ਕੌਤਕਾਂ ਨੂੰ ਦੇਖ ਕੇ ਹੈਰਾਨ ਹੋ ਗਏ ਕਿ ਇਨ੍ਹਾਂ ਵਿਚ ਕਿੰਨਾ ਬਲ ਹੈ। ਤੋਪਾਂ ਖਿੱਚਣ ਲਈ ਘੋੜਿਆਂ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਜਦੋਂ ਸਿੰਘਾਂ ਨੇ ਤੋਪਾਂ ਪਹਾੜੀ ਉਪਰ ਫਿੱਟ ਕਰਨੀਆਂ ਸਨ ਤਾਂ ਇਕੱਲਾ-ਇਕੱਲਾ ਜਵਾਨ ਤੋਪ ਨੂੰ ਚੁੱਕ ਕੇ ਪਹਾੜੀ ਉਤੇ ਚੜ੍ਹ ਗਿਆ। ਅੰਗ੍ਰੇਜ਼ ਹੈਰਾਨ ਹੋ ਰਿਹਾ ਸੀ। ਇਸ ਤਰ੍ਹਾਂ ਚੇਲਿਆਂ ਵਾਲੀ ਦੇ ਯੁੱਧ ਵਿਚ ਸਿੰਘਾਂ ਨੇ ਚਲਦੀਆਂ ਤੋਪਾਂ, ਤੋਪਚੀਆਂ ਨੂੰ ਮਾਰ ਕੇ ਇਕੱਲੇ-ਇਕੱਲੇ ਨੇ ਖਿੱਚ ਕੇ ਆਪਣੀ ਫੌਜ ਵਿਚ ਲੈ ਆਉਣਾ। ਇਹ ਬਲੀ ਸਰੀਰ ਦੇ ਕੌਤਕ ਸਨ। ਦੂਜੇ ਪਾਸੇ ਅਧਿਆਤਮ ਮਾਰਗ ਤੇ ਮਹਾਂਪੁਰਸ਼ ਐਸੇ ਹੋਏ ਹਨ ਜਿਨ੍ਹਾਂ ਨੇ ਬਹੁਤ ਘਾਲ ਕਮਾਈ ਕੀਤੀ, ਉਸ ਦਾ ਕਾਰਨ ਜਤ ਧਾਰਨਾ ਸੀ। ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਬਾਰੇ ਆਖਿਆ ਜਾਂਦਾ ਹੈ ਕਿ 90 ਦਿਨ ਦੀ ਭੁੱਖ ਹੜਤਾਲ ਤੋਂ ਪਿਛੋਂ ਜਦੋਂ ਉਨ੍ਹਾਂ ਦਾ ਵਜ਼ਨ ਤੋਲਿਆ ਗਿਆ ਤਾਂ ਉਹ ਨਾ ਘਟਿਆ ਸੀ ਨਾ ਵਧਿਆ ਸੀ, ਉਥੇ ਹੀ ਕਾਇਮ ਸੀ। ਇਹ ਸਾਰੀ ਕ੍ਰਿਆ ਪੂਰਨ ਰੂਪ ਵਿਚ ਜਤੀ ਰਹਿਣ ਕਰਕੇ ਹੈ। ਜਤ ਦੇ ਕੁਝ ਅਸੂਲ ਹੋਇਆ ਕਰਦੇ ਹਨ ਉਨ੍ਹਾਂ ਅਸੂਲਾਂ ਤੇ ਚਲ ਕੇ ਜਤ ਪਾਲਿਆ ਜਾ ਸਕਦਾ ਹੈ। ਗੁਰੂ ਘਰ ਵਿਚ -

ਏਕਾ ਨਾਰੀ ਜਤੀ ਹੋਇ ਪਰਨਾਰੀ ਧੀ ਭੈਣ ਵਖਾਣੈ।

ਭਾਈ ਗੁਰਦਾਸ ਜੀ, ਵਾਰ 6/8

ਉਹ ਵੀ ਮਰਿਆਦਾ ਅਨੁਸਾਰ ਹੋਇਆ ਕਰਦਾ ਸੀ। ਜਤ ਰੱਖੇ ਬਗੈਰ ਅੰਦਰਲੀ ਜੋਤ ਪੂਰੇ ਜਲਾਲ ਵਿਚ ਜਗਣੀ ਬਹੁਤ ਮੁਸ਼ਕਲ ਹੋਇਆ ਕਰਦੀ ਹੈ। ਜੇ ਉਹ ਗੁਰ ਧਿਆਨ ਧਰਦਾ ਹੈ ਤਾਂ ਰੂਪ ਸ਼ੀਸੇ ਵਾਂਗੂ ਚਮਕਦਾ, ਰੋਸ਼ਨੀ ਦਿੰਦਾ ਨਜ਼ਰ ਆਉਂਦਾ ਹੈ। ਕਾਮੀ ਪੁਰਸ਼ ਜਦੋਂ ਧਿਆਨ ਧਰਦਾ ਹੈ ਤਾਂ ਉਸ ਦੇ ਧਿਆਨ ਵਿਚ ਧੇਅ ਪੂਰੀ ਤਰ੍ਹਾਂ ਨਜ਼ਰ ਨਹੀਂ ਆਇਆ ਕਰਦਾ। ਗੁਰੂ ਦਸ਼ਮੇਸ਼ ਪਿਤਾ ਜੀ ਨੇ ਵੀ ਆਤਮ ਪ੍ਰਾਪਤੀ ਲਈ ਕਿਸੇ ਜਟਾਧਾਰੀ ਮਹਾਂਪੁਰਸ਼ਾਂ ਨਾਲ ਬਚਨ ਕਰਦਿਆਂ ਸੰਨਿਆਸ ਲਈ ਗੁਣਾਂ ਦਾ ਵੇਰਵਾ ਦਿੰਦਿਆਂ ਫੁਰਮਾਨ ਕੀਤਾ ਹੈ -

**ਜਤ ਕੀ ਜਟਾ ਜੋਗ ਕੋ ਮਜਨ ਨੇਮ ਕੇ ਨਖਨ ਬਢਾਓ।
ਗਿਆਨ ਗੁਰੂ ਆਤਮ ਉਪਦੇਸਹੁ ਨਾਮ ਬਿਕੁਤ ਲਗਾਓ।
ਰਾਮਕਲੀ ਪਾਤਸ਼ਾਹੀ ੧੦**

ਗੁਰਬਾਣੀ ਦਾ ਫੁਰਮਾਨ ਹੈ -

ਜਤੁ ਸਤੁ ਸੰਜਮੁ ਸੀਲੁ ਨ ਰਾਖਿਆ

ਪ੍ਰੇਤ ਪਿੰਜਰ ਮਹਿ ਕਾਸਟੁ ਭਇਆ॥
 ਪੁੰਨੁ ਦਾਨੁ ਇਸਨਾਨੁ ਨ ਸੰਜਮੁ
 ਸਾਧਸੰਗਤਿ ਬਿਨੁ ਬਾਦਿ ਜਇਆ॥
 ਪੰਨਾ - 906

ਜਤੁ ਸਤੁ ਸੰਜਮੁ ਸਾਚੁ ਦਿੜਾਇਆ
 ਸਾਚ ਸਬਦਿ ਰਸਿ ਲੀਣਾ॥

- 907

ਜਤੁ ਸਤੁ ਸੰਜਮੁ ਸਚੁ ਸੁਚੀਤੁ॥
 ਨਾਨਕ ਜੋਗੀ ਤ੍ਰਿਭਵਣ ਮੀਤੁ॥

ਪੰਨਾ - 903

ਸੋ ਇਸ ਤਰ੍ਹਾਂ ਦੇ ਨਾਲ ਬਾਣੀ ਵਿਚ ਜਤ ਰੱਖਣ ਦੀ ਪ੍ਰੇਰਨਾ ਆਉਂਦੀ ਹੈ। ਇਸ ਤਰ੍ਹਾਂ ਵੀ ਫੁਰਮਾਨ ਆਉਂਦਾ ਹੈ -

ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ
 ਵਸਾਏ॥

ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੰਤਮ ਸੁਖ
 ਪਾਏ॥

ਪੰਨਾ - 31

ਧਾਰਮਕ ਇਤਿਹਾਸ ਵਿਚ ਵੱਡੇ-ਵੱਡੇ ਜਤੀਆਂ ਦੇ ਜ਼ਿਕਰ ਆਉਂਦੇ ਹਨ ਜਿਵੇਂ ਲਛਮਣ ਜੀ ਸੀਤਾ ਜੀ ਦੇ ਚਰਨਾਂ ਵਲ ਹੀ ਦੇਖਦੇ ਸਨ ਮੁਖ ਵਲ ਨਹੀਂ ਸੀ ਦੇਖਦੇ। ਜਦੋਂ ਤਕ ਉਨ੍ਹਾਂ ਦੀ ਸ਼ਾਦੀ ਨਹੀਂ ਹੋਈ ਉਹ ਪੂਰਨ ਰੂਪ ਵਿਚ ਜਤੀ ਰਹੇ। ਭੀਜ਼ਮ ਪਿਤਾਮਾ ਜੀ ਨੇ ਆਪਣੇ ਪਿਤਾ ਨੂੰ ਵਚਨ ਦੇ ਕੇ ਸਾਰੇ ਜੀਵਨ ਵਿਚ ਜਤ ਦੀ ਪਾਲਣਾ ਕੀਤੀ। ਮਹਾਂਭਾਰਤ ਦੇ ਯੁੱਧ ਸਮੇਂ ਆਪ ਦੀ ਉਮਰ 175 ਸਾਲ ਦੀ ਸੀ, ਆਪ ਮਹਾਂਬਲੀ ਸਨ। ਇਸੇ ਕਰਕੇ ਜਿਵੇਂ ਸੁਨਿਆਰ ਪਾਸ ਪਹਾਰਾ ਨਾ ਹੋਵੇ ਤਾਂ ਉਸ ਦਾ ਅਗਲਾ ਕਾਰਜ ਰਾਸ ਨਹੀਂ ਹੁੰਦਾ। ਗੁਰੂ ਮਹਾਰਾਜ ਜੀ ਨੇ ਪਹਾਰੇ ਦਾ ਪ੍ਰਤੀਕ 'ਜਤ' ਵਰਤਿਆ ਹੈ ਅਤੇ ਸੁਨਿਆਰੇ ਨੂੰ ਧੀਰਜ ਦਾ ਪ੍ਰਤੀਕ ਦਿਤਾ ਹੈ।

ਧਾਰਨਾ - ਘੜ ਲੈ ਪਿਆਰਿਆ,
 ਸ਼ਬਦ ਸੱਚੀ ਟਕਸਾਲ ਵਿਚ - 2. 2.
 ਸੱਚੀ ਟਕਸਾਲ ਵਿਚ, - 4, 2.
 ਘੜ ਲੈ ਪਿਆਰਿਆ, ਸ਼ਬਦ.....-2

ਉਸ ਦੇ ਬਾਰੇ ਗੁਰੂ ਮਹਾਰਾਜ ਜੀ ਦਸਦੇ ਹਨ -

ਧਾਰਨਾ - ਧੀਰਜ ਸੁਨਿਆਰ ਜੀ,
 ਜਤੁ ਦਾ ਪਹਾਰਾ ਕਰ ਲੈ - 2, 2.
 ਜਤ ਦਾ ਪਹਾਰਾ ਕਰ ਲੈ - 2, 2.
 ਧੀਰਜ ਸੁਨਿਆਰ ਜੀ,.....-2

ਧੀਰਜ ਉਪਰ ਗੁਰੂ ਮਹਾਰਾਜ ਜੀ ਨੇ ਬਹੁਤ ਜ਼ੋਰ ਦਿਤਾ ਹੈ ਕਿਉਂਕਿ ਧੀਰਜ ਨੇ ਹੀ ਸ਼ਬਦ ਨੂੰ ਘੜਨਾ ਹੈ, ਪਹਾਰਾ ਬਿਲਕੁਲ ਸਾਫ਼ ਸੁਥਰਾ ਹੋਣਾ ਚਾਹੀਦਾ ਹੈ ਜਿਸ ਵਿਚ ਹਵਾ ਹੋਰ ਪਾਸਿਓ leak (ਨਿਕਲੇ) ਨਾ ਕਰੇ ਅਤੇ ਪੂਰੀ ਦੀ ਪੂਰੀ ਹਵਾ ਭੱਠੀ ਵਿਚ ਜਾ ਕੇ ਅੱਗ ਨੂੰ ਤੇਜ਼ ਕਰੋ। ਪੱਥਰ ਦੇ ਕੱਲੇ ਪੂਰੇ ਜ਼ੋਰ ਨਾਲ ਭਖਣ ਲਗ ਜਾਣ।

ਸੋ ਜਤ ਕਈ ਕਿਸਮ ਦਾ ਹੈ ਜਿਸ ਦਾ ਅਸੀਂ ਪਹਾਰਾ ਬਣਾਉਂਣਾ ਹੈ। **ਬਚਨ ਦਾ ਜਤ** - ਆਪਣੀ ਰਸਨਾ ਨੂੰ ਮਿਥਿਆ ਸਪਰਸ਼ ਨਹੀਂ ਹੋਣ ਦੇਣਾ, ਅਸਤਿ ਗੱਲ ਮੁੱਖ ਤੋਂ ਨਾ ਕੱਢਣੀ। ਇਸ ਨੂੰ ਬੋਲ ਦਾ ਜਤ ਆਖਦੇ ਹਨ।

ਅੱਖਾਂ ਦਾ ਜਤ -

ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰੁ ॥

ਪੰਨਾ - 274

ਕੰਨਾਂ ਦਾ ਜਤ -

ਕਰਨ ਨ ਸੁਨੈ ਕਾਹੂ ਕੀ ਨਿੰਦਾ ॥

ਪੰਨਾ

- 274

ਸਰੀਰ ਦਾ ਜਤ - ਬੁਰੇ ਕੰਮਾਂ ਵਾਸਤੇ ਸਰੀਰ ਉਪਰਾਲਾ ਨਾ ਕਰੋ।

ਮਨ ਦਾ ਜਤ - ਮਨ ਨੂੰ ਵਿਸ਼ਿਆਂ ਅਤੇ ਛੁਰਨਿਆਂ ਤੋਂ ਪੂਰੀ ਤਰ੍ਹਾਂ ਨਾਲ ਪਵਿੱਤਰ ਰੱਖਣਾ।

ਬੁੱਧੀ ਦਾ ਜਤ - ਬੁੱਧੀ ਦੇ ਨਾਲ ਵਿਵੇਕ ਬਿਰਤੀ ਧਾਰਨ ਕਰਨੀ ਅਤੇ ਸਤਿ ਅਤੇ ਅਸਤਿ ਦਾ ਨਿਰਣਾ ਕਰਦੇ ਰਹਿਣਾ।

ਇੰਦਰੀਆਂ ਦਾ ਜਤ - ਇਸ ਉਪਰ ਖਾਸ ਜ਼ੋਰ ਦਿਤਾ ਗਿਆ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਏਕਾ ਨਾਰੀ ਜਤੀ ਹੋਇ ਪਰ ਨਾਰੀ ਧੀ ਭੈਣ ਵਖਾਣੈ ॥

ਭਾਈ ਗੁਰਦਾਸ ਜੀ, ਵਾਰ 6/8
ਦੇਖ ਪਰਾਈਆਂ ਚੰਗੀਆਂ ਮਾਵਾਂ ਭੈਣਾਂ ਧੀਆਂ ਜਾਣੈ ॥

ਭਾਈ ਗੁਰਦਾਸ ਜੀ, ਵਾਰ 29/11

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਰਾਈਆਂ ਨਾਰੀਆਂ ਤੱਕਣ ਨਾਲ ਦਰਗਾਹ ਵਿਚ ਜਿਵੇਂ ਘਾਣੀ ਵਿਚ ਤਿਲ ਪੀੜ ਦਿੰਦੇ ਹਨ ਇਸੇ ਤਰ੍ਹਾਂ ਨਾਲ ਸਜ਼ਾਵਾਂ ਮਿਲਦੀਆਂ ਹਨ ਜਿਵੇਂ ਕਿ ਫੁਰਮਾਨ ਆਉਂਦਾ ਹੈ -

ਲੈ ਫਾਹੇ ਰਾਤੀ ਭੁਰਹਿ ਪ੍ਰਭੂ ਜਾਣੈ ਪ੍ਰਾਣੀ ॥

ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ॥
ਸੰਨੀ ਦੇਨਿ ਵਿਖੰਮ ਬਾਇ ਮਿਠਾ ਮਦੂ ਮਾਣੀ॥
ਕਰਮੀ ਆਪੋ ਆਪਣੀ ਆਪੇ ਪਛਤਾਣੀ॥
ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ॥ ਪੰਨਾ

- 315

ਮਹਾਰਾਜ ਜੀ ਫੁਗਮਾਊਂਦੇ ਹਨ ਕਿ ਵਾਹਿਗੁਰੂ ਨੂੰ ਵਿਸਾਰ ਕੇ ਜੋ ਵਿਸੇ ਭੋਗਦੇ ਹਨ ਅੰਤ ਸਮੇਂ ਪਰ ਨਾਰੀਆਂ ਨਾਲ ਪ੍ਰੀਤ ਪਾਊਣ ਵਾਲਿਆਂ ਨੂੰ ਦਰਗਾਹ ਵਿਚ ਬਹੁਤ ਕਰੜੀ ਸਜ਼ਾ ਮਿਲਦੀ ਹੈ। ਇਸਤ੍ਰੀ ਦੇ ਰੂਪ ਦੇ ਥੰਮ ਬਣਾ ਕੇ ਗਰਮ ਕਰ ਦਿਤੇ ਜਾਂਦੇ ਹਨ ਅਤੇ ਉਹ ਗਲ ਨੂੰ ਲਾਏ ਜਾਂਦੇ ਹਨ ਜਿਵੇਂ ਕਿ -

ਬਿਸਾਰਿ ਹਰਿ ਜੀਊ ਬਿਖੈ ਭੋਗਹਿ
ਤਪਤ ਥੰਮ ਗਲਿ ਲਾਇ॥
ਰੇ ਨਰ ਕਾਇ ਪਰ ਗ੍ਰਹਿ ਜਾਇ॥ ਪੰਨਾ -
1001

ਅਨੁਭਵੀ ਮਹਾਂਪੁਰਸ਼ਾਂ ਨੇ ਇਸ ਕਮਜ਼ੋਰੀ ਤੋਂ ਬਚਣ ਲਈ ਇਸ ਦੀ ਹਦਬੰਦੀ ਬਹੁਤ ਦੁਰ ਤਕ ਕੀਤੀ ਹੈ ਅਤੇ ਕਿਹਾ ਹੈ ਕਿ ਵਿਭਚਾਰ ਅੱਠ ਤਰ੍ਹਾਂ ਦਾ ਹੁੰਦਾ ਹੈ ਜਿਵੇਂ ਕਿ -

ਸਰਵਣ, ਸਿਮਰਨ, ਕੀਰਤਨ, ਚਿਤਵਨ, ਬਾਤ ਇੰਕਤ
ਦਿੜ੍ਹ ਸੰਕਲਪ, ਪ੍ਰਯਤਨ ਤਨ, ਪ੍ਰਾਪਤ ਅਸਟ ਕਹੰਤ।

ਇਸ ਦਾ ਇਹ ਮਤਲਬ ਹੈ ਕਿ ਇਸਤ੍ਰੀਆਂ ਬਾਰੇ ਕਾਮੁਕ ਗੱਲਾਂ ਸੁਣਨੀਆਂ ਅਤੇ ਫੇਰ ਇਸਤ੍ਰੀ ਨੂੰ ਮਨ ਵਿਚ ਵਸਾ ਕੇ ਉਸ ਦੇ ਰੂਪ ਨੂੰ ਚਿਤਵਨਾ, ਗੰਦੇ ਗੀਤ ਇਸਤ੍ਰੀਆਂ ਤੋਂ ਸੁਣਨੇ ਅਤੇ ਬਾਰ-ਬਾਰ ਇਸਤ੍ਰੀ ਦਾ ਚਿਤਵਨ ਕਰਦੇ ਰਹਿਣਾ, ਜਿਥੇ ਕੋਈ ਵੀ ਸੁਣਨ ਵਾਲਾ ਨਾ ਹੋਵੇ ਉਸ ਥਾਂ ਲਿਜਾ ਕੇ ਉਤੇਜਨਾ ਦੇਣ ਵਾਲੀਆਂ ਕਾਮ ਦੀਆਂ ਗੱਲਾਂ ਸੁਣਨੀਆਂ। ਮਨ ਵਿਚ ਦਿੜ੍ਹ ਸੰਕਲਪ ਕਰ ਲੈਣਾ ਕਿ ਮੈਂ ਇਸਤ੍ਰੀ ਨਾਲ ਵਿਭਚਾਰ ਕਰਨਾ ਹੈ, ਉਸ ਦੇ ਤਨ ਨੂੰ ਹਾਸਲ ਕਰਨ ਵਾਸਤੇ ਜਤਨ ਕਰਨਾ ਅਤੇ ਉਸ ਨੂੰ ਇਕਾਂਤ ਲਿਜਾ ਕੇ ਮੈਥੁਨ (ਭੋਗ) ਕਰਨਾ। ਇਹ ਅੱਠ ਹਾਲਤਾਂ ਕਾਮ ਦੀਆਂ ਲਿਖੀਆਂ ਹਨ। ਇਨ੍ਹਾਂ ਅੱਠਾਂ ਤੋਂ ਹੀ ਜੋ ਬਚਦਾ ਹੈ ਉਹ ਕਾਮ ਤੋਂ ਬਚਿਆ ਰਹਿੰਦਾ ਹੈ, ਨਹੀਂ ਤਾਂ ਕਾਮ ਸਭ ਨੂੰ ਸੁੱਟ ਲੈਂਦਾ ਹੈ। ਹੌਲੀ-ਹੌਲੀ ਆਦਮੀ ਵਿਚ ਗਿਰਾਵਟ ਆ ਜਾਂਦੀ ਹੈ ਅਤੇ ਗਿਰ ਜਾਂਦਾ ਹੈ। ਇਸ ਦਾ ਇਲਾਜ ਵਾਹਿਗੁਰੂ ਦਾ ਨਾਮ ਹੈ ਜਾਂ ਵਸਤੂ ਵਿਚਾਰ ਹੈ। ਪਹਿਲਾਂ ਸੋਚੋ ਕਿ ਇਸਤ੍ਰੀ ਦਾ ਵਜੂਦ ਕੀ ਹੁੰਦਾ ਹੈ ਜਾਂ ਪਰ ਪੁਰਸ਼ ਦਾ ਵਜੂਦ ਕੀ ਹੁੰਦਾ ਹੈ। ਵਿਚਾਰ ਕਰਕੇ ਦੇਖੋ, ਇਸ ਸਰੀਰ ਉਪਰ ਪਤਲਾ ਜਿਹਾ ਪਲਾਸਟਿਕ ਦੇ ਕਾਗਜ਼ ਵਰਗਾ ਚਮੜਾ ਚੜ੍ਹਿਆ ਹੋਇਆ ਹੈ ਜਿਸ ਦੇ ਹੇਠਾਂ, ਖੂਨ ਹੈ ਅਤੇ ਸਰੀਰ ਦੇ ਵਿਚ ਵਿਸ਼ਟਾ ਹੈ, ਮੂਤਰ ਹੈ, ਇਹ ਸਰੀਰ ਦੁਰਗੰਧ ਦਾ ਭਰਿਆ ਹੋਇਆ ਹੈ ਜੇ ਦੋ ਚਾਰ ਦਿਨ ਇਸ਼ਨਾਨ ਨਾ ਕਰੋ

ਤਾਂ ਬਦਬੂ ਆਉਣ ਲਗ ਜਾਂਦੀ ਹੈ ਜੋ ਦੋ ਦਿਨ ਦਾਤੁਨ ਨਾ ਕਰੇ ਤਾਂ
ਮੂੰਹ 'ਚੋਂ ਬਦਬੂ ਆਉਂਦੀ ਹੈ ਜੋ ਸਹਿਣੀ ਆਖੀ ਹੈ। ਨੱਕ ਵਿਚੋਂ ਕਿੰਨੀ
ਭੈੜੀ ਮੈਲ ਨਿਕਲਦੀ ਹੈ ਜਿਸ ਨੂੰ ਅਸੀਂ ਦੇਖਣਾ ਵੀ ਪਸੰਦ ਨਹੀਂ ਕਰਦੇ।
ਮੂੰਹ 'ਚੋਂ ਲਾਲਾਂ ਅਤੇ ਬੁੱਕ ਨਿਕਲਦਾ ਹੈ। ਗੁਰੂ ਮਹਾਰਾਜ ਜੀ ਫੁਰਮਾਨ
ਕਰਦੇ ਹਨ -

ਬਿਸਟਾ ਅਸਤ ਰਕਤੁ ਪਰੇਟੇ ਚਾਮ॥
ਇਸੁ ਉਪਰਿ ਲੇ ਰਾਖਿਓ ਗੁਮਾਨ॥ ਪੰਨਾ
- 374

ਜਦੋਂ ਅਸੀਂ ਇਸ ਤਰ੍ਹਾਂ ਦੇ ਵਿਚਾਰ ਧਾਰਨ ਕਰਕੇ ਦੇਖਾਂਗੇ ਤਾਂ ਮਨ
ਗਿਲਾਨੀ ਖਾਵੇਗਾ ਤਾਂ ਇਸ ਕਾਮ ਰੋਗ ਤੋਂ ਬਚ ਸਕਦੇ ਹਾਂ ਪਰ ਬਹੁਤ
ਮੁਸ਼ਕਲ ਹੈ ਕਿਉਂਕਿ ਆਦਮੀ, ਅੰਰਤ ਇਕ ਦੂਜੇ ਦੀ ਸੂਰਤ ਦੇਖ ਕੇ ਬੋਹੋਸ਼
ਹੈ ਜਾਂਦੇ ਹਨ ਅਤੇ ਇਹ ਕੁਕਰਮ ਕਰਨ ਪਿਛੋਂ ਬਹੁਤ ਹੀ ਪਛਤਾਉਣਾ
ਪੈਂਦਾ ਹੈ ਜੋ ਅਸੀਂ ਹਰ ਰੋਜ਼ ਹੀ ਦੇਖਦੇ ਹਾਂ। ਗੁਰੂ ਦਸ਼ਮੇਸ਼ ਪਿਤਾ ਦੀ ਦਸਮ
ਗ੍ਰੰਥ ਵਿਚ ਫੁਰਮਾਨ ਕਰਦੇ ਹਨ -

ਸੁਧਿ ਜਬ ਤੇ ਹਮ ਧਰੀ ਬਚਨ ਗੁਰ ਦਏ ਹਮਾਰੇ॥
ਪੁਤ ਇਹ ਪ੍ਰਨ ਤੌਹਿ ਪ੍ਰਾਨ ਜਬ ਲਗ ਘਟ ਬਾਰੇ॥
ਨਿਜ ਨਾਗੀ ਕੇ ਸਾਬ ਨੈਹੁ ਤੁਮ ਨਿਤ ਬਢੈਯਹੁ॥
ਪਰ ਨਾਗੀ ਕੀ ਸੇਜ ਭੂਲਿ ਸੁਪਨੇ ਹੁੰ ਨ ਜੈਯਹੁ॥
ਦਸਮ ਗ੍ਰੰਥ

ਕਿੰਨੇ ਕੁ ਹਨ ਜੋ ਗੁਰੂ ਮਹਾਰਾਜ ਜੀ ਦੇ ਇਸ ਸਿਧਾਂਤ ਉਪਰ
ਵਿਸ਼ਵਾਸ ਕਰਦੇ ਹਨ। ਹੁਣ ਘੰਠ ਕਲਜੁੱਗ ਦਾ ਸਮਾਂ ਜਾ ਰਿਹਾ ਹੈ। ਸੈਕਸ
ਬਾਰੇ ਆਮ ਗੱਲਾਂ ਕੀਤੀਆਂ ਜਾਂਦੀਆਂ ਹਨ। ਕਈ ਦੇਸ਼ਾਂ ਵਿਚ ਤਾਂ ਅੰਰਤਾਂ
ਵਿਚ ਨੰਗੇਜ਼ ਐਨਾ ਵਧ ਗਿਆ ਹੈ ਜਿਸ ਦੀ ਇਕੋ ਝਲਕ ਮਨ ਨੂੰ ਮੋਹਤ
ਕਰ ਸਕਣ ਦੀ ਸ਼ਕਤੀ ਰਖਦੀ ਹੈ। ਪਰ ਧੰਨ ਅਸਾਡੇ ਪੂਰਵਜ ਗੁਰਸਿੱਖ
ਸਨ ਜਿਨ੍ਹਾਂ ਨੇ ਗੁਰੂ ਮਹਾਰਾਜ ਜੀ ਦੇ ਹੁਕਮ ਨੂੰ ਪੂਰੀ ਤਰ੍ਹਾਂ ਪਾਲ ਕੇ
ਆਪਣੇ ਜੀਵਨ ਨੂੰ ਮਹਾਨ ਉਚਤਾ ਵਿਚ ਲਿਜਾਉਣ ਦੇ ਉਪਰਾਲੇ ਕੀਤੇ।

ਇਕ ਐਸੀ ਘਟਨਾ ਆਉਂਦੀ ਹੈ ਕਿ ਜਦੋਂ ਗੁਰਸਿੱਖਾਂ ਦਾ ਦਮਨ ਚਲ
ਰਿਹਾ ਸੀ ਉਸ ਵੇਲੇ ਅਹਿਮਦ ਸ਼ਾਹ ਅਬਦਾਲੀ ਨੇ ਬਾਰ-ਬਾਰ ਵੱਡੀਆਂ
ਭਾਰੀਆਂ ਫੌਜਾਂ ਇਕੱਠੀਆਂ ਕਰਕੇ ਪੰਜਾਬ ਅਤੇ ਨਾਲ ਲਗਦੇ ਇਲਾਕਿਆਂ
ਉਪਰ ਬਹੁਤ ਸਖਤ ਹਮਲੇ ਕੀਤੇ। ਹਜ਼ਾਰਾਂ ਜਵਾਨਾਂ ਨੂੰ ਮੌਤ ਦੇ ਘਾਟ
ਉਤਾਰ ਦਿਤਾ ਅਤੇ ਜਵਾਨ ਲੜਕੀਆਂ ਨੂੰ ਬੰਦੀ ਬਣਾ ਕੇ ਆਪਣੇ ਦੇਸ਼
ਵਿਚ ਵੇਚਣ ਲਈ ਲਿਜਾਇਆ ਜਾਂਦਾ ਸੀ। ਉਸ ਸਮੇਂ ਦੇ ਬਹੁਤ ਸਾਰੇ
ਲੋਕ ਜੋ ਆਪਣੀਆਂ ਲੜਕੀਆਂ ਦੀ ਰਾਖੀ ਨਹੀਂ ਸੀ ਕਰ ਸਕਦੇ ਉਹ ਉਨ੍ਹਾਂ
ਨੂੰ ਜਵਾਨੀ ਵਿਚ ਪੁਜ ਕੇ ਭ੍ਰਿਸ਼ਟ ਜੀਵਨ ਤੋਂ ਬਚਾਉਣ ਲਈ ਜੰਮਦੀ ਨੂੰ
ਹੀ ਮਾਰ ਦਿੰਦੇ ਸਨ। ਇਹ ਰਿਵਾਜ ਪੰਜਾਬ ਅਤੇ ਭਾਰਤ ਵਰਸ਼ ਵਿਚ ਆਮ

ਸੀ ਕਿਉਂਕਿ ਪੱਛਮ ਵਲੋਂ ਬਾਰ-ਬਾਰ ਆਕਰਮਣ ਹੋਇਆ ਕਰਦੇ ਸਨ ਉਨ੍ਹਾਂ
ਦਾ ਮੁਕਾਬਲਾ ਕਰਨ ਵਾਲੇ ਭਾਰਤ ਵਿਚ ਕੋਈ ਸ਼ਕਤੀਸ਼ਾਲ ਰਾਜੇ ਨਹੀਂ ਸਨ।

ਇਕ ਵਾਰੀ ਅਹਿਮਦ ਸ਼ਾਹ ਅਬਦਾਲੀ ਨੇ ਮਥੁਰਾ ਤਕ ਦੇਸ਼ ਨੂੰ ਦਰੜ
ਦਿਤਾ ਅਤੇ ਇਥੋਂ ਦਾ ਜੋਬਨ ਅਤੇ ਧਨ ਇਕੱਠਾ ਕਰਕੇ ਲਿਜਾ ਰਿਹਾ ਸੀ ਜਿਸ ਵਿਚ ਤੀਹ ਹਜ਼ਾਰ ਹਿੰਦੂ ਲੜਕੀ ਬੇਵਸ ਹੋਈ-ਹੋਈ ਜਰਵਾਣਿਆ ਦੇ
ਜੂਗਮ ਸਹਿਦੀ, ਕੀਰਨੇ ਪਾਉਂਦੀ ਜਾ ਰਹੀ ਸੀ। ਪੰਜਾਬ ਵਿਚ ਆ ਕੇ ਉਹ
ਸਿੰਘਾਂ ਨੂੰ ਆਪਣੀ ਸਹਾਇਤਾ ਲਈ ਵੰਗਾਰਦੀਆਂ। ਉਸ ਸਮੇਂ ਦੇ ਐਸੇ
ਅਖਾਣ ਬਣੇ ਹੋਏ ਹਨ ਜਿਵੇਂ ਕਿ ਇਕ ਬੋਲੀ ਹੈ -

**ਗਈ ਗਈ ਰੰਨ ਬਸਰੇ ਨੂੰ ਗਈ
ਮੌੜੀ ਬਾਬਾ ਭਾਂਗ ਵਾਲਿਆ ਸਰਦਾਰਾ!
ਬਹੁੜੀ ਬਾਬਾ ਭਾਂਗ ਵਾਲਿਆ ਸਰਦਾਰਾ!**

ਉਹ ਸਿੰਘਾਂ ਨੂੰ ਆਪਣੀ ਮਦਦ ਲਈ ਪ੍ਰਕਾਰਿਆ ਕਰਦੀਆਂ ਸਨ।
ਇਕ ਵਾਰੀ ਜਦੋਂ ਉਹ 30 ਹਜ਼ਾਰ ਬੱਚੀਆਂ ਰੋਂਦੀਆਂ ਕੁਰਲਾਉਂਦੀਆਂ ਨੂੰ
ਬੰਨ੍ਹ ਕੇ ਲਈ ਜਾਂਦੇ ਸੀ ਉਨ੍ਹਾਂ ਦਿਨਾਂ ਵਿਚ ਖਾਲਸੇ ਦਾ ਲੰਗਰ ਆਮ
ਤੌਰ ਉਪਰ ਮਸਤਾਨਾ ਹੀ ਰਿਹਾ ਕਰਦਾ ਸੀ ਕਿਉਂਕਿ ਉਹ ਜੋਰ ਜ਼ਬਰ ਨਾਲ
ਪਿੰਡਾਂ ਵਿਚ ਡਾਕੇ ਨਹੀਂ ਸਨ ਮਾਰਦੇ, ਪੈਸੇ ਦੇ ਕੇ ਅਨਾਜ ਮੁੱਲ ਲਿਆ
ਕਰਦੇ ਸਨ। ਸਿੰਘਾਂ ਦੇ ਜਥੇਦਾਰ ਅਤੇ ਸਿੰਘ ਬਹੁਤ ਹੀ ਉਚੇ ਚਰਿੱਤਰ
ਵਾਲੇ ਹੋਇਆ ਕਰਦੇ ਸਨ। ਭੁੱਖੇ ਤਾਂ ਰਹਿ ਪੈਂਦੇ ਸਨ ਪਰ ਕਿਸੇ ਨੂੰ ਲੁਟਿਆ
ਨਹੀਂ ਸਨ ਕਰਦੇ। ਅੱਜ ਉਹ ਸੱਤਾਂ ਦਿਨਾਂ ਦੇ ਭੁੱਖੇ ਸਨ, ਕੁਝ ਅੰਨ ਪ੍ਰਾਪਤ
ਹੋਇਆ ਜੰਗਲ ਵਿਚ ਕੈਂਪ ਲੱਗਿਆ ਹੋਇਆ ਸੀ। ਸਾਰਿਆਂ ਦੇ ਮਨਾਂ ਵਿਚ
ਬੜੀ ਭਾਰੀ ਖੁਸ਼ੀ ਸੀ ਕਿ ਅੱਜ ਸੱਤਾਂ ਦਿਨਾਂ ਪਿਛੋਂ ਅੰਨ ਦੇਵਤੇ ਦੇ ਦਰਸ਼ਨ
ਹੋਏ ਹਨ। ਪਹਿਲਾਂ ਪੱਤੇ ਸੂਤ-ਸੂਤ ਕੇ ਜਾਂ ਉਬਾਲ ਕੇ ਖਾਏ ਪੀਤੇ ਸਨ।
ਲੰਗਰ ਤਿਆਰ ਹੋ ਗਿਆ। ਹੁਕਮ ਹੋ ਗਿਆ ਪੰਗਤਾਂ ਲਾਉਣ ਦਾ। ਸਾਰੇ
ਸਿੰਘ ਪੰਗਤਾਂ ਵਿਚ ਬੈਠ ਗਏ ਅਤੇ ਸ਼ੁਕਰਾਨੇ ਵਜੋਂ ਜੋਟੀਆਂ ਦੇ ਸ਼ਬਦ,
ਧਾਰਨਾਂ ਲਾ ਕੇ ਪੜ੍ਹੇ ਸ਼ੁਰੂ ਕੀਤੇ। ਸਾਰਿਆਂ ਦੇ ਮਨ ਵਿਚ ਖੁਸ਼ੀ ਸੀ ਕਿ
ਸੱਤ ਦਿਨ ਪੱਤੇ ਅਤੇ ਕੰਦ ਮੂਲ ਖਾਣ ਪਿਛੋਂ ਪ੍ਰਸ਼ਾਦਾ ਮਿਲਣਾ ਹੈ। ਲਾਂਗਰੀ
ਸਿੰਘ ਸ੍ਰੀ ਮਾਨ ਜੀ ਨੇ ਅਰਦਾਸ ਕਰਕੇ ਗੁਰੂ ਮਹਾਰਾਜ ਜੀ ਨੂੰ ਭੋਗ
ਲਵਾਇਆ, ਸੇਵਾਦਾਰ ਸਿੰਘਾਂ ਨੇ ਪ੍ਰਸ਼ਾਦੇ ਟੋਕਰੀਆਂ ਵਿਚ ਪਾ ਲਈ ਅਤੇ
ਦਾਲੇ ਬਾਲਟੀਆਂ ਵਿਚ ਪਾ ਕੇ ਵੰਡਣ ਦੀ ਤਿਆਰੀ ਕੀਤੀ। ਅਜੇ ਪ੍ਰਸ਼ਾਦਾ
ਵੰਡਿਆ ਨਹੀਂ ਸੀ ਕਿ ਦੁਰੋਂ ਕਿਸੇ ਦੇ ਬਹੁਤ ਦਰਦ ਭਰੇ ਰੋਣੇ ਦੀ ਅਵਾਜ਼
ਆਈ। ਸਾਰਿਆਂ ਦਾ ਪਿਆਨ ਉਧਰ ਖਿਚਿਆ ਗਿਆ। ਜਥੇਦਾਰ ਨੇ
ਇਸ਼ਾਰਾ ਕਰਕੇ ਲੰਗਰ ਵਰਤਾਉਣ ਤੋਂ ਰੋਕ ਦਿਤਾ। ਜੰਗਲ ਵਿਚੋਂ ਹੁੰਦਾ
ਹੋਇਆ ਉਹ ਬੰਦਾ ਦੁਹਾਈ ਦਿੰਦਾ ਜਥੇਦਾਰ ਦੇ ਸਾਮੁਣੇ ਆਇਆ। ਉਹ
ਬ੍ਰਾਹਮਣ ਸੀ, ਉਹ ਬਹੁਤ ਰੋ ਰਿਹਾ ਸੀ। ਜਥੇਦਾਰ ਜੀ ਨੇ ਕਿਹਾ ਕਿ
ਪ੍ਰਮੀਆ! ਤੂੰ ਆਪਣੇ ਰੋਣ ਦਾ ਕਾਰਨ ਦਸ। ਖਾਲਸੇ ਦੇ ਹੁੰਦਿਆਂ ਕਿਸੇ
ਬੰਦੇ ਨੂੰ ਵੀ ਰੋਣਾ ਨਹੀਂ ਚਾਹੀਦਾ ਕਿਉਂਕਿ ਗੁਰੂ ਮਹਾਰਾਜ ਜੀ ਨੇ ਖਾਲਸਾ
ਅਕਾਲ ਪੁਰਖ ਦੀ ਫੌਜ ਬਣਾਈ ਹੈ ਅਤੇ ਇਸ ਦੀ ਸਿਰਜਨਾ ਵਾਹਿਗੁਰੂ

ਨੇ ਕੀਤੀ ਹੈ ਅਤੇ ਖਾਲਸਾ ਵਾਹਿਗੁਰੂ ਜਾ ਦਾ ਹੈ, ਇਸ ਕਰਕੇ ਫਤਹਿ ਖਾਲਸੇ ਦੀ ਹੈ। ਤੂੰ ਆਪਣਾ ਦੁਖ ਦਸ, ਉਸ ਨੇ ਕਿਹਾ ਕਿ ਮਹਾਰਾਜ਼! ਅਹਿਮਦ ਸ਼ਾਹ ਅਬਦਾਲੀ ਨੇ ਮਥੁਰਾ ਉਪਰ ਹਮਲਾ ਕੀਤਾ ਤੇ ਬਹੁਤ ਕਤਿਲਾਮ ਹੋਈ, ਰਾਜਾ ਹਾਰ ਗਿਆ। ਉਸ ਵੇਲੇ ਉਸ ਨੇ ਥਾਂ-ਥਾਂ ਆਪਣੇ ਦਰਿਦੇ ਸਿਪਾਹੀ ਜੋ ਗਿਣਤੀ ਵਿਚ ਲੱਖਾਂ ਸਨ, ਲੁੱਟਣ ਭੇਜ ਦਿਤੇ। ਲੁਟ ਦੇ ਮਾਲ ਨਾਲ ਲੜਕੀਆਂ ਫੜੀਆਂ ਗਈਆਂ। ਉਨ੍ਹਾਂ ਨੂੰ ਬੇਇਜ਼ਤ ਕਰਦੇ ਹੋਏ ਉਹ ਕੈਪ ਵਿਚ ਲਿਆਈ ਜਾਂਦੇ ਸਨ। ਉਨ੍ਹਾਂ ਅਥਲਾਵਾਂ ਦੀ ਗਿਣਤੀ 30 ਹਜ਼ਾਰ ਦੇ ਕਰੀਬ ਦਸਦੇ ਹਨ, ਉਹ ਰੋ-ਰੋ ਕੇ ਵੈਣ ਪਾਊਂਡੀਆਂ ਹਨ ਪਰ ਇਸ ਵੇਲੇ ਸੁਣਨ ਵਾਲਾ ਕੋਈ ਵੀ ਨਹੀਂ ਹੈ। ਮੈਂ ਚੰਗੇ ਰਸੂਖ ਵਾਲਾ ਬੰਦਾ ਹਾਂ। ਮੈਂ ਰਾਜਪੂਤ ਰਾਜੇ ਪਾਸ ਫਰਿਆਦ ਕੀਤੀ। ਉਹ ਮੇਰੀ ਫਰਿਆਦ ਸੁਣ ਕੇ ਗੁੰਗਾ ਹੀ ਬਣ ਗਿਆ। ਵੱਡੇ-ਵੱਡੇ ਸਰਦਾਰਾਂ ਪਾਸ ਫਰਿਆਦ ਕੀਤੀ ਕਿਸੇ ਨੇ ਵੀ ਮੇਰੀ ਗੱਲ ਨਹੀਂ ਸੁਣੀ। ਮੈਂ ਦੇਵਤਿਆਂ ਦੇ ਸਾਮ੍ਰਾਂ ਜਾ ਕੇ ਰੋਇਆ, ਵਿਰਲਾਪ ਕੀਤਾ ਅਤੇ ਆਪਣਾ ਤਨ ਪਿਟਿਆ ਪਰ ਕੋਈ ਵੀ ਉਤਰ ਦੇਵਤਿਆਂ ਵਲੋਂ ਨਹੀਂ ਆਇਆ। ਹੁਣ ਮੈਂ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ਼ ਜਿਨ੍ਹਾਂ ਨੇ ਸੰਸਾਰ 'ਚ ਆ ਕੇ ਦੁਸ਼ਟਾਂ ਨੂੰ ਮਾਰਿਆ ਅਤੇ ਸੰਤਾਂ ਨੂੰ ਉਭਾਰਿਆ, ਉਨ੍ਹਾਂ ਦਾ ਓਟ ਆਸਰਾ ਲੈਂਦਿਆ ਆਪ ਦੀ ਸ਼ਰਨ ਆਇਆ ਹਾਂ, ਆਪ ਕ੍ਰਿਪਾ ਕਰੋ ਇਨ੍ਹਾਂ ਬੱਚੀਆਂ ਨੂੰ ਛੁਡਾ ਦੌਵੇ, ਹੁਣ ਖਾਲਸੇ ਤੋਂ ਬਗੈਰ ਹੋਰ ਕੋਈ ਵੀ ਆਸਰਾ ਨਹੀਂ ਹੈ। ਉਸੇ ਵੇਲੇ ਜਥੇਦਾਰ ਹਮਦਰਦੀ ਦੇ ਭਾਵ ਵਿਚ ਲੀਨ ਹੋ ਗਿਆ ਅਤੇ ਉਸਨੇ ਕਿਹਾ ਕਿ ਸਿੰਘ! ਜਿਥੇ ਆਪਾਂ ਸੱਤ ਦਿਨ ਪ੍ਰਸ਼ਾਦੇ ਨਹੀਂ ਛਕੇ, ਹੁਣ ਵੀ ਨਹੀਂ ਛਕਣੇ। ਇਨ੍ਹਾਂ ਬੱਚੀਆਂ ਨੂੰ ਛੁਡਾਉਣਾ ਹੈ, ਇਕ ਦਮ ਤਿਆਰ ਹੋ ਜਾਵੇ, ਸਤਰੂ ਬਹੁਤ ਹੀ ਨੇੜੇ ਤੋਂ ਜਾ ਰਿਹਾ ਹੈ ਇਹ ਖਬਰ ਮੈਨੂੰ ਹੁਣੋਂ-ਹੁਣੇ ਆਪਣੇ ਬਿਜਲਾ ਸਿੰਘਾਂ (ਗੁਪਤਚਰਾਂ) ਤੋਂ ਮਿਲੀ ਹੈ। ਨਾਲੇ ਐਡੇ ਦੁਖ ਨੂੰ ਦੇਖ ਕੇ ਆਪਾਂ ਪ੍ਰਸ਼ਾਦਾ ਕਿਵੇਂ ਛਕ ਸਕਦੇ ਹਾਂ। ਹੁਣ ਤਾਂ ਉਹ ਜਦੋਂ ਵਾਪਸ ਆਉਣਗੀਆਂ ਤਾਂ ਹੀ ਪ੍ਰਸ਼ਾਦਾ ਛਕਾਂਗੇ ਅਤੇ ਉਨ੍ਹਾਂ ਸਾਰਿਆਂ ਨੂੰ ਵੀ ਪ੍ਰਸ਼ਾਦਾ ਛਕਾਵਾਂਗੇ। ਉਸੇ ਸਮੇਂ ਤਿਆਰੀ ਕਰਕੇ ਜਥੇਦਾਰ ਜੀ ਨੇ ਦੋ ਸਿੰਘ ਭੇਜ ਦਿਤੇ ਕਿ ਪੂਰੀ ਤਰ੍ਹਾਂ ਖਬਰ ਲੈ ਕੇ ਆਵੋ। ਉਨ੍ਹਾਂ ਸਿੰਘਾਂ ਨੇ ਕਿਹਾ ਜਥੇਦਾਰ ਜੀ! ਜੇ ਤਾਂ ਅਸੀਂ ਉਸ ਦ੍ਰਿਸ਼ ਨੂੰ ਸਹਿ ਗਏ ਤਾਂ ਅਸੀਂ ਵਾਪਸ ਆ ਜਾਵਾਂਗੇ। ਜੇ ਅਸਾਡੀ ਗੋਲੀ ਦੀ ਅਵਾਜ਼ ਤੁਹਾਨੂੰ ਸੁਣੀ ਤਾਂ ਸਮਝਣਾ ਕਿ ਅਸੀਂ ਉਥੇ ਹੀ ਜੁਝ ਕੇ ਸ਼ਹੀਦ ਹੋ ਗਏ। ਸਿੰਘ ਚਲੇ ਗਏ। ਬੀਬੀਆਂ ਦੀ ਚੀਕ ਪੁਕਾਰ ਸੁਣ ਕੇ ਉਨ੍ਹਾਂ ਤੋਂ ਰਿਹਾ ਨਾ ਗਿਆ। ਉਨ੍ਹਾਂ ਦੇ ਰੋਮ-ਰੋਮ ਵਿਚ ਪੂਰੀ ਹਮਦਰਦੀ ਸੀ ਅਤੇ ਦੁਖੀਆਂ ਦਾ ਦੁਖ ਦੂਰ ਕਰਨ ਲਈ ਆਪਣੇ ਸਰੀਰ ਦਾ ਬਲੀਦਾਨ ਦੇਣ ਲਈ ਪਰੀ ਤਰ੍ਹਾਂ ਤਿਆਰ ਸਨ। ਉਨ੍ਹਾਂ ਦੀ ਗੋਲੀ ਦਾ ਖੜਕ ਸੁਣਿਆ ਕਿਉਂਕਿ ਉਹ ਅੱਖਾਂ ਸਾਮ੍ਰਾਂ ਪੱਤ ਲਹਿਦੀ ਦੇਖ ਨਾ ਸਕੇ। ਬਦਮਾਸ਼ ਗੱਡਿਆਂ ਉਤੇ ਬੈਠੀਆਂ ਬੀਬੀਆਂ ਨਾਲ ਅਜਿਹੀਆਂ ਹਰਕਤਾਂ ਕਰ ਰਹੇ ਸਨ ਜੋ ਇਹ ਸਿੰਘ ਸਹਿ ਨਾ ਸਕੇ। ਇਨ੍ਹਾਂ ਨੇ ਪੰਜ ਦਸ ਮਾਰ ਦਿਤੇ ਅਤੇ ਆਪ ਵੀ ਸ਼ਹੀਦ ਹੋ ਗਏ। ਉਸੇ ਵੇਲੇ ਜਥੇਦਾਰ ਜੀ ਨੇ ਹੱਲਾ ਕਰਨ ਦਾ ਹੁਕਮ ਦੇ ਦਿਤਾ। ਉਨ੍ਹਾਂ ਨੇ ਗੱਡਿਆਂ ਦੇ ਪਹਿਰੇਦਾਰਾਂ ਨੂੰ ਮਾਰ ਦਿਤਾ ਤੇ ਬੀਬੀਆਂ ਨੂੰ ਛੁਡਾ ਕੇ ਜੰਗਲਾਂ ਵਿਚ ਲੈ ਆਏ। ਸੋ ਅਹਿਮਦ ਸ਼ਾਹ

ਅਬਦਾਲੀ ਨੂੰ ਪਤਾ ਲੱਗਿਆ, ਉਹ ਸਿੰਘਾਂ ਦੇ ਜੋਹਰ ਦੇਖ ਚੁਕਿਆ ਸੀ ਅਤੇ ਉਸ ਨੈ ਜੰਗਲ ਵਿਚ ਲੜਾਈ ਲੜਨ ਦਾ ਖਤਰਾ ਟਾਲ ਦਿਤਾ। ਉਹ ਚੰਗੀ ਤਰ੍ਹਾਂ ਸਮਝਦਾ ਸੀ ਕਿ ਸਿੰਘਾਂ ਨਾਲ ਯੁੱਧ ਕਰਨਾ ਕੋਈ ਖਾਲਾ ਜੀ ਦਾ ਵਾੜਾ ਨਹੀਂ ਹੈ। ਉਹ ਸਿਰ ਤਲੀ ਤੇ ਰੱਖੀਂ ਫਿਰਦੇ ਹਨ। ਮੇਰੇ ਸੂਰਮੇ ਜਾਨਾਂ ਬਚਾ ਕੇ ਲੜਾਈ ਲੜਦੇ ਹਨ। ਚਲੋ, ਕੋਈ ਨਹੀਂ ਜੇ ਉਨ੍ਹਾਂ ਨੇ ਲੜਕੀਆਂ ਛੁਡਾ ਲਈਆਂ ਅਗਲੇ ਸਾਲ ਇਸ ਤੋਂ ਵੀ ਵੱਧ ਲੈ ਜਾਵਾਂਗਾ।

ਉਨ੍ਹਾਂ ਦੁਖੀਆਂ ਨੂੰ ਜੰਗਲ ਵਿਚ ਲਿਜਾ ਕੇ ਲੰਗਰ ਛਕਾਇਆ, ਜੋ ਬਚ ਕੇ ਸਿੰਘ ਆਏ ਸਨ ਉਨ੍ਹਾਂ ਨੂੰ ਲੰਗਰ ਛਕਾਇਆ, ਸ਼ਹੀਦ ਹੋਏ ਸਿੰਘਾਂ ਦੇ ਸੰਸਕਾਰ ਦਾ ਬੰਦੋਬਸਤ ਕੀਤਾ, ਜੋ ਜਖਮੀ ਸਨ ਉਨ੍ਹਾਂ ਦੇ ਫੱਟ ਬੰਨ੍ਹੇ ਅਤੇ ਜਥੇਦਾਰ ਜੀ ਨੇ ਹੁਕਮ ਦਿਤਾ ਕਿ ਇਨ੍ਹਾਂ ਦੇ ਪਤੇ ਪੁੰਜੀ ਤਰ੍ਹਾਂ ਨਾਲ ਪੁੱਛ ਲਵੇ ਤੇ ਇਨ੍ਹਾਂ ਨੂੰ ਘਰਾਂ ਵਿਚ ਛੱਡ ਆਵੋ। ਉਸ ਵੇਲੇ ਉਨ੍ਹਾਂ ਲੜਕੀਆਂ ਨੇ ਬਹੁਤ ਹੀ ਭਰੇ ਦਿਲ ਨਾਲ ਬੇਨਤੀ ਕੀਤੀ ਕਿ ਅਸਾਨੂੰ ਉਨ੍ਹਾਂ ਬੁਜ਼ਦਿਲਾਂ ਦੇ ਸਾਮੂਣੇ ਪੇਸ਼ ਨਾ ਕਰੋ ਜਿਨ੍ਹਾਂ ਦੇ ਦੇਖਦਿਆਂ-ਦੇਖਦਿਆਂ ਅਸਾਡੀ ਪਤ ਲਹਿ ਰਹੀ ਸੀ ਤੇ ਉਹ ਇਕੋ ਗੱਲ ਕਹਿ ਰਹੇ ਸਨ ਕਿ ਰਾਮ ਭਲੀ ਕਰੇਗਾ, ਇਨ੍ਹਾਂ ਦੀ ਕਿਸਮਤ ਵਿਚ ਇਸੇ ਤਰ੍ਹਾਂ ਲਿਖਿਆ ਸੀ। ਦੂਜੀ ਗੱਲ, ਜਦੋਂ ਤੁਸੀਂ ਪਿੰਡਾਂ ਵਿਚ ਲੈ ਕੇ ਜਾਵੋਂਗੇ ਤਾਂ ਉਹ ਅਸਾਨੂੰ ਰਸਮਾਂ ਰਿਵਾਜ਼ਾਂ ਅਨੁਸਾਰ ਭਿੱਟੀਆਂ ਹੋਈਆਂ ਸਮਝਣਗੇ। ਆਪਣੀ ਕਮਜ਼ੋਰੀ ਦਾ ਦੋਸ਼ ਅਸਾਡੇ ਸਿਰ ਤੇ ਮੜਨਗੇ ਕਿ ਇਹ ਦਰੰਦੀ ਫੌਜ ਰਾਹੀਂ ਪਾਤਿਤ ਹੋ ਚੁਕੀਆਂ ਹਨ। ਅਸਾਨੂੰ ਕਿਸੇ ਨੇ ਨਹੀਂ ਪੁਛਣਾ, ਅਸੀਂ ਰੁਲਦੀਆਂ ਫਿਰਾਂਗੀਆਂ। ਅਸਾਨੂੰ ਇਨ੍ਹਾਂ ਸਿੰਘਾਂ ਨਾਲ ਹੀ ਵਿਆਹ ਦੇਵੇਂ, ਅਸੀਂ ਇਨ੍ਹਾਂ ਦੀ ਸੇਵਾ ਕਰਾਂਗੀਆਂ। ਤਾਂ ਜਥੇਦਾਰ ਜੀ ਨੇ ਕਿਹਾ ਕਿ ਤੁਸੀਂ ਅਸਾਡੀਆਂ ਬੀਬੀਆਂ ਤੇ ਭੈਣਾਂ ਹੋ। ਕੋਈ ਵੀ ਸਿੰਘ ਇਸ ਨਿਸ਼ਚੇ ਤੋਂ ਗਿਰ ਨਹੀਂ ਸਕਦਾ ਕਿਉਂਕਿ ਭਾਈ ਗੁਰਦਾਸ ਜੀ ਨੇ ਵੀ ਫੁਰਮਾਨ ਕੀਤਾ ਹੈ -

ਏਕਾ ਨਾਰੀ ਜਤੀ ਹੋਇ ਪਰ ਨਾਰੀ ਧੀ ਭੈਣ ਵਖਾਣੈ।

ਭਾਈ ਗੁਰਦਾਸ ਜੀ, ਵਾਰ 6/8

ਗੁਰੂ ਦਸ਼ਮੇਸ਼ ਪਿਤਾ ਜੀ ਨੇ ਵੀ ਫੁਰਮਾਨ ਕੀਤਾ ਹੈ -

**ਸੁਧਿ ਜਬ ਤੇ ਹਮ ਧਰੀ ਬਚਨ ਗੁਰ ਦਏ ਹਮਾਰੇ॥
ਪ੍ਰਤ ਇਹ ਪ੍ਰਨ ਤੋਹਿ ਪ੍ਰਾਨ ਜਬ ਲਗ ਘਟ ਬਾਰੇ॥
ਨਿਜ ਨਾਰੀ ਕੇ ਸਾਬ ਨੈਹੁ ਤੁਮ ਨਿਤ ਬਢੈਯਹੁ॥
ਪਰ ਨਾਰੀ ਕੀ ਸੇਜ ਭੂਲਿ ਸੁਪਨੇ ਹੂੰ ਨ ਜੈਯਹੁ॥**
ਦਸਮ ਗ੍ਰੰਥ

ਇਹ ਗੱਲਾਂ ਸੁਣ ਕੇ ਕਿਸੇ ਵੀ ਸਿੰਘ ਦੀ ਅੱਖ ਵਿਚ ਮੈਲ ਨਹੀਂ ਆਈ। ਸੋ ਇਸ ਨੂੰ ਜਤ ਦਾ ਪਹਾਰਾ ਕਹਿੰਦੇ ਹਨ। ਗੁਰੂ ਮਹਾਰਾਜ ਕਹਿੰਦੇ ਹਨ ਕਿ ਜੇ ਤੂੰ ਆਤਮ ਮਾਰਗ ਤੇ ਚਲਣਾ ਹੈ ਅਤੇ ਸ਼ਬਦ ਘੜਨਾ ਹੈ ਤਾਂ ਪਹਾਰਾ ਜਤ ਦਾ ਬਣਾ। ਕਾਜੀ ਨੁਰਦੀਨ ਨੇ ਜੰਗਨਾਮਾ ਲਿਖਦਿਆਂ ਹੋਇਆ ਉਸ ਵਿਚ ਲਿਖਿਆ ਹੈ ਕਿ ਇਨ੍ਹਾਂ ਨੂੰ ਸਗ (ਕੁੱਤੇ) ਨਾ ਕਹੋ ਇਹ

ਸਚਮੁੱਚ ਹੀ ਸ਼ੇਰ ਹਨ। ਇਨ੍ਹਾਂ ਨੂੰ ਸਿੰਘ ਹੀ ਕਹੋ ਉਸ ਨੇ ਅਨੇਕ ਸਿਫਤਾਂ ਲਿਖਦਿਆਂ ਹੋਇਆਂ ਇਹ ਵੀ ਲਿਖਿਆ ਹੈ ਕਿ ਇਹ ਪਰਾਈ ਇਸਤੇ ਵਲ ਅੱਖ ਚੁਕ ਕੇ ਵੀ ਨਹੀਂ ਦੇਖਦੇ ਅਤੇ ਉਨ੍ਹਾਂ ਨੂੰ ਮਾਵਾਂ, ਭੈਣਾਂ ਤੋਂ ਵੀ ਵੱਧ ਆਦਰ ਦਿੰਦੇ ਹਨ ਅਤੇ ਸਭ ਨੂੰ ਬੁੱਢੀਆਂ ਹੀ ਕਹਿ ਕੇ ਬੁਲਾਉਂਦੇ ਹਨ। ਸੋ ਸਾਧਸੰਗਤ ਜੀ! ਇਹ ਸੀ ਕਿਰਦਾਰ ਅਸਾਡੇ ਬਜ਼ੁਰਗਾਂ ਦਾ ਜਿਨ੍ਹਾਂ ਨੇ ਆਤਮ ਤੱਤ ਦੀ ਪ੍ਰਾਪਤੀ ਲਈ ਜਤ ਨੂੰ ਪੂਰੀ ਤਰ੍ਹਾਂ ਪਹਾਰਾ ਬਣਾਇਆ ਹੋਇਆ ਸੀ। ਸੋ ਇਸੇ ਕਰਕੇ ਗੁਰੂ ਮਹਾਰਾਜ ਜੀ ਨੇ ਜਤ ਨੂੰ ਪਹਾਰਾ ਬਣਾਉਣ ਉਪਰ ਜ਼ੋਰ ਦਿਤਾ ਹੈ। ਪੰਡਤ ਜਦੋਂ ਗੁਰੂ ਮਹਾਰਾਜ ਨੂੰ ਜਨੇਊ ਪਹਿਨਾਅ ਰਿਹਾ ਸੀ ਉਸ ਸਮੇਂ ਵੀ ਆਪ ਨੇ ਉਪਦੇਸ਼ ਦਿੰਦਿਆਂ ਕਿਹਾ ਸੀ -

**ਦਇਆ ਕਪਾਹ ਸੰਤੋਖੁ ਸੂਭ ਜਭੁ ਗੰਢੀ ਸਭੁ ਵਟੁ ॥
ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਭੁ ॥
ਨਾ ਏਹੁ ਭੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥
ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ਪੰਨਾ**

- 471

ਸੋ ਗਹਿਣੇ ਦੀ ਘਾੜਤ ਲਈ ਜਿਸ ਤਰ੍ਹਾਂ ਸੁਨਿਆਰ ਨੂੰ ਸਭ ਤੋਂ ਪਹਿਲਾਂ ਸਹੀ ਥਾਂ ਦੀ ਲੋੜ ਹੁੰਦੀ ਹੈ ਇਸੇ ਤਰ੍ਹਾਂ ‘ਆਤਮ ਮਾਰਗ’ ਦੇ ਪਾਂਧੀ ਨੂੰ ਸ਼ਬਦ ਦੀ ਸੱਚੀ ਟਕਸਾਲ ਵਿਚ ਘਾੜਤ ਕਰਨ ਲਈ ਜਤ ਦੀ ਲੋੜ ਹੈ। ਇਸ ਤੋਂ ਪਿਛੋਂ ਗਹਿਣੇ ਘੜਨ ਵਾਲਾ ਸੁਨਿਆਰ ਹੁੰਦਾ ਹੈ ਪਰ ਆਤਮਕ ਸ਼ਬਦ ਦੀ ਘਾੜਤ ਧੀਰਜ ਕਰਦੀ ਹੈ।

ਇਸ ਥਾਂ ਗੁਰੂ ਮਹਾਰਾਜ ਜੀ ਨੇ ਧੀਰਜ ਨੂੰ ਸੁਨਿਆਰ ਦਾ ਪ੍ਰਤੀਕ ਬਣਾਇਆ ਹੈ ਤਾਂ ਕਿ ਗੱਲ ਸਮਝ ਵਿਚ ਆ ਜਾਵੇ ਹੁਣ ਤਕ ਜੋ ਅਸੀਂ ਸਮਝਿਆ ਹੈ ਉਹ ਇਹ ਹੈ ਕਿ ਆਤਮਕ ਮੰਡਲ ਵਿਚ ਪਹੁੰਚਣ ਲਈ ਸ਼ਬਦ ਦੀ ਘਾੜਤ ਕਰਨੀ ਜ਼ਰੂਰੀ ਹੈ ਜਿਸ ਵਾਸਤੇ ਸਮੱਗਰੀ ਦੀ ਲੋੜ ਹੈ। ਜਿਸ ਤਰ੍ਹਾਂ ਸੁਨਿਆਰ ਨੂੰ ਗਹਿਣਾ ਬਣਾਉਣ ਲਈ ਕੁਠਾਲੀ, ਧੌਂਕਣੀ, ਕੋਲੇ, ਭੱਠੀ, ਹਬੰਡੀ, ਸੁਹਾਗੇ, ਛੋਟੀਆਂ ਚਿਮਟੀਆਂ, ਤਿੱਖੀਆਂ ਪੇਚਕਸ ਵਰਗੀਆਂ ਚੀਜ਼ਾਂ ਦੀ ਲੋੜ ਹੈ ਅਤੇ ਉਹ ਬਿਨਾਂ ਅਕੇਵੇਂ, ਥਕੇਵੇਂ, ਘੜਗਹਟ ਤੋਂ ਬੈਠਾ ਆਪਣੀ ਕਿਰਤ ਕਰ ਰਿਹਾ ਹੁੰਦਾ, ਗਹਿਣੇ ਦੀ ਅਨੂਪ ਘਾੜਤ ਵਿਚ ਮਸਤ ਹੁੰਦਾ ਹੈ। ਇਰਦ-ਗਿਰਧ ਦਾ ਉਸ ਨੂੰ ਕੋਈ ਪਤਾ ਨਹੀਂ ਹੁੰਦਾ ਉਸ ਦੀ ਸੁਰਤੀ ਬਿਰਤੀ ਗਹਿਰੀ ਗਈ ਹੁੰਦੀ ਹੈ। ਉਹ ਭਾਵੇਂ ਮੂੰਹ ਨਾਲ ਗੱਲਾਂ ਵੀ ਕਰੀ ਜਾਵੇ ਸੁਰਤਿ ਉਸਦੀ ਆਪਣੀ ਕਿਰਤ ਵਲ ਜੜੀ ਰਹਿੰਦੀ ਹੈ। ਜੋ ਕੁਝ ਉਸ ਦੇ ਅਨੁਭਵ ਵਿਚ ਗਹਿਣੇ ਦੀ ਸ਼ਕਲ ਸਮਾਈ ਹੁੰਦੀ ਹੈ, ਬੂਟੀਆਂ, ਵੇਲਾਂ, ਪਸੂਆਂ ਦੇ ਚਿਤਰ ਸਮਾਏ ਹੁੰਦੇ ਹਨ ਉਸ ਤੋਂ ਉਹ ਆਪਣੀ ਸੁਰਤੀ ਅੱਡ ਨਹੀਂ ਕਰਦਾ। ਜਿਸ ਤਰ੍ਹਾਂ ਕਿ ਗੁਰਬਾਣੀ ਵਿਚ ਛੁਰਮਾਨ ਆਉਂਦਾ ਹੈ -

ਮਨੁ ਰਾਮ ਨਾਮਾ ਬੈਧੀਅਲੇ ॥

ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥
ਪੰਨਾ - 972

ਜਿਸ ਤਰ੍ਹਾਂ ਨਾਲ ਸੋਨੇ ਦੇ ਹੁਨਰ ਵਿਚ ਸੁਨਿਆਰ ਚਿਤ ਲੀਨ ਕਰਦਾ ਹੈ
 ਅਤੇ ਜਦੋਂ ਤਕ ਆਪਣੇ ਕਾਰਜ ਨੂੰ ਸੰਪੂਰਨ ਨਾ ਕਰ ਲਵੇ ਉਸ ਵਿਚੋਂ ਚਿਤ
 ਨਹੀਂ ਉਖੇੜਦਾ। ਇਹ ਦਸ਼ਾ ਧੀਰਜ ਦੀ ਹੋਇਆ ਕਰਦੀ ਹੈ ਇਸੇ ਕਰਕੇ ਮਹਾਰਾਜ਼
 ਜੀ ਨੇ ਰੂਹਾਨੀ ਮਾਰਗ ਤੇ ਸ਼ਬਦ ਦੀ ਘਾੜਤ ਲਈ ਸੁਨਿਆਰ ਦਾ ਪ੍ਰਤੀਕ
 ਦਿੰਦਿਆਂ ਉਸ ਥਾਂ ਧੀਰਜ ਵਲ ਵਿਸ਼ੇਸ਼ ਬਲ ਦਿਤਾ ਹੈ। ਧੀਰਜੀ ਪੁਰਸ਼ ਦੁਖ-ਸੁਖ,
 ਮਾਨ-ਅਪਮਾਨ, ਹਾਨ-ਲਾਭ, ਅਮਨ ਤੇ ਬਿਪਤਾ ਵਿਚ ਸਮਾਨ ਬਿਰਤੀ ਧਾਰਨ
 ਕਰਕੇ ਰਖਦਾ ਹੈ -

ਧਾਰਨਾ - ਬਿਪਤਿ ਦੇਖਿ ਨ ਰੋਇਓ ਜੀ,
ਸੰਪੈ ਦੇਖਿ ਨ ਹਰਖੀਐ ਪਿਆਰੇ - 2, 2.
ਸੰਪੈ ਦੇਖ ਨ ਹਰਖੀਐ ਪਿਆਰੇ - 2, 2.
ਬਿਪਤਿ ਦੇਖਿ ਨ ਰੋਇਓ ਜੀ, - 2.

ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥
ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ
ਹੋਇ ॥

ਪੰਨਾ - 337

ਧੀਰਜੀ ਪੁਰਸ਼ ਸਹਿਨਸ਼ੀਲਤਾ ਵਾਲਾ ਹੁੰਦਾ ਹੈ। ਮਿਤਰਾਂ ਅਤੇ ਵੈਰੀਆਂ
 ਨਾਲ ਸਮਬਿਰਤੀ ਨਾਲ ਵਰਤਦਾ ਹੈ।

ਸੰਤ ਲੋਕ ਮਾਨ ਅਪਮਾਨ ਨੂੰ ਜਰ ਜਾਣ ਵਾਲੇ ਹੋਇਆ ਕਰਦੇ ਹਨ,
 ਵੈਰੀ ਤੇ ਮਿਤਰ ਨੂੰ ਇਕੋ ਜਿਹਾ ਦੇਖਦੇ ਹਨ। ਕੌਈ ਸਸਤਰਧਾਰੀ ਮਾਰਨ
 ਵਾਲਾ ਆਵੇ ਜਾਂ ਨਿੰਦਕ ਆ ਕੇ ਨਿੰਦਿਆ ਕਰਨ ਲਈ ਸਾਮੁਣੇ ਖੜ੍ਹਾ
 ਹੋਵੇ ਸਭ ਨੂੰ ਇਕੋ ਜਿਹੀ ਸਮਵਿਸ਼ਟੀ ਨਾਲ ਦੇਖਦੇ ਹਨ, ਰਾਗ ਦੈਸ਼ ਦੀ
 ਬਿਰਤੀ ਉਨ੍ਹਾਂ ਵਿਚੋਂ ਅਭਾਵ ਹੁੰਦੀ ਹੈ। ਧੀਰਜੀ ਪੁਰਸ਼ ਦਾ ਦਿਲ ਕਿਸੇ
 ਬਿਪਤਾ ਤੋਂ ਵਿਚਲਤ ਨਹੀਂ ਹੁੰਦਾ -

ਸਹਣ ਸੀਲ ਸੰਤੰ ਸਮ ਮਿਤ੍ਰਸ ਦੁਰਜਨਹ ॥
ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ
ਉਪਤਿਸ਼ਟਤੇ ॥

ਪੰਨਾ - 1356

ਨਿੰਦਿਆ ਕਰਨ ਵਾਲੇ ਤੋਂ ਘਰਗਾਊਂਦੇ ਨਹੀਂ ਹਨ, ਅਨਾਦਰ ਕਰਨ
 ਵਾਲੇ, ਬੇਇਜ਼ਤੀ ਕਰਨ ਵਾਲੇ ਤੇ ਵੀ ਉਹ ਕ੍ਰੋਧ ਵਿਚ ਨਹੀਂ ਆਉਂਦੇ ਅਤੇ
 ਉਹ ਹਰੀ ਦੇ ਨਾਮ ਵਿਚ ਮਸਤ ਰਹਿੰਦੇ ਹਨ ਅਤੇ ਆਪਣੀ ਨਿਮਰਤਾ ਦਾ
 ਗੁਣ ਨਹੀਂ ਛੱਡਿਆ ਕਰਦੇ।

ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥
ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥

ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ

ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥

ਪੰਨਾ -

1356

ਧੀਰਜ ਇਕ ਬਹੁਤ ਹੀ ਵਿਸ਼ੇਸ਼ ਗੁਣ ਹੈ ਇਸ ਦੇ ਵਿਪਰੀਤ ਕਾਹਲੇਪੁਣ ਦੇ ਹਨ੍ਹੇਰੇ ਵਿਚ ਗਲਤ ਗੱਲ ਕਰ ਲੈਣੀ, ਗਲਤ ਕੰਮ ਕਰ ਲੈਣਾ ਸਦਾ ਹੀ ਨੁਕਸਾਨ ਦਿਆ ਕਰਦਾ ਹੈ। ਧੀਰਜੀ ਪੁਰਸ਼ ਹੀ ਹੈ ਜੋ ਘੰਟਿਆਂ ਬੱਧੀ ਕੰਮ ਕਰਦਾ ਹੈ, ਕਾਹਲਾ ਨਹੀਂ ਪੈਂਦਾ ਆਪਣੇ ਪ੍ਰਭੂ ਦੀ ਉਡੀਕ ਵਿਚ ਵਰਿਆਂ ਬੱਧੀ ਲੰਘਾ ਦਿੰਦਾ ਹੈ। ਜੋ ਧੀਰਜ ਤੋਂ ਕੰਮ ਨਹੀਂ ਲੈਂਦੇ, ਉਨ੍ਹਾਂ ਲਈ 'ਕਾਹਲਿਆਂ ਅੱਗੇ ਟੋਏ' ਆਮ ਅਖਾਣ ਹੈ। ਕਾਹਲੇ ਪੁਰਸ਼ ਬਿਨਾਂ ਸੌਚ ਵਿਚਾਰ ਤੋਂ ਫੈਸਲਾ ਲੈ ਲੈਂਦੇ ਹਨ ਅਤੇ ਪਿਛੋਂ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ ਗਲਤ ਕੰਮ ਕਰ ਲਿਆ ਹੈ। ਧੀਰਜੀ ਪੁਰਸ਼ ਹਰ ਗੱਲ ਨੂੰ ਸੌਚ ਸਮਝ ਕੇ ਕਰਦਾ ਹੈ। ਸਿਆਣੇ ਪੁਰਸ਼ ਦਾ ਇਹ ਮਤ ਹੈ ਕਿ ਕੰਨਾਂ ਨਾਲ ਸੁਣੀ ਗੱਲ ਉਪਰ ਕਦੇ ਇਤਥਾਰ ਨਾ ਕਰੋ, ਕੰਨਾਂ ਨਾਲ ਅਸੀਂ ਬਹੁਤ ਗੱਲਾਂ ਸੁਣਦੇ ਹਾਂ ਜਿਨ੍ਹਾਂ ਵਿਚ ਬੋਲਣ ਵਾਲੇ ਦੀ ਮਤ ਸ਼ਾਮਿਲ ਹੋਈ ਹੁੰਦੀ ਹੈ। ਕਹਿੰਦੇ ਹਨ ਕਿ ਇਕ ਵਾਰੀ ਇਕ ਫੰਗ ਹਵਾ ਵਿਚ ਉਚਾ ਉਡਿਆ ਜਾਂਦਾ ਸੀ। ਉਸ ਨੇ ਆਪਣੇ ਨਾਲ ਦੇ ਨੂੰ ਇਸ ਬਾਰੇ ਦਸਿਆ, ਉਸ ਨੇ ਅਗਲੇ ਨੂੰ ਇਹ ਦਸਿਆ ਕਿ ਬਹੁਤ ਫੰਗ ਉਡੇ ਜਾਂਦੇ ਹਨ ਪਤਾ ਨਹੀਂ ਲਗਦਾ ਕਿ ਇਹ ਕੀ ਹੋ ਗਿਆ ਜਿਵੇਂ ਬਹੁਤ ਸਾਰੇ ਜਾਨਵਰ ਮਾਰ ਦਿਤੇ ਹੋਣ ਅਤੇ ਉਨ੍ਹਾਂ ਦੇ ਫੰਗ ਉਡੇ ਜਾਂਦੇ ਹੋਣ। ਉਸ ਤੋਂ ਅਗਲੇ ਨੇ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਪੰਛੀਆਂ ਦੀਆਂ ਡਾਰਾਂ ਉਡੀਆਂ ਜਾਂਦੀਆਂ ਹਨ। ਇਹ ਸੁਣੀਆਂ-ਸੁਣਾਈਆਂ ਗੱਲਾਂ ਦੀ ਹਾਲਤ ਹੋਇਆ ਕਰਦੀ ਹੈ ਜਦੋਂ ਕੋਈ ਕਿਸੇ ਦੀ ਗੱਲ ਕਰਦਾ ਹੈ ਤਾਂ ਉਸ ਦੀ ਗੱਲ ਵਿਚ ਆਪਣਾ ਜ਼ਰੂਰ ਕੋਈ ਮੰਤਵ ਹੁੰਦਾ ਹੈ। ਉਹ ਗੱਲ ਨਾਲ ਪਲੇਬਣ ਲਾ ਦਿੰਦਾ ਹੈ, ਰਹੌਸ ਢੰਗ ਨਾਲ ਗੱਲ ਕਰਦਾ ਹੈ ਕਿ ਉਸਦਾ ਮੰਤਵ ਵੀ ਹਲ ਹੋ ਜਾਵੇ। ਸੌ ਸੁਣੀਆਂ ਸੁਣਾਈਆਂ ਗੱਲਾਂ ਉਤੇ ਬੁੱਧੀਹੀਣ ਹੀ ਕੋਈ ਮਤ ਧਾਰ ਕੇ ਨਿਰਣਾ ਲਿਆ ਕਰਿਆ ਕਰਦੇ ਹਨ। ਸਿਆਣੇ ਬੰਦੇ ਸੁਣੀਆਂ ਸੁਣਾਈਆਂ ਗੱਲਾਂ ਨੂੰ ਨਹੀਂ ਮੰਨਦੇ, ਇਸ ਤੋਂ ਵੀ ਅੱਗੇ ਸ੍ਰੇਸ਼ਟ ਮਤ ਹੈ ਕਿ ਅੱਖਾਂ ਨਾਲ ਦੇਖੀ ਗੱਲ ਉਤੇ ਵੀ ਜਦੋਂ ਤਕ ਪੂਰੀ ਤਰ੍ਹਾਂ ਨਿਰਣਾ ਨਾ ਕਰ ਲਓ ਉਸ ਵੇਲੇ ਤਕ ਨਾ ਮੰਨੋ।

ਇਸ ਸਬੰਧ ਵਿਚ ਇਕ ਘਟਨਾ ਦਾ ਜ਼ਿਕਰ ਕੀਤਾ ਜਾਂਦਾ ਹੈ ਕਿ ਭਾਰਤ ਵਰਸ ਵਿਚ ਬਹੁਤ ਚੰਗਾ ਨਾਮ ਵਾਲਾ ਰਾਜਾ ਹੋਇਆ ਹੈ ਜਿਸ ਦਾ ਨਾਮ ਮੰਝ ਸੀ। ਉਸ ਦੇ ਭਤੀਜੇ ਦਾ ਨਾਂ ਭੋਜ ਸੀ, ਭੋਜ ਰਾਜਾ ਬਹੁਤ ਮਸ਼ਹੂਰ ਹੋਇਆ ਹੈ ਜਿਸ ਦੇ ਦਰਬਾਰ ਵਿਚ ਨੌਂ ਰਤਨ ਸਨ, ਕਾਲੀ ਦਾਸ ਵੀ ਉਸਦੇ ਦਰਬਾਰ ਦਾ ਸ਼ਿੰਗਾਰ ਸੀ। ਵੱਡੇ-ਵੱਡੇ ਮਹਾਂਪੁਰਸ਼ ਉਸ ਦੀ ਸਭਾ ਵਿਚ ਸਨ, ਇਹ ਵਿਦਵਾਨਾਂ ਦਾ ਕਦਰਦਾਨ ਸੀ, ਬਹੁਤ ਧੁਰੰਤਰ ਵਿਦਵਾਨ, ਵੇਦਾਂ ਦੇ ਗਿਆਤਾ, ਸਾਸ਼ਤਰਾਂ ਦੇ ਗਿਆਤਾ ਇਸ ਦੇ ਦਰਬਾਰ ਦਾ ਸ਼ਿੰਗਾਰ ਸਨ। ਇਕ ਵਾਰ ਇਕ ਵਿਸ਼ਵ ਜੇਤੂ ਵਿਦਵਾਨ ਆਪਣੀਆਂ ਪੁਸਤਕਾਂ ਉਠਾਂ ਤੇ ਲੱਦ ਕੇ ਦੇਸ਼ ਵਿਚ ਘੁੰਮ ਰਿਹਾ ਸੀ ਅਤੇ ਜਿਥੇ ਕੋਈ ਵਿਦਵਾਨ ਸੁਣਦਾ

ਸੀ ਉਥੇ ਹੀ ਉਹ ਐਲਾਨ ਕਰ ਦਿੰਦਾ ਸੀ ਕਿ ਮੇਰੇ ਨਾਲ ਸ਼ਾਸਤਾਰਥ ਕਰੋ
 ਜੇ ਮੈਂ ਜਿੱਤ ਗਿਆ ਤਾਂ ਮੈਂ ਤੁਹਾਡੀਆਂ ਸਾਰੀਆਂ ਪੁਸਤਕਾਂ ਲੈ ਲਵਾਂਗਾ।
 ਜੇ ਦੂਜਾ ਜਿੱਤ ਗਿਆ ਤਾਂ ਮੈਂ ਸਾਰੀਆਂ ਪੁਸਤਕਾਂ ਉਸ ਨੂੰ ਦੇ ਦੇਵਾਂਗਾ।
 ਭਾਰਤ ਵਰਸ ਵਿਚ ਉਸ ਦੀ ਧਾਕ ਪਈ ਹੋਈ ਸੀ ਉਹ ਫਿਰਦਾ ਫਿਰਾਉਂਦਾ
 ਦੇਸ਼ ਰਟਨ ਕਰ ਰਿਹਾ ਸੀ। ਉਸ ਨੇ ਸੁਣਿਆ ਕਿ ਰਾਜੇ ਭੋਜ ਦੇ ਦਰਬਾਰ
 ਵਿਚ ਨੌ ਰਤਨ ਹਨ ਜੋ ਮਹਾਨ ਵਿਦਵਾਨ ਹਨ, ਉਸ ਦੇ ਮਨ ਵਿਚ
 ਆਇਆ ਕਿ ਜੇ ਮੈਂ ਰਾਜੇ ਭੋਜ ਦੇ ਵਿਦਵਾਨਾਂ ਨੂੰ ਜਿੱਤ ਲਿਆ ਤਾਂ ਮੈਂ
 ਸਾਰੀ ਦੁਨੀਆਂ ਦਾ ਵਿਜੈਤਾ ਗਿਣਿਆ ਜਾਵਾਂਗਾ। ਇਸ ਆਸ਼ੇ ਨਾਲ ਰਾਜੇ
 ਭੋਜ ਦੇ ਦਰਬਾਰ ਵਿਚ ਆਇਆ, ਉਸ ਨੇ ਢੰਢੇਰਚੀ ਦੁਆਰਾ ਢਿੰਡੋਰਾ ਫਿਰਾ
 ਦਿਤਾ ਕਿ ਇਕ ਵਿਦਵਾਨ ਰਾਜ ਵਿਚ ਆਇਆ ਹੈ ਉਹ ਰਾਜੇ ਭੋਜ ਦੇ
 ਵਿਦਵਾਨਾਂ ਨਾਲ ਸ਼ਾਸਤਾਰਥ ਕਰਨਾ ਚਾਹੁੰਦਾ ਹੈ। ਰਾਜਾ ਭੋਜ ਨੂੰ ਵੀ ਪਤਾ
 ਲੱਗਿਆ, ਉਸ ਨੇ ਆਪਣੇ ਵਿਦਵਾਨ ਬੁਲਾਏ ਅਤੇ ਸਲਾਹ ਕੀਤੀ ਤੇ ਕਿਹਾ
 ਕਿ ਉਸ ਪੰਡਤ ਦੇ ਨਾਲ ਸ਼ਾਸਤਾਰਥ ਕਰੋ, ਮੈਂ ਤੁਹਾਨੂੰ ਵੱਡੀਆਂ-ਵੱਡੀਆਂ
 ਤਨਖਾਹਾਂ ਦਿੰਦਾ ਹਾਂ। ਜੇ ਤੁਸੀਂ ਹਾਰ ਗਏ ਤਾਂ ਤੁਹਾਨੂੰ ਦੰਡ ਮਿਲੇਗਾ।
 ਇਸ ਗੱਲ ਤੋਂ ਸਹਿਮ ਕੇ ਉਨ੍ਹਾਂ ਨੇ ਫੈਸਲਾ ਕੀਤਾ ਕਿ ਸ਼ਾਸਤਾਰਥ ਕਰਨ
 ਲਈ ਉਹ ਬਾਹਰੋਂ ਆਇਆ ਵਿਦਵਾਨ ਅਸਾਬੋਂ ਜ਼ਿਆਦਾ ਜਾਣਦਾ ਹੈ।
 ਐਸਾ ਨਾ ਹੋਵੇ ਅਸੀਂ ਹਾਰ ਜਾਈਏ ਅਤੇ ਰਾਜਾ ਜੀ ਨਰਾਜ਼ ਹੋ ਜਾਣ।
 ਉਨ੍ਹਾਂ ਨੇ ਵਿਉਂਤ ਬਣਾਈ। ਉਸ ਸ਼ਹਿਰ ਵਿਚ ਇਕ ਗਾਲੜੀ ਤੇਲੀ ਰਹਿੰਦਾ
 ਸੀ ਜਿਸ ਦਾ ਨਾਮ ਗਾਂਗਾ ਸੀ, ਉਹ ਜਣੇ ਖਣੇ ਨਾਲ ਝੁਖ ਮਾਰਦਾ ਰਹਿੰਦਾ
 ਸੀ ਅਤੇ ਆਪਣੀ ਹਾਰ ਮੰਨਦਾ ਹੀ ਨਹੀਂ ਸੀ, ਬੋਲੀ ਜਾਂਦਾ ਹੈ। ਇਹ ਵੀ
 ਇਕ ਘਟੀਆ ਅਸੂਲ ਹੈ। ਜੇ ਕਿਸੇ ਨਾਲ ਗੱਲਬਾਤ ਕਰੇ ਤਾਂ ਬੋਲਣ ਤੋਂ
 ਨਾ ਹਟੋ। ਕਈ ਬੰਦੇ ਇਹ ਅੰਦਾਜ਼ਾ ਲਾ ਕੇ ਦੇਖ ਲੈਂਦੇ ਹਨ ਕਿ ਇਹ ਤਾਂ
 ਬਹੁਤ ਬੋਲਦਾ ਹੈ ਪਤਾ ਨਹੀਂ ਇਹ ਸੱਚਾ ਹੀ ਹੋਣਾ ਹੈ। ਇਸ ਕਰਕੇ ਉਸ
 ਨੂੰ ਕੋਈ ਛੇੜਦਾ ਨਹੀਂ। ਇਨ੍ਹਾਂ ਵਿਦਵਾਨਾਂ ਨੇ ਗਾਂਗੇ ਤੇਲੀ ਨੂੰ ਬੁਲਾਇਆ
 ਅਤੇ ਚਰਚਾ ਕਰਨ ਲਈ ਕਿਹਾ। ਉਸ ਨੇ ਕਿਹਾ ਕਿ ਮੈਂ ਤਾਂ ਸਦਾ ਹੀ
 ਤਿਆਰ ਬਰ ਤਿਆਰ ਰਹਿੰਦਾ ਹਾਂ। ਕਹਿਣ ਲੱਗਿਆ, “ਮੇਰੀ ਮਾਂ ਨੇ ਤਾਂ
 ਮੈਨੂੰ ਬਹੁਤ ਵੱਡਾ ਉਪਦੇਸ਼ ਦੇ ਕੇ ਆਖਿਆ ਹੈ ਕਿ ਬੇਟਾ! ਜਦੋਂ ਚਰਚਾ
 ਕਰੋ ਭਾਵੇਂ ਤੁਹਾਨੂੰ ਲੱਗੋ ਕਿ ਮੈਂ ਹਾਰ ਰਿਹਾ ਹਾਂ, ਫੇਰ ਵੀ ਬੋਲਣ ਤੋਂ ਨਾ
 ਹਟੋ। ਜ਼ੋਰ-ਜ਼ੋਰ ਦੀ ਬੋਲੇ ਤਾਂ ਕਿ ਗੱਲ ਕਿਸੇ ਦੀ ਸਮਝ ਵਿਚ ਨਾ ਆਵੇ,
 ਇਸੇ ਤਰ੍ਹਾਂ ਨਾਲ ਦੇਖਿਆ ਗਿਆ ਹੈ ਕਿ ਬਹੁਤ ਸਾਰੇ ਲੋਕ ਕਚਹਿਗੀ ਵਿਚ
 ਉਸ ਵਕੀਲ ਨੂੰ ਕਰਦੇ ਹਨ ਜਿਹੜਾ ਜ਼ੋਰ-ਜ਼ੋਰ ਦੀ ਬੋਲੇ ਅਤੇ ਕੇਸ ਲੜੇ,
 ਪਰ ਦੂਜੇ ਪਾਸੇ ਅਜਿਹੇ ਵਕੀਲ ਹੁੰਦੇ ਹਨ ਜਿਨ੍ਹਾਂ ਕੌਲ ਪੁਆਇੰਟ ਹੁੰਦੇ
 ਹਨ। ਉਹ ਉਨ੍ਹਾਂ ਤੇ ਬੜੇ ਠੰਮੇ ਨਾਲ ਗੱਲ ਕਰਦੇ ਹਨ ਉਹ ਉਨ੍ਹਾਂ ਦੀ ਤਸੱਲੀ ਕਰਾ
 ਦਿੰਦਾ ਹੈ ਕਿ ਮੈਂ ਤਾਂ ਬਥੇਰਾ ਜ਼ੋਰ-ਜ਼ੋਰ ਨਾਲ ਬੋਲਿਆ ਪਰ ਆਫੀਸਰ ਨੇ
 ਨਿਰਣਾ ਹੋਰ ਹੀ ਲੈ ਲਿਆ। ਦੂਜੇ ਨੇ ਤਾਂ ਕੁਝ ਵੀ ਨਹੀਂ ਬੋਲਿਆ। ਆਮ
 ਲੋਕਾਂ ਵਿਚ ਇਹ ਗੱਲਾਂ ਪ੍ਰਚੱਲਤ ਹਨ।

ਸੋ ਗਾਂਗਾ ਕਹਿਣ ਲੱਗਿਆ ਕਿ ਲੋਕਾਂ ਦੇ ਪੱਲੇ ਕੁਝ ਵੀ ਨਹੀਂ
 ਪੈਂਦਾ ਅਤੇ ਨਿਰਣਾ ਕਰਨਾ ਹੀ ਅੰਖਾ ਹੋ ਜਾਂਦਾ ਹੈ ਕਿ ਕੌਂਣ ਹਾਰਿਆ

ਹੈ ਤੇ ਕੌਣ ਜਿੱਤਿਆ ਹੈ। ਗਾਂਗੇ ਨੂੰ ਮਨਾ ਕੇ ਨਵੇਂ ਆਏ ਵਿਦਵਾਨ ਨੂੰ ਸਭਾ ਵਿਚ ਬੁਲਾ ਲਿਆ, ਉਸ ਦੇ ਨਾਲ ਚਰਚਾ ਕਰਨ ਦਾ ਸਮਾਂ ਨਿਯਤ ਹੋ ਗਿਆ।

ਇਨ੍ਹਾਂ ਵਿਦਵਾਨਾਂ ਨੇ ਗਾਂਗੇ ਨੂੰ ਪੰਡਤਾਂ ਵਾਲੇ ਵਸਤਰ ਪੁਆ ਦਿਤੇ ਅਤੇ ਮੱਬੋ ਉਤੇ ਤਿਲਕ ਲਾ ਦਿਤਾ, ਪੈਰਾਂ ਵਿਚ ਨਵੀਂ ਕੱਢਵੀਂ ਜੁੱਤੀ, ਲੰਮੀਆਂ ਨੌਕਾਂ ਵਾਲੀ ਪੁਆ ਦਿਤੀ ਜੋ ਵਲ ਖਾ ਕੇ ਮੁੜ ਕੇ ਪੰਜੇ ਨਾਲ ਲੱਗ ਜਾਂਦੀ ਸੀ ਅਤੇ ਬਹੁਤ ਕੀਮਤੀ ਧੋਤੀ ਪੁਆ ਕੇ ਸਿਰ ਉਪਰ ਟਸਰੀ ਬੰਨ ਦਿਤੀ। ਗਾਂਗਾ ਆਪਣੀ ਪੂਰੀ ਮਸਤੀ ਨਾਲ ਸਭਾ ਵਲ ਨੂੰ ਚੱਲਿਆ ਤਾਂ ਉਸ ਨੇ ਦੇਖਿਆ ਕਿ ਬਹੁਤ ਇੱਕਠ ਹੈ। ਉਸ ਨੂੰ ਖਿਆਲ ਆਇਆ ਕਿ ਮੇਰੀ ਜੁੱਤੀ ਬੜੀ ਕੀਮਤੀ ਹੈ, ਤਿੱਲੇ ਨਾਲ ਕੱਢੀ ਹੋਈ ਹੈ, ਬਹੁਤ ਨਰਮ ਖੱਲ ਦੀ ਬਣੀ ਹੋਈ ਹੈ ਕਿਤੇ ਅਜਿਹਾ ਨਾ ਹੋਵੇ ਕਿ ਕੋਈ ਇਸ ਜੁੱਤੀ ਨੂੰ ਚੁਗਾ ਲਵੇ, ਉਸ ਨੇ ਜੁੱਤੀ ਲਾਹ ਕੇ ਇਕ ਪਰਨੇ ਵਿਚ ਵਲੇਟ ਲਈ ਅਤੇ ਪੂਰੀ ਤਰ੍ਹਾਂ ਛੁਪਾ ਕੇ ਕੱਢ ਵਿਚ ਮੌਢੇ ਥੱਲੇ ਦਬਾ ਲਈ। ਐਉਂ ਲਗਦਾ ਸੀ ਜਿਵੇਂ ਕੋਈ ਪੁਸਤਕ ਦਬਾਈ ਹੋਵੇ। ਜਦੋਂ ਉਹ ਸਭਾ ਵਿਚ ਪਹੁੰਚਿਆ ਤਾਂ ਗਾਂਗਾ ਤੇਲੀ ਤੇ ਪੰਡਤ ਆਹਮੇ ਸਾਮ੍ਰਾਣੇ ਬੈਠ ਗਏ। ਤਾਂ ਪੰਡਤ ਨੇ ਗਾਂਗੇ ਨੂੰ ਪੁਛਿਆ ਕਿ ਪੰਡਤ ਜੀ! ਇਹ ਦੱਸੋ ਕਿ ਜੋ ਤੁਹਾਡੇ ਕੋਲ ਕਿਹੜਾ ਸ਼ਾਸਤ੍ਰ ਹੈ। ਗਾਂਗੇ ਨੇ ਬੜੇ ਰੋਹਬ ਨਾਲ ਕਿਹਾ ਕਿ ‘ਕੰਟਕ ਚੂਰਨ’। ਪੰਡਤ ਜੀ ਨੇ ਕਦੇ ਇਸ ਦਾ ਨਾਮ ਹੀ ਨਹੀਂ ਸੁਣਿਆ ਸੀ। ਪੰਡਤ ਨੇ ਕਿਹਾ ਕਿ ਮੈਂ ਤਾਂ ਇਹ ਸ਼ਾਸਤ੍ਰ ਪੜ੍ਹਿਆ ਹੀ ਨਹੀਂ, ਜੇ ਇਸ ਨੇ ਮੈਨੂੰ ਇਹਦੇ ਵਿਚੋਂ ਕੋਈ ਪ੍ਰਸ਼ਨ ਕਰ ਦਿਤਾ ਤਾਂ ਕਿਤੇ ਮੇਰੀ ਹਾਰ ਹੀ ਨਾ ਹੋ ਜਾਵੇ। ਤਾਂ ਪੰਡਤ ਨੇ ਇਸ ਨੂੰ ਪੁਛਿਆ ਕਿ ਚਰਚਾ ਮੌਨ ਕਰਨੀ ਹੈ ਜਾਂ ਥੋਲ ਕੇ? ਗਾਂਗੇ ਨੇ ਕਿਹਾ ਕਿ ਜਿਵੇਂ ਤੇਰੀ ਮਰਜ਼ੀ। ਪੰਡਤ ਬੜਾ ਪ੍ਰਸ਼ਨ ਹੋਇਆ ਕਿ ਮੈਂ ਹੁਣ ਇਸ ਮੁਕਾਬਲੇ ਤੇ ਆਏ ਪੰਡਤ ਨੂੰ ਜਿੱਤ ਲਵਾਂਗਾ। ਉਸ ਪੰਡਤ ਨੇ ਫੈਸਲਾ ਕੀਤਾ ਕਿ ਆਪਾਂ ਚਰਚਾ ਮੌਨ ਕਰਾਂਗੇ। ਸਿਰਫ ਤਿੰਨ ਪ੍ਰਸ਼ਨ ਕਰਾਂਗੇ, ਜਿਹੜਾ ਦੋ ਵਿਚ ਜਿੱਤ ਜਾਵੇਗਾ ਉਹ ਜੇਤੂ ਕਹਾਏਗਾ। ਜੇ ਲਗਾਤਾਰ ਪਹਿਲੇ ਦੋ ਪ੍ਰਸ਼ਨਾਂ ਵਿਚ ਜਿੱਤ ਹੋ ਗਈ ਤਾਂ ਤੀਜਾ ਪ੍ਰਸ਼ਨ ਨਹੀਂ ਕੀਤਾ ਜਾਵੇਗਾ। ਚਰਚਾ ਦੇ ਅਸੂਲ ਤਹਿ ਹੋ ਗਏ। ਪੰਡਤ ਨੇ ਗਾਂਗੇ ਨੂੰ ਕਿਹਾ ਪਹਿਲਾਂ ਤੂੰ ਪ੍ਰਸ਼ਨ ਕਰ, ਗਾਂਗੇ ਨੇ ਕਿਹਾ ਕਿ ਨਹੀਂ, ਪੰਡਤ ਜੀ ਤੁਸੀਂ ਬਾਹਰੋਂ ਆਏ ਹੋ ਤੁਹਾਡਾ ਹੱਕ ਹੈ, ਤਿੰਨੇ ਪ੍ਰਸ਼ਨ ਤੁਸੀਂ ਹੀ ਮੇਰੇ ਉਪਰ ਕਰੋ। ਸਾਰੇ ਇਨ੍ਹਾਂ ਵਲ ਦੇਖ ਰਹੇ ਸਨ। ਪੰਡਤ ਨੇ ਕਿਹਾ, “ਮੈਂ ਹੁਣ ਪ੍ਰਸ਼ਨ ਕਰਦਾ ਹਾਂ, ਨਾਲ ਹੀ ਉਸ ਨੇ ਇਹ ਕਹਿ ਕੇ ਇਕ ਉਂਗਲੀ ਖੜ੍ਹੀ ਕਰ ਦਿਤੀ।” ਗਾਂਗੇ ਨੇ ਉਸੇ ਵੇਲੇ ਦੋ ਉਂਗਲੀਆਂ ਖੜ੍ਹੀਆਂ ਕਰ ਦਿਤੀਆਂ। ਪੰਡਤ ਨੇ ਆਪਣਾ ਹੱਥ ਹੇਠਾਂ ਕਰ ਲਿਆ ਅਤੇ ਦੂਸਰਾ ਪ੍ਰਸ਼ਨ ਕਰਨ ਲਈ ਫੇਰ ਆਪਣੀ ਬਾਂਹ ਚੁੱਕੀ ਅਤੇ ਪੰਜੇ ਉਂਗਲਾਂ ਥੱਪੜ ਦੀ ਸ਼ਕਲ ਵਿਚ ਖੜ੍ਹੀਆਂ ਕਰ ਦਿਤੀਆਂ। ਗਾਂਗੇ ਨੇ ਉਸੇ ਵੇਲੇ ਮੁੱਕਾ ਵੱਟ ਕੇ ਆਪਣੀ ਬਾਂਹ ਖੜ੍ਹੀ ਕਰ ਦਿਤੀ, ਕਿਉਂਕਿ ਦੋ ਪ੍ਰਸ਼ਨ ਸਨ, ਪੰਡਤ ਨੇ ਆਪਣੀ ਹਾਰ ਮੰਨ ਲਈ ਕਿਉਂਕਿ ਉਹ ਦੋਹਾਂ ਪ੍ਰਸ਼ਨਾਂ ਵਿਚ ਹਾਰ ਗਿਆ ਸੀ। ਸਭਾ ਵਿਚ

ਕਿਸੇ ਨੂੰ ਕੁਝ ਵੀ ਪਤਾ ਨਾ ਲੱਗਿਆ ਕਿ ਕੀ ਪ੍ਰਸ਼ਨ ਸਨ, ਕੀ ਉਤਰ ਸੀ। ਗਾਂਗੇ ਦੀ ਜੈ-ਜੈਕਾਰ ਹੋ ਗਈ ਅਤੇ ਪੰਡਤ ਦੀਆਂ ਸਾਰੀਆਂ ਕਿਤਾਬਾਂ ਜ਼ਬਤ ਹੋ ਗਈਆਂ। ਜਦੋਂ ਰਾਜ ਸਭਾ ਉਠ ਗਈ ਤਾਂ ਉਸ ਵੇਲੇ ਵਿਦਵਾਨਾਂ ਨੇ ਗਾਂਗੇ ਨੂੰ ਘੇਰ ਲਿਆ ਅਤੇ ਕੁਝ ਵਿਦਵਾਨਾਂ ਨੇ ਪੰਡਤ ਜੀ ਨੂੰ ਘੇਰ ਲਿਆ ਅਤੇ ਪੁਛਣ ਲੱਗੇ ਕਿ ਪੰਡਤ ਜੀ! ਤੁਸੀਂ ਕੀ ਪ੍ਰਸ਼ਨ ਕੀਤਾ ਸੀ, ਅਸਾਡੀ ਸਮਝ ਵਿਚ ਨਹੀਂ ਆਇਆ? ਪੰਡਤ ਨੇ ਕਿਹਾ ਕਿ ਮੈਂ ਸਭ ਤੋਂ ਪਹਿਲਾਂ ਉਸ ਉਤੇ ਪ੍ਰਸ਼ਨ ਕੀਤਾ ਸੀ ਕਿ ਸੰਸਾਰ ਵਿਚ ਇਕੋ ਇਕ ਅਦੁੱਤੀ ਬ੍ਰਹਮ ਹੈ ਉਸ ਦੇ ਪ੍ਰਤੀਕ ਵਜੋਂ ਮੈਂ ਇਕ ਉੰਗਲੀ ਖੜ੍ਹੀ ਕਰ ਦਿਤੀ। ਕਹਿਣ ਲੱਗਿਆ, ਉਸ ਗਾਂਗੇ ਨੇ ਝੱਟ ਹੀ ਉਤਰ ਵਿਚ ਦੋ ਉੰਗਲੀਆਂ ਖੜ੍ਹੀਆਂ ਕਰ ਦਿਤੀਆਂ ਅਤੇ ਮੈਂ ਸਮਝ ਲਿਆ ਕਿ ਇਕ ਅਦੁੱਤੀ ਬ੍ਰਹਮ ਨਾਲ ਕੰਮ ਨਹੀਂ ਚਲਦਾ ਇਥੇ ਦੂੰਧ ਪੈਦਾ ਕਰਨ ਲਈ ਮਾਇਆ ਵੱਡਾ ਤੱਤ ਹੈ। ਮੈਂ ਉਸ ਦੇ ਉਤੇ ਨੂੰ ਠੀਕ ਸਮਝਿਆ ਕਿ ਮਾਇਆ ਤੋਂ ਬਿਨਾਂ ਸੰਸਾਰ ਦੀ ਕਾਰ ਨਹੀਂ ਚਲਦੀ। ਮੈਂ ਉਸ ਉਪਰ ਦੂਜਾ ਪ੍ਰਸ਼ਨ ਕਰਿਆ, ਪੰਜੇ ਉੰਗਲਾਂ ਖੜ੍ਹੀਆਂ ਕਰਕੇ ਪੁਛਿਆ ਕਿ ਇਹ ਰਚਨਾ ਪੰਜਾਂ ਤੱਤਾਂ ਦੀ ਬਣੀ ਹੋਈ ਹੈ ਉਸ ਨੇ ਖੁਲ੍ਹੇ ਹੱਥ ਦੀ ਥਾਂ ਮੁੱਕੀ ਵਟ ਲਈ ਅਤੇ ਇਹ ਉਤਰ ਦਿਤਾ ਕਿ ਇਕੱਲੇ-ਇਕੱਲੇ ਪੰਜਾਂ ਤੱਤਾਂ ਦੀ ਨਹੀਂ ਬਣੀ ਹੋਈ ਇਹ ਮਿਲ ਕੇ ਬਣੀ ਹੋਈ ਹੈ। ਦੋ ਪ੍ਰਸ਼ਨ ਮੈਂ ਹਾਰ ਗਿਆ ਸਾਂ ਇਸ ਕਰਕੇ ਮੈਂ ਤੀਜਾ ਪ੍ਰਸ਼ਨ ਨਹੀਂ ਕਰਨਾ ਸੀ। ਉਸ ਪਿਛੋਂ ਓਹੀ ਵਿਦਵਾਨ ਇਸ ਪੰਡਤ ਨੂੰ ਰੌਂਦਾ ਛੱਡ ਕੇ ਗਾਂਗੇ ਤੇਲੀ ਪਾਸ ਗਏ ਅਤੇ ਉਸ ਨੂੰ ਪੁਛਿਆ ਕਿ ਤੂੰ ਉਤਰ ਕਿਸ ਤਰ੍ਹਾਂ ਦੇ ਦਿਤਾ, ਤੂੰ ਤਾਂ ਫਲਸਫੇ ਦਾ ‘ਓ ਅ’ ਵੀ ਨਹੀਂ ਪੜ੍ਹਿਆ ਹੋਇਆ? ਉਹ ਝੱਟ ਕਹਿਣ ਲੱਗਿਆ ਕਿ ਇਸ ਵਿਚ ਕਿਹੜੀ ਗੱਲ ਸੋਚਣ ਦੀ ਸੀ ਜਦੋਂ ਪੰਡਤ ਨੇ ਇਕ ਉੰਗਲੀ ਖੜ੍ਹੀ ਕੀਤੀ ਤਾਂ ਮੈਂ ਝੱਟ ਹੀ ਸਮਝ ਗਿਆ ਕਿ ਉਸ ਨੇ ਇਹ ਗੱਲ ਕਹੀ ਹੈ ਕਿ ਤੂੰ ਕਾਣਾ ਹੈਂ, ਮੈਂ ਤੇਰਾ ਦੂਜਾ ਡੇਲਾ ਵੀ ਕੱਢ ਦੇਣਾ ਹੈ, ਤੇ ਜਵਾਬ ਵਿਚ ਮੈਂ ਦੋਵੇਂ ਉੰਗਲਾਂ ਖੜ੍ਹੀਆਂ ਕਰਕੇ ਕਿਹਾ ਕਿ ਤੇਰੀ ਕੀ ਮਜ਼ਾਲ ਹੈ ਕਿ ਮੇਰੀ ਅੱਖ ਕੱਢੋਂ ਮੈਂ ਤੇਰੀਆਂ ਦੋਵੇਂ ਅੱਖਾਂ ਕੱਢ ਦੇਣੀਆਂ ਹਨ। ਫੇਰ ਉਸ ਨੇ ਆਪਣਾ ਹੱਥ ਖੜ੍ਹਾ ਕਰਕੇ ਕਿਹਾ ਕਿ ਮੈਂ ਤੇਰੇ ਮੂੰਹ ਉਪਰ ਥੱਪੜ ਮਾਰਂਗਾ, ਮੈਂ ਝੱਟ ਹੀ ਉਸ ਨੂੰ ਮੁੱਕਾ ਦਿਖਾਇਆ ਕਿ ਮੈਂ ਤੈਨੂੰ ਘੁੰਨ ਮਾਰ-ਮਾਰ ਕੇ ਅਧੋਇਆ ਕਰ ਦੇਵਾਂਗਾ। ਫੇਰ ਕੀ ਸੀ ਪੰਡਤ ਜਨੋ! ਹਾਰਨਾ ਹੀ ਸੀ ਉਸ ਨੇ। ਸੋ ਉਹ ਹਾਰ ਗਿਆ ਤੇ ਮੈਂ ਜਿੱਤ ਗਿਆ। ਉਹ ਜੋ ਬਾਹਰੋਂ ਆਇਆ ਪੰਡਤ ਸੀ ਉਸ ਨੇ ਕਾਹਲੀ ਵਿਚ ਇਹ ਅੰਦਾਜ਼ੇ ਲਾਏ। ਜੇ ਉਹ ਥੋੜ੍ਹਾ ਵਿਚਾਰਵਾਨ ਹੁੰਦਾ, ਕਾਹਲੀ ਨਾ ਕਰਦਾ, ਧੀਰਜ ਵਿਚ ਰਹਿੰਦਾ ਤਾਂ ਹੋ ਸਕਦਾ ਸੀ ਕਿ ਉਹ ਕਿਸੇ ਨਾ ਕਿਸੇ ਚੰਗੇ ਸਿੱਟੇ ਤੇ ਪਹੁੰਚ ਜਾਂਦਾ। ਉਸ ਦੀ ਹਾਰ ਸ਼ਾਇਦ ਨਾ ਹੁੰਦੀ ਕਿਉਂਕਿ ਉਸ ਨੂੰ ਪਤਾ ਲੱਗ ਹੀ ਜਾਣਾ ਸੀ ਕਿ ਇਹ ਤਾਂ ਇਕ ਅੱਲੜ ਬੰਦਾ ਪੰਡਤ ਦੇ ਰੂਪ ਵਿਚ ਮੇਰੇ ਸਾਮੁਣੇ ਆਇਆ ਹੈ, ਭਾਈ ਗੁਰਦਾਸ ਜੀ ਨੇ ਵੀ ਇਸ ਦੇ ਬਾਰੇ ਇਸ ਤਰ੍ਹਾਂ ਲਿਖਿਆ ਹੈ -

ਗੋਸ਼ਟ ਗਾਂਗੇ ਤੇਲੀਐ ਪੌਂਡਿਤ ਨਾਲਿ ਹੋਵੈ ਜਗ੍ਹ ਦੇਖੈ॥

ਖੜੀ ਕਰੈ ਇਕ ਅੰਗੁਲੀ ਗਾਂਗਾ ਦੂਇ ਵੇਖਾਲੈ ਰੇਖੈ ॥
 ਫੇਰ ਉਚਾਇ ਪੰਜਾਂਗੁਲਾ ਗਾਂਗਾ ਮੁੱਠ ਹਲਾਇ ਅਲੋਖੈ ॥
 ਪੈਰੀਂ ਪੈ ਉਠ ਚੱਲਿਆ ਪੰਡਿਤ ਹਾਰ ਭੁਲਾਵੈ ਭੇਖੈ ॥
 ਨਿਰਗੁਨ ਸਰਗੁਨ ਅੰਗ ਦੂਇ ਪਰਮੇਸਰ ਪੰਜ ਮਿਲਨ
 ਸਰੋਖੈ ॥
 ਅੱਖੀਂ ਦੌਵੇਂ ਭੰਨਸਾਂ ਮੁੱਕੀ ਲਾਇ ਹਲਾਇ ਨਿਮੇਖੈ ॥
 ਮੁਰਖ ਪੰਡਿਤ ਸੁਰਤ ਵਿਸੇਖੈ ॥
ਭਾਈ ਗੁਰਦਾਸ ਜੀ, ਵਾਰ

- 32/18

ਗੁਰਬਾਣੀ ਵਿਚ ਛੁਰਮਾਨ ਆਉਂਦਾ ਹੈ ਕਿ -

ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥
ਪੰਡਿਤ ਰੋਵਹਿ ਗਿਆਨੁ ਗਵਾਇ ॥
ਪੰਨਾ - 954

ਰਾਜੇ ਭੋਜ ਦੇ ਜੀਵਨ ਵਿਚ ਬੜੀ ਸਪਸ਼ਟ ਘਟਨਾ ਵਰਤੀ, ਜਿਸ ਤੋਂ
 ਧੀਰਜਪੁਣ ਦਾ ਹੋਰ ਸਪਸ਼ਟ ਪਤਾ ਲਗ ਜਾਂਦਾ ਹੈ। ਰਾਜੇ ਭੋਜ ਦਾ ਪਿਤਾ
 ਰਾਜਾ ਭੋਜ ਨੂੰ ਛੋਟੀ ਉਮਰ ਵਿਚ ਛੱਡ ਕੇ ਪਰਲੋਕ ਵਾਸੀ ਹੋ ਗਿਆ ਅਤੇ
 ਉਸ ਨੇ ਆਪਣੇ ਪੁੱਤਰ ਦੀ ਸੰਭਾਲ ਲਈ ਆਪਣੇ ਛੋਟੇ ਭਰਾ ਦੇ ਹੱਥ
 ਵਿਚ ਉਸ ਦੀ ਬਾਂਹ ਫੜਾ ਦਿਤੀ ਪਰ ਰਾਜੇ ਮੰਝ ਨੇ ਰਾਜ ਉਪਰ ਆਪਣਾ
 ਹੀ ਕਬਜ਼ਾ ਕਰ ਲਿਆ, ਪਰ ਸਮਾਂ ਬਦਲਿਆ ਰਾਜਾ ਭੋਜ ਫੇਰ ਤਖਤ ਉਪਰ
 ਬੈਠ ਗਿਆ। ਰਾਜਾ ਭੋਜ ਦਾ ਵਜੀਰ ਬਹੁਤ ਹੀ ਸਿਆਣਾ ਸੀ ਉਸ ਨੇ
 ਰਾਜਾ ਭੋਜ ਨੂੰ ਬਹੁਤ ਸ਼ੁਭ ਮਤ ਦਿੰਦਿਆਂ ਕਿਹਾ ਕਿ ਰਾਜਨ! ਧੀਰਜ ਵਰਗਾ
 ਗੁਣ ਇਨਸਾਨ ਨੂੰ ਅਨੇਕਾਂ ਸੰਕਟਾਂ ਤੋਂ ਬਚਾਅ ਸਕਦਾ ਹੈ ਕਿਉਂਕਿ ਧੀਰਜੀ
 ਪੁਰਸ਼ ਜੋ ਉਸ ਦੇ ਕੋਲ ਮਾਇਆ ਆ ਜਾਵੇ ਤਾਂ ਬਹੁਤ ਖੁਸ਼ ਨਹੀਂ ਹੁੰਦਾ
 ਜੇ ਚਲੀ ਜਾਵੇ ਤਾਂ ਬਹੁਤਾ ਰੋਂਦਾ ਨਹੀਂ ਹੈ। ਮਾਇਆ ਅਤੇ ਬਿਪਤਾ ਨੂੰ
 ਦੇਖ ਕੇ ਦਿਲ ਨਹੀਂ ਛੱਡਦਾ। ਜੋ ਕੁਝ ਪ੍ਰਮੇਸ਼ਰ ਨੇ ਲੇਖ ਲਿਖੇ ਹਨ ਉਹ
 ਅਵੱਸ਼ ਹੋ ਹੀ ਜਾਇਆ ਕਰਦੇ ਹਨ। ਇਕ ਵਾਰੀ ਧਾਰਨਾ ਫੇਰ ਪੜ੍ਹ ਲਓ

ਧਾਰਨਾ - ਬਿਪਤਿ ਦੇਖਿ ਨ ਰੋਇਓ ਜੀ,
ਸੰਪੈ ਦੇਖਿ ਨ ਹਰਖੀਐ ਪਿਆਰੇ - 2, 2.
ਸੰਪੈ ਦੇਖ ਨ ਹਰਖੀਐ ਪਿਆਰੇ - 2, 2.
ਬਿਪਤਿ ਦੇਖਿ ਨ ਰੋਇਓ ਜੀ,.....-2

ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥
ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ
ਹੋਇ ॥

ਪੰਨਾ - 337

ਧੀਰਜੀ ਪੁਰਸ਼ ਸਹਿਨਸ਼ੀਲਤਾ ਦਾ ਭੰਡਾਰ ਹੁੰਦਾ ਹੈ। ਮਿਤਰ ਤੇ

ਦੁਸ਼ਮਣ ਨੂੰ ਸਮ ਸਮਝਦਾ ਹੈ ਅਤੇ ਹਰ ਕੰਮ ਕਰਨ ਤੋਂ ਪਹਿਲਾਂ ਪੂਰੀ ਤਰ੍ਹਾਂ ਨਾਲ ਸੋਚਦਾ ਹੈ। ਕੰਨਾਂ ਨਾਲ ਸੁਣੀ ਹੋਈ ਗੱਲ ਉਪਰ ਬਿਲਕੁਲ ਹੀ ਵਿਸ਼ਵਾਸ ਨਹੀਂ ਕਰਦਾ। ਅੱਖਾਂ ਨਾਲ ਦੇਖੀ ਹੋਈ ਘਟਨਾ ਉਪਰ ਵਿਸ਼ਵਾਸ ਨਹੀਂ ਕਰਦਾ ਜਦੋਂ ਤਕ ਕਿ ਉਹ ਉਸ ਦੇ ਬਾਰੇ ਪੂਰੀ ਤਰ੍ਹਾਂ ਖੋਜ ਨਹੀਂ ਕਰ ਲੈਂਦਾ।

ਇਕ ਵਾਰੀ ਐਸੀ ਘਟਨਾ ਹੋਈ ਕਿ ਰਾਜੇ ਭੋਜ ਉਪਰ ਕਿਸੇ ਹੋਰ ਰਾਜੇ ਨੇ ਆਕਰਮਣ ਕਰ ਦਿਤਾ। ਯੁੱਧ ਬਹੁਤ ਸਖਤ ਹੋ ਰਿਹਾ ਸੀ, ਰਾਜੇ ਭੋਜ ਦਾ ਨੌਜ਼ਾਨ ਰਾਜਕੁਮਾਰ ਬਹੁਤ ਵੀਰਤਾ ਨਾਲ ਯੁੱਧ ਕਰਵਾ ਰਿਹਾ ਸੀ; ਰਾਜਾ ਭੋਜ ਸਾਰਾ ਦਿਨ ਯੁੱਧ ਵਿਚ ਰੰਹਿੰਦਾ ਅਤੇ ਵੱਡੀ ਰਾਤ ਗਿਆਂ ਅਗਰਾਮ ਕਰਨ ਲਈ ਘੋੜੇ ਉਪਰ ਹੀ ਸਵਾਰ ਹੋ ਕੇ ਉਹ ਆਪਣੇ ਰਾਜ ਮਹਿਲਾਂ ਵਿਚ ਪਹੁੰਚ ਜਾਇਆ ਕਰਦਾ ਸੀ। ਉਥੇ ਉਸ ਨੇ ਆਰਾਮ ਕਰਨਾ ਅਤੇ ਸਵੇਰੇ ਹੀ ਤਿਆਰ ਹੋ ਕੇ ਯੁੱਧ ਦੇ ਮੈਦਾਨ ਵਿਚ ਆ ਜਾਣਾ। ਯੁੱਧ ਲੜਦਿਆਂ ਨੂੰ ਕਈ ਮਹਿਨੇ ਹੋ ਚੁੱਕੇ ਸਨ, ਇਕ ਦਿਨ ਐਸੀ ਘਟਨਾ ਹੋਈ ਕਿ ਰਾਜਾ ਭੋਜ ਦੀ ਰਾਣੀ ਦੇ **bedroom** (ਸੌਣ ਵਾਲੇ ਕਮਰਾ) ਵਿਚ ਕੋਈ ਆਦਮੀ ਆ ਕੇ ਰਾਜਾ ਰਾਣੀ ਦੇ ਪਲੰਘ ਉਪਰ ਸੌਂ ਗਿਆ ਅਤੇ ਦੁਸ਼ਾਲੇ ਨਾਲ ਮੁੰਹ ਢਕ ਲਿਆ। ਜਦੋਂ ਰਾਣੀ ਆਈ ਤਾਂ ਉਸ ਨੂੰ ਖਿਆਲ ਹੋਇਆ ਕਿ ਅੱਜ ਰਾਜਾ ਜੀ ਘੂੰਕ ਨੀਂਦ ਵਿਚ ਪਏ ਹਨ, ਉਹ ਵੀ ਨਾਲ ਲਗਦੇ ਪਲੰਘ ਤੇ ਬਹੁਤ ਸਾਵਧਾਨਤਾ ਨਾਲ ਬਗੈਰ ਕੋਈ ਖੜਕਾ ਕੀਤੇ ਸੌਂ ਗਈ ਅਤੇ ਆਪਣੇ ਨੇਮ ਅਨੁਸਾਰ ਰਾਜਾ ਭੋਜ ਅੱਧੀ ਰਾਤ ਨੂੰ ਜਦੋਂ **bedroom** (ਸੌਣ ਵਾਲੇ ਕਮਰਾ) ਵਿਚ ਆਇਆ ਤਾਂ ਕੀ ਦੇਖਦਾ ਹੈ ਕਿ ਉਸ ਦੇ ਪਲੰਘ ਉਪਰ ਰਾਣੀ ਦੇ ਨਾਲ ਕੋਈ ਗੈਰ ਬੰਦਾ ਸੁੱਤਾ ਪਿਆ ਹੈ। ਦੇਖਦਿਆਂ ਹੀ ਉਸ ਨੂੰ ਕ੍ਰੋਧ ਆ ਗਿਆ ਅਤੇ ਉਸ ਨੇ ਤਲਵਾਰ ਕੱਚ ਲਈ ਕਿ ਮੈਂ ਦੋਹਾਂ ਨੂੰ ਮਾਰ ਦਿੰਦਾ ਹਾਂ ਪਰ ਉਸ ਨੇ ਆਪਣੇ ਵਜੀਰ ਤੋਂ ਧੀਰਜ ਬਾਰੇ ਬਹੁਤ ਸੁਣਿਆ ਹੋਇਆ ਸੀ ਉਸ ਨੇ ਕਿਹਾ ਕਿ ਮੈਨੂੰ ਹੁਣ ਧੀਰਜ ਰੱਖਣਾ ਚਾਹੀਦਾ ਹੈ ਪਰ ਫੇਰ ਬਾਰ-ਬਾਰ ਖਿਆਲ ਆ ਰਿਹਾ ਸੀ ਕਿ ਮੈਂ ਕੰਨਾਂ ਨਾਲ ਤਾਂ ਨਹੀਂ ਨਾ ਗੱਲ ਸੁਣੀ, ਮੇਰੀਆਂ ਅੱਖਾਂ ਦੇ ਸਾਮੁਣੇ ਰਾਣੀ ਗੈਰ ਬੰਦੇ ਨਾਲ ਪਈ ਹੈ। ਉਸ ਨੇ ਉਸੇ ਸਮੇਂ ਆਪਣੇ ਵਜੀਰ ਨੂੰ ਬੁਲਾਇਆ ਅਤੇ ਸਾਰੀ ਗੱਲ ਉਸ ਨੂੰ ਦੱਸੀ ਉਸ ਨੇ ਵੀ **bedroom** ਵਿਚ ਆ ਕੇ ਆਪਣੀਆਂ ਅੱਖਾਂ ਨਾਲ ਦੇਖਿਆ ਕਿ ਪਲੰਘ ਤੇ ਕੋਈ ਗੈਰ ਆਦਮੀ ਦੁਸ਼ਾਲੇ ਨਾਲ ਮੁੰਹ ਢਕੀਂ ਰਾਣੀ ਨਾਲ ਸੁੱਤਾ ਪਿਆ ਹੈ। ਉਸ ਸਮੇਂ ਵਜੀਰ ਜੋ ਧੀਰਜ ਦਾ ਭੰਡਾਰ ਸੀ, ਨੇ ਆਖਿਆ, “ਰਾਜਨ! ਬਹੁਤ ਵਾਰੀ ਅੱਖਾਂ ਨਾਲ ਦੇਖਿਆਂ ਵੀ ਧੋਖਾ ਹੋ ਜਾਂਦਾ ਹੈ, ਕੋਈ ਗੱਲ ਕਰਨੀ ਹੋਵੇ ਨਿਰਣਾ ਲੈ ਕੇ ਹੀ ਕਰਨੀ ਚਾਹੀਦੀ ਹੈ। ਦੇਖੋ, ਮੇਰੀ ਗੱਲ ਪੁਰਨ ਧੀਰਜ ਦੇ ਧਾਰਨੀ ਹੋ ਕੇ ਸੁਣੋ, ਮਹਾਰਾਣੀ ਪੂਰੀ ਪਤੀਵਰਤਾ ਇਸਤ੍ਰੀ ਹੈ ਇਸ ਵਿਚ ਉਹ ਸਾਰੇ ਗੁਣ ਹਨ ਜੋ ਇਕ ਪਤੀਵਰਤਾ ਇਸਤ੍ਰੀ ਵਿਚ ਹੁੰਦੇ ਹਨ। ਇਹ ਕੌਣ ਹੈ ਜੋ ਪਲੰਘ ਉਪਰ ਪਿਆ ਹੈ ਇਸ ਦਾ ਨਿਰਣਾ ਆਪਾਂ ਥੋੜ੍ਹੀ ਦੇਰ ਵਿਚ ਕਰ ਲਵਾਂਗੇ, ਜੋ ਦੰਡ ਦਾ ਭਾਗੀ ਹੋਇਆ ਤਾਂ ਇਸ ਨੂੰ ਦੰਡ ਦਿਤਾ ਜਾਵੇਗਾ। ਰਾਣੀ ਤੋਂ ਵੀ ਸਾਰੀ ਗੱਲ ਪੁੱਛ ਕੇ ਨਿਰਣਾ ਲਿਆ ਜਾਵੇਗਾ।

ਅੰਮ੍ਰਿਤ ਵੇਲਾ ਹੋਇਆ, ਰਾਣੀ ਆਪਣੀ ਗਾੜੀ ਨੌੰਦ ਤੋਂ ਜਾਰੀ ਉਸ ਨੇ ਫੇਰ ਆਪਣੇ ਦੁਸਰੇ ਪਲੰਘ ਵੱਲ ਨਿਗ੍ਰਾ ਮਾਰੀ ਕਿ ਅੱਜ ਰਾਜਾ ਜੀ ਬਹੁਤ ਹੀ ਥੱਕੇ ਹੋਏ ਹਨ ਇਨ੍ਹਾਂ ਨੂੰ ਸੌਣ ਦੇਈਏ। ਉਹ ਜਦੋਂ ਉਠੀ ਰਾਜਾ ਭੋਜ ਤੇ ਵਜ਼ੀਰ ਇਕ ਦਮ **bedroom** ਵਿਚ ਆ ਗਏ ਅਤੇ ਰਾਣੀ ਹੈਰਾਨ ਹੋ ਗਈ ਅਤੇ ਉਸ ਦੇ ਪੈਰਾਂ ਥੱਲੇ ਮਿੱਟੀ ਨਿਕਲ ਗਈ। ਇਹ ਸੋਚ ਕੇ ਕਿ ਰਾਜਾ ਭੋਜ ਤਾਂ ਮੇਰੇ ਸਾਮ੍ਰਾਣੇ ਖੜ੍ਹੇ ਹਨ, ਇਹ ਜੋ ਪਲੰਘ ਤੇ ਪਿਆ ਹੈ ਫੇਰ ਇਹ ਕੌਣ ਹੋਇਆ? ਉਸ ਸਮੇਂ ਰਾਜਾ ਭੋਜ ਨੇ ਬਹੁਤ ਹੀ ਕਾਹਲੀ ਨਾਲ ਤਲਵਾਰ ਸੂਤ ਲਈ ਅਤੇ ਵਜ਼ੀਰ ਨੂੰ ਕਹਿਣ ਲੱਗਿਆ ਕਿ ਮੈਂ ਰਾਣੀ ਤੇ ਇਸ ਪੁਰਸ਼ ਦਾ ਸਿਰ ਆਪਣੇ ਹੱਥ ਨਾਲ ਕੱਟਣਾ ਹੈ। ਉਸ ਨੇ ਤਲਵਾਰ ਸੂਤ ਲਈ ਅਤੇ ਰਾਣੀ ਵੀ ਸਮਝ ਗਈ ਪਰ ਵਜ਼ੀਰ ਨੇ ਉਸੇ ਵੇਲੇ ਰੋਕ ਦਿਤਾ ਉਸ ਨੇ ਰਾਜੇ ਨੂੰ ਕਿਹਾ ਠਹਿਰੋ! ਮਹਾਰਾਣੀ ਤੋਂ ਸਾਰੀ ਗੱਲ ਪੁੱਛ ਲਓ, ਪੁੱਛਣ ਤੇ ਮਹਾਰਾਣੀ ਨੇ ਦਸਿਆ ਕਿ ਮਹਾਰਾਜ! ਮੈਂ ਰੋਜ਼ ਦੀ ਤਰ੍ਹਾਂ ਸੌਣ ਲਈ **bedroom** ਵਿਚ ਆਈ ਤਾਂ ਮੈਂ ਦੇਖਿਆ ਕਿ ਤੁਸੀਂ ਪਲੰਘ ਉਤੇ ਪਏ ਹੋਏ, ਦੁਸ਼ਕਾਲੇ ਨਾਲ ਮੂੰਹ ਢਕਿਆ ਹੋਇਆ ਹੈ ਜਿਵੇਂ ਹੁਣ ਇਸ ਬੰਦੇ ਨੇ ਢਕਿਆ ਹੈ ਇਸੇ ਤਰ੍ਹਾਂ ਸੀ, ਮੈਂ ਇਸ ਨੂੰ ਨਹੀਂ ਜਗਾਇਆ ਇਹ ਸਮਝ ਕੇ ਤੁਸੀਂ ਸੁੱਤੇ ਪਏ ਹੋਏ, ਨਾ ਜਗਾਉਣ ਦਾ ਕਾਰਨ ਇਹ ਹੈ ਕਿ ਜਦੋਂ ਮੇਰੀ ਸ਼ਾਦੀ ਆਪ ਨਾਲ ਹੋਈ ਤਾਂ ਮੇਰੀ ਮਾਂ ਨੇ ਮੈਨੂੰ ਸਿਖਿਆ ਦਿੰਦਿਆਂ ਕਿਹਾ ਕਿ ਰਾਜਾ ਲੋਕਾਂ ਨੂੰ ਬਹੁਤ ਮੁਸ਼ਕਲ ਨਾਲ ਨੌੰਦ ਆਇਆ ਕਰਦੀ ਹੈ ਕਿਉਂਕਿ ਉਨ੍ਹਾਂ ਦੇ ਮਨ ਵਿਚ ਬਹੁਤ ਕਲਪਨਾਵਾਂ ਹੋਇਆ ਕਰਦੀਆਂ ਹਨ। ਉਹ ਦਵਾਈਆਂ ਖਾ-ਖਾ ਕੇ ਮਸਾਂ ਸੌਂਦੇ ਹਨ। ਤੂੰ ਰਾਜਾ ਜੀ ਨੂੰ ਸੁੱਤੇ ਪਏ ਕਦੇ ਨਹੀਂ ਜਗਾਉਣਾ। ਸੋ ਮੈਂ ਇਹ ਸਿੱਖਿਆ ਪੱਲੇ ਬੰਨ੍ਹ ਲਈ, ਮੈਂ ਭੁਲੇਖੇ ਵਿਚ ਆਈ ਹੋਈ ਹੀ ਸੌਂ ਗਈ। ਮੈਂ ਇਸ ਨੂੰ ਤੁਹਾਡਾ ਹੀ ਰੂਪ ਸਮਝਦੀ ਰਹੀ, ਮੈਂ ਇਸ ਨੂੰ ਜਗਾਇਆ ਨਹੀਂ ਅਤੇ ਪਲੰਘ ਉਪਰ ਸੌਂ ਗਈ। ਹੁਣ ਤੁਸੀਂ ਮੇਰੇ ਸਾਮ੍ਰਾਣੇ ਖੜ੍ਹੇ ਹੋਏ। ਮੈਂ ਤਾਂ ਖੁਦ ਹੈਰਾਨ ਹਾਂ ਕਿ ਇਹ ਕੌਣ ਹੋਇਆ ਜੋ ਪਲੰਘ ਤੇ ਪਿਆ ਹੈ? ਉਸ ਵੇਲੇ ਵਜ਼ੀਰ ਅੱਗੇ ਵਧਿਆ ਉਸ ਨੇ ਉਸ ਸੁੱਤੇ ਪਏ ਮਨੁੱਖ ਦੇ ਮੂੰਹ ਉਪਰੋਂ ਦੁਸ਼ਕਾਲਾ ਲਾਹਿਆ ਤਾਂ ਸਾਰੇ ਹੈਰਾਨ ਹੋ ਗਏ ਕਿ ਇਹ ਤਾਂ ਉਨ੍ਹਾਂ ਦਾ ਆਪਣਾ ਸ਼ਹਿਜ਼ਾਦਾ ਹੀ ਹੈ। ਰਾਜਾ ਭੋਜ ਬਹੁਤ ਹੀ ਹੈਰਾਨ ਹੋਇਆ ਹੋਇਆ ਸੀ ਅਤੇ ਸੋਚ ਰਿਹਾ ਸੀ ਕਿ ਜੇ ਮੈਂ ਧੀਰਜ ਨਾ ਕਰਦਾ ਤਾਂ ਕਿੱਡੀ ਮੰਦ ਘਟਨਾ ਮੇਰੇ ਹੱਥਾਂ ਹੀ ਹੋ ਜਾਣੀ ਸੀ ਅਤੇ ਵਜ਼ੀਰ ਦੀ ਅਕਲ ਨੂੰ ਬਾਰ-ਬਾਰ ਸਲਾਹੁੰਦਾ ਸੀ ਕਿ ਇਸ ਨੇ ਕਿੱਡੀ ਸੋਹਣੀ ਸਲਾਹ ਦਿਤੀ ਹੈ ਜਿਸ ਦਾ ਕੋਈ ਮੁੱਲ ਨਹੀਂ ਪਾਇਆ ਜਾ ਸਕਦਾ। ਰਾਜਕੁਮਾਰ ਨੂੰ ਜਾਗ ਆਉਣ ਤੇ ਪੁਛਿਆ ਤਾਂ ਉਸ ਨੇ ਦਸਿਆ ਕਿ ਮੈਨੂੰ ਕਈ ਮਹੀਨੇ ਯੁੱਧ ਲੜਦੇ ਨੂੰ ਹੋ ਗਏ ਸਨ, ਅੱਜ ਮੇਰੇ ਮਨ ਵਿਚ ਆਇਆ ਕਿ ਮੈਂ ਆਪਣੇ ਮਾਤਾ ਪਿਤਾ ਜੀ ਨੂੰ ਮਿਲ ਆਵਾਂ। ਮੈਂ ਬਹੁਤ ਥਕਿਆ ਹੋਇਆ ਸੀ ਆਪ ਜੀ ਦੇ ਪਲੰਘ ਤੇ ਸੌਂ ਗਿਆ। ਉਸ ਤੋਂ ਪਿਛੋਂ ਮੈਨੂੰ ਨਹੀਂ ਪਤਾ ਕੀ ਹੋਇਆ, ਕੀ ਨਹੀਂ ਹੋਇਆ। ਹੁਣ ਮੈਂ ਆਪ ਨੂੰ ਸਾਮ੍ਰਾਣੇ ਖੜ੍ਹੇ ਦੇਖ ਰਿਹਾ ਹਾਂ।

ਸੋ ਧੀਰਜ ਬਹੁਤ ਵੱਡਾ ਗੁਣ ਹੈ। ਤੁਹਾਨੀ ਮਾਰਗ ਤੇ ਚਲਦਿਆਂ

ਪੀਰਜੀ ਪੁਰਸ਼ ਖਟ ਲਿਆ ਕਰਦਾ ਹੈ। ਵਿਚਾਰ ਕੇ ਦੇਖੋ ਕਿ ਬਾਬਾ ਫਰੀਦ ਜੀ ਨੇ 36 ਸਾਲ ਘੋਰ ਤਪਸਿਆ ਕੀਤੀ, ਪੱਤੇ ਖਾ ਕੇ ਸਰੀਰ ਸੁਕਾ ਲਿਆ, ਖੂਹ ਵਿਚ ਪੁੱਠੇ ਲਟਕਦੇ ਰਹੇ ਅਤੇ ਗਰਮੀ ਸਰਦੀ ਸਰੀਰ ਤੇ ਸਹਾਰਦੇ ਰਹੇ ਵਾਹਿਗੁਰੂ ਮਿਲਾਪ ਲਈ ਕਾਹਲੇ ਨਹੀਂ ਪਏ ਪਰ ਤਰਲੇ ਜ਼ਰੂਰ ਲੈਂਦੇ ਰਹੇ ਅਤੇ ਆਪਣੀ ਹਾਲਤ ਨੂੰ ਦੇਖ ਕੇ ਇਸ ਤਰ੍ਹਾਂ ਕਹਿੰਦੇ ਰਹੇ -

ਧਾਰਨਾ - ਤਨ ਸੁੱਕ ਕੇ ਹੱਡਾਂ ਦੀ ਮੁੱਠੀ ਹੋ ਗਿਆ,
ਅਜੇ ਵੀ ਨਾ ਰੱਬ ਬਹੁਤਿਆ - 2, 2.
ਪਿਆਰਿਓ, ਅਜੇ ਵੀ ਨਾ ਰੱਬ ਬਹੁਤਿਆ -

2, 2.

ਧਾਰਨਾ - ਤਨ ਸੁੱਕ ਕੇ ਹੱਡਾਂ ਦੀ ਮੁੱਠੀ ਹੋ
ਗਿਆ...-2

ਫਰੀਦਾ ਤਨੁ ਸੁੱਕਾ ਪਿੰਜਰੁ ਬੀਆ ਤਲੀਆਂ ਖੁੰਡਹਿ ਕਾਗ ||
ਅਜੇ ਸੁ ਰਬੁ ਨ ਬਾਹੁਤਿਓ ਦੇਖੁ ਬੰਦੇ ਕੇ ਭਾਗ ||

ਪੰਨਾ - 1382

ਅੱਧ ਮੌਦੇ ਸਰੀਰ ਉਪਰ ਕਾਂ ਚੁੰਝਾਂ ਮਾਰ ਰਹੇ ਸਨ, ਉਨ੍ਹਾਂ ਨੂੰ ਵੀ ਬੜੇ ਪਿਆਰ ਨਾਲ ਵਰਜ ਰਹੇ ਸਨ ਕਿ ਦੇਖਿਓ ਕਿਤੇ ਮੇਰੀਆਂ ਅੱਖਾਂ ਨਾ ਖਾ ਲੈਣਾ, ਫੇਰ ਮੈਂ ਕਿਸ ਤਰ੍ਹਾਂ ਆਪਣੇ ਪਿਆਰੇ ਦੇ ਦਰਸ਼ਨ ਕਰਾਂਗਾ -

ਧਾਰਨਾ - ਓ ਕਾਗਾ, ਏ ਦੋਏ ਨੈਣਾਂ ਮਤ ਛੇਕਿਓ -
2, 2.

ਮੈਨੂੰ ਪਿਰ ਦੇਖਣ ਕੀ ਆਸ - 2, 2.
ਓ ਕਾਗਾ, ਏ ਦੋਏ ਨੈਣਾਂ ਮਤ ਛੇਕਿਓ -

2.

ਕਾਗਾ ਕਰੰਗ ਢੱਡੋਲਿਆ ਸਗਲਾ ਖਾਇਆ ਮਾਸੁ ||
ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ||

ਪੰਨਾ - 1382

ਆਪਣੀ ਹਾਲਤ ਦਸਦਿਆਂ ਹੋਇਆਂ ਫੁਰਮਾਨ ਕਰਦੇ ਹਨ -

ਧਾਰਨਾ - ਚੱਲਾਂ ਸਿਰ ਦੇ ਭਾਰ,
ਜੇ ਮੈਨੂੰ ਮਿਲ ਜਾਏ ਰਾਮ ਪਿਆਰਾ - 2,

2.

ਮਿਲ ਜਾਏ ਰਾਮ ਪਿਆਰਾ ਜੇ ਮੈਨੂੰ - 2,

2.

ਚੱਲਾਂ ਸਿਰ ਦੇ ਭਾਰ.....-2

ਤਨੁ ਤਪੈ ਤਨੂਰ ਜਿਊ ਬਾਲਣੁ ਹਡੁ ਬਲੰਨੀ॥
ਪੈਰੀ ਬਕਾਂ ਸਿਰਿ ਜੂਲਾਂ ਜੇ ਮੂੰ ਪਿਰੀ ਮਿਲੰਨੀ॥ ਪੰਨਾ
- 1384

ਇਸ ਦੇ ਪਿਛੋਂ ਪੂਰੇ 14 ਸਾਲ ਮੁਰਸ਼ਦੇ ਕਾਮਲ ਦੀ ਸੇਵਾ ਵਿਚ ਜਾ ਕੇ ਮਰਜ਼ੀਵੜਾ ਬਣ ਕੇ ਸੇਵਾ ਕੀਤੀ, ਪੂਰੇ 50 ਸਾਲ ਦੀ ਮਿਹਨਤ ਪਿਛੋਂ ਵਾਹਿਗੁਰੂ ਜੀ ਦਾ ਝਲਕਾਰਾ ਵੱਜਿਆ। ਸੋ ਕਿੱਡੇ ਧੀਰਜੀ ਸਨ ਆਪ।

ਸੋ ਇਸ ਤਰ੍ਹਾਂ ਸੁਨਿਆਰ ਦਾ ਪਤੀਕ ਦਿੰਦਿਆਂ ਹੋਇਆਂ ਗੁਰੂ ਮਹਾਰਾਜ਼ ਜੀ ਧੀਰਜ ਧਾਰਨ ਦਾ ਉਪਦੇਸ਼ ਦਿੰਦੇ ਹਨ।

ਧੰਨ ਜੀਓ ਤਿਹ ਕੌ ਜਗ ਮੈ,
ਮੁਖ ਤੇ ਹਰਿ ਚਿਤ ਮੈ ਜੁਧੁ ਬਿਚਾਰੈ॥
ਦੇਹ ਅਨਿੱਤ ਨ ਨਿੱਤ ਰਹੈ,
ਜਸੁ ਨਾਵ ਚੜੈ ਭਵ ਸਾਗਰ ਤਾਰੈ॥
ਧੀਰਜ ਧਾਮ ਬਨਾਇ ਇਹੈ ਤਨ,
ਬੁਧਿ ਸੁ ਦੀਪਕ ਜਿਊ ਉਜੀਆਰੈ॥
ਗਿਆਨਹਿ ਕੀ ਬਢਨੀ ਮਨਹੁ ਹਾਥ ਲੈ
ਕਾਤਰਤਾ ਕੁਤਵਾਰ ਬੁਹਾਰੈ॥
ਕਿਸ਼ਨਾਵਤਾਰ

ਗੁਰੂ ਦਸ਼ਮੇਸ਼ ਪਿਤਾ ਜੀ ਨੇ ਧੀਰਜ ਦਾ ਘਰ ਇਸ ਤਨ ਨੂੰ ਬਣਾਉਣ ਵਾਸਤੇ ਉਪਦੇਸ਼ ਦਿਤਾ ਹੈ। ਸੋ ਧੀਰਜ ਇਕ ਬਹੁਤ ਵੱਡਾ ਰੁਹਾਨੀ ਗੁਣ ਹੈ ਜੋ ਪ੍ਰਭੂ ਮਿਲਾਪ ਵਿਚ ਸਹਾਈ ਹੁੰਦਾ ਹੈ। ਗੁਰੂ ਦਸ਼ਮੇਸ਼ ਪਿਤਾ ਜੀ ਨੇ ਆਤਮ ਤੱਤ ਦੀ ਪ੍ਰਾਪਤੀ ਲਈ ਅੰਤਰੀਵੀ ਗੁਣਾਂ ਤੇ ਬਹੁਤ ਜ਼ੋਰ ਦਿਤਾ ਹੈ। ਆਪ ਨੇ ਫੁਰਮਾਨ ਕੀਤਾ ਹੈ ਕਿ ਘਰ ਬਾਰ ਛੱਡ ਕੇ ਵਣਾਂ ਵਿਚ ਸੰਸਾਰ ਤੋਂ ਅਲੱਗ-ਬਲੱਗ ਹੋ ਕੇ ਕਠਿਨ ਸਾਧਨਾ ਕਰਨ ਦੀ ਲੋੜ ਨਹੀਂ ਹੈ। ਇਕ ਤਾਂ ਸੰਸਾਰੀ ਜ਼ਿੰਮੇਦਾਰੀਆਂ ਤੋਂ ਡਰ ਕੇ ਆਦਮੀ ਭਜਦਾ ਹੈ ਦੂਸਰਾ ਇਕਾਂਤ ਰਹਿਣ ਵਾਲੇ ਵਿਚ ਕੁਦਰਤੀ ਤੌਰ ਤੇ ਕ੍ਰੋਧ ਵਧ ਜਾਇਆ ਕਰਦਾ ਹੈ। ਐਸੀਆਂ ਬਹੁਤ ਉਦਾਹਰਣਾਂ ਹਨ ਜਿਵੇਂ ਕਿ ਬਾਬਾ ਫਰੀਦ ਜੀ ਘੋਰ ਤੁਪ ਕਰਦੇ ਰਹੇ। ਜਦੋਂ ਆਪਣੀ ਮਾਤਾ ਨੂੰ ਮਿਲਣ ਲਈ ਆਉਂਦੇ ਹਨ ਤਾਂ ਰਸਤੇ ਵਿਚ ਧੁੱਪ ਤੋਂ ਬਚਣ ਲਈ ਸੰਘਣੇ ਦਰਖਤ ਦੀ ਛਾਂ ਹੇਠ ਬੈਠ ਗਏ। ਦਰੱਖਤ ਦੀਆਂ ਟਾਹਣੀਆਂ ਉਪਰ ਪੰਛੀ ਚੋਗਾ ਚੁਗਾ ਕੇ ਪ੍ਰਭੂ ਦਾ ਸ਼ੁਕਰ ਕਰਦੇ ਹੋਏ ਆਪਣੀ ਬੋਲੀ ਵਿਚ ਗੁਣ ਗਾ ਰਹੇ ਸਨ। ਫਰੀਦ ਜੀ ਨੂੰ ਉਨ੍ਹਾਂ ਦੀ ਬੋਲੀ ਨਾ ਭਾਈ ਅਤੇ ਐਸਾ ਬਚਨ ਕਰ ਦਿਤਾ ਕਿ ‘ਮਰ ਵੰਝੇ ਚਿੜੀਓ’ ਸਾਰੇ ਪੰਛੀ ਧਰਤੀ ਉਪਰ ਗਿਰ ਗਏ ਅਤੇ ਪਾਣ ਨਿਕਲ ਗਏ। ਇਹ ਕ੍ਰੋਧ ਦੀ ਨਿਸ਼ਾਨੀ ਸੀ ਜੋ ਕੁਦਰਤੀ ਤੌਰ ਤੇ ਅਲੱਗ-ਬਲੱਗ ਰਹਿਣ ਵਾਲੇ ਤਪੀਆਂ ਵਿਚ ਆ ਹੀ ਜਾਇਆ ਕਰਦਾ ਹੈ।

ਗੁਰੂ ਦਸ਼ਮੇਸ਼ ਪਿਤਾ ਜੀ ਫੁਰਮਾਉਂਦੇ ਹਨ ਕਿ ਸੰਸਾਰਕ ਪ੍ਰਾਪਤੀਆਂ

ਦਾ ਤਿਆਗ ਨਾ ਕਰ। ਪੁੱਤਰ ਹੋ ਕੇ ਮਾਂ ਬਾਪ ਦਾ ਆਦਰ ਕਰ, ਭਰਾ ਹੋ ਕੇ ਭੈਣਾਂ ਨੂੰ ਸੁਮੱਤ ਦੇ, ਪਤਨੀ ਜਾਂ ਪਤੀ ਹੋ ਕੇ ਪਤੀਵਰਤਾ, ਇਸਤ੍ਰੀਵਰਤਾ ਧਰਮ ਨੂੰ ਸਮਝਣ ਦਾ ਪੂਰੀ ਤਰ੍ਹਾਂ ਨਾਲ ਯਤਨ ਕਰ। ਜੰਗਲ ਵਿਚ ਤੁਸੀਂ ਇਕਾਂਤ ਭਾਲਦੇ ਹੋ ਪਰ ਗ੍ਰਹਿਸਤ ਵਿਚ ਜਦੋਂ ਸਾਰਾ ਪਰਿਵਾਰ ਸੁੱਤਾ ਪਿਆ ਹੁੰਦਾ ਹੈ ਉਸ ਵੇਲੇ ਇਸ਼ਨਾਨ ਕਰਕੇ ਪੜ੍ਹ ਵਿਚ ਲਿਵ ਜੋੜਨੀ ਚਾਹੀਦੀ ਹੈ। ਨੇਕ ਕਿਰਤ ਕਰਕੇ ਬਿਰਤੀ ਸ਼੍ਰਯ ਹੋਵੇਗੀ, ਜਤ ਪੂਰੀ ਤਰ੍ਹਾਂ ਨਾਲ ਧਾਰਨ ਕਰੋ, ਜਟਾਵਾਂ ਰੱਖਣ ਦੀ ਕੋਈ ਲੋੜ ਨਹੀਂ, ਨਹੁੰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇੰਦਰੀਆਂ ਨੂੰ ਕਾਬੂ ਵਿਚ ਰੱਖਣ ਲਈ ਸਦਾ ਤਤਪਰ ਰਹੋ। ਫੌਕੇ ਕਰਮਕਾਂਡਾਂ ਵਿਚ ਪੈ ਕੇ ਸਮਾਂ ਨਾ ਗੁਆਓ, ਸਮਰੱਥ ਗੁਰੂ ਨੂੰ ਮਿਲ ਕੇ ਆਤਮ ਚਿੰਤਨ ਕਰੋ ਅਤੇ ਲਗਾਤਾਰੀ ਨਾਮ ਪਿਆਰ, ਨਾਮ ਸੌਝੀ ਦੀ ਬਿਭੂਤ ਲਗਾਓ, ਬੌਡਾ ਖਾਓ, ਬੌਡਾ ਸੋਵੋਂ, ਜੀਵਨ ਸੰਜਮ ਵਿਚ ਵਰਤੋਂ ਕਿਸੇ ਢੱਲਾਰ ਵਿਚ ਨਾ ਆਵੋ, ਸਹਿਜ ਦਾ ਜੀਵਨ ਬਤੀਤ ਕਰੋ। ਦਇਆ, ਖਿਮਾ, ਸੀਲ, ਸੌਚ, ਦਾਨ, ਤਪ, ਸੰਤੋਖ, ਮਿੱਠਾ ਬੋਲ, ਸਭ ਦਾ ਭਲਾ ਮਨਾਉਣ ਵਾਲੇ ਗੁਣ ਧਾਰਨ ਕਰੋ। ਕ੍ਰੋਧ, ਲੋਭ, ਅਹੰਕਾਰ, ਹੱਠ, ਕਾਮ ਇਨ੍ਹਾਂ ਨੂੰ ਮਨ ਵਿਚ ਨਾ ਲਿਆਵੋ। ਜਦੋਂ ਇਸ ਤਰ੍ਹਾਂ ਅਸੀਂ ਤੱਤ ਬੇਤੇ ਮਹਾਂਪੁਰਸ਼ਾਂ ਦੀ ਸੰਗਤ ਕਰਕੇ ਪ੍ਰਭੂ ਦੇ ਨਾਮ ਦਾ ਜਾਪ ਕਰਾਂਗੇ ਉਸ ਵੇਲੇ ਆਤਮ ਤੱਤ ਦੇ ਦਰਸ਼ਨ ਹੋਣਗੇ ਅਤੇ ਵਾਹਿਗੁਰੂ ਵਿਚ ਅਭੇਦ ਅਵਸਥਾ ਪ੍ਰਾਪਤ ਕਰ ਲਵਾਂਗੇ। ਆਪ ਦਾ ਫੁਰਮਾਨ ਹੈ -

ਰੇ ਮਨ ਐਸੋ ਕਰ ਸੰਨਿਆਸਾ॥

**ਬਨ ਸੇ ਸਦਨ ਸਭੈ ਕਰ ਸਮਝਹੁ, ਮਨ ਹੀ ਮਾਹਿ
ਉਦਾਸਾ॥**

ਜਤ ਕੀ ਜਟਾ ਜੋਗ ਕੋ ਮੰਜਨ ਨੇਮ ਕੇ ਨਖਨ ਬਢਾਓ॥
ਗਿਆਨ ਗੁਰੂ ਆਤਮ ਉਪਦੇਸਹੁ ਨਾਮ ਬਿਭੂਤ ਲਗਾਓ॥
ਅਲਪ ਅਹਾਰ ਸੁਲਪ ਸੀਨਿਦ੍ਰਾ ਦਯਾ ਛਿਮਾ ਤਨ ਪ੍ਰੀਤਿ॥
ਸੀਲ ਸੰਤੋਖ ਸਦਾ ਨਿਰਬਾਹਿਬੋ ਹੈਬੋ ਤ੍ਰਿਗੁਣ ਅਤੀਤਿ॥
ਕਾਮ ਕ੍ਰੋਧ ਹੰਕਾਰ ਲੋਭ ਹਠ ਮੌਹ ਨ ਮਨ ਸਿਉ
ਲਜਾਵੈ॥

ਤਬ ਹੀ ਆਤਮ ਤਤ ਕੋ ਦਰਸੇ ਪਰਮ ਪੁਰਖ ਕਹਿ ਪਾਵੈ॥

ਰਾਮਕਲੀ ਪਾਤਸ਼ਾਹੀ ੧੦

ਗੁਣ ਧਾਰਨੇ 'ਆਤਮ ਮਾਰਗ' ਤੇ ਚਲਣ ਲਈ ਅਤਿ ਜ਼ਰੂਰੀ ਹਨ। ਆਦਮੀ ਦੀ ਮਤ ਕਦੇ ਵੀ ਇਕ ਰਸ ਨਹੀਂ ਰਹਿੰਦੀ, ਸਦਾ ਡੋਲਦੀ ਰਹਿੰਦੀ ਹੈ ਜਿਵੇਂ ਪਾਣੀ ਵਿਚ ਬੇੜੀ ਹੈ ਜੇ ਛੋਟੀਆਂ-ਛੋਟੀਆਂ ਲਹਿਰਾਂ ਵੀ ਉਠਦੀਆਂ ਰਹਿਣ ਤਾਂ ਉਹ ਡੋਲਦੀ ਰਹਿੰਦੀ ਹੈ। ਦੀਵਾ ਜਲ ਰਿਹਾ ਹੈ ਉਹ ਵੀ ਹਵਾ ਦੇ ਵੇਗ ਨਾਲ ਡੋਲਦਾ ਰਹਿੰਦਾ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਗੁਰਸਿੱਖ ਦੀ ਮਤ ਹਰ ਹਾਲਾਤ ਵਿਚ, ਹਰ ਦੁਖ ਸੁਖ ਵਿਚ ਅਨੇਕਾਂ ਮਤਾਂ-ਮੰਤਾਤਰਾਂ ਦੇ ਬਚਨ ਸੁਣਦਿਆਂ ਗੁਰਮਤਿ ਦੇ ਅਡੋਲ ਨਿਸ਼ਚੇ ਵਿਚ ਟਿਕੀ ਰਹਿਣੀ ਚਾਹੀਦੀ ਹੈ। ਸੋ ਜਿਨ੍ਹਾਂ ਨੂੰ ਗੁਰਮੁਖ ਪਦ ਪ੍ਰਾਪਤ ਹੋਇਆ

ਹੈ ਉਨ੍ਹਾਂ ਦੀ ਮਤ ਸਦਾ ਅਡੋਲ ਰਹਿੰਦੀ ਹੈ। ਉਹ ਹਾਨ ਲਾਭ ਦੇ ਦਿਸ਼ਾ,
ਬੁਰੇ ਭਲੇ ਦਿਸ਼ਾ ਦੇਖ ਕੇ ਅਚੱਲ ਰਹਿੰਦੇ ਹਨ -

ਧਾਰਨਾ - ਨਹੀਂਓ ਛੋਲਦੀ ਮਤ ਗੁਰਮੁਖ ਪਿਆਰੇ ਦੀ - 2,
2.

ਮਤ ਗੁਰਮੁਖ ਪਿਆਰੇ ਦੀ,..... - 2, 2.
ਨਹੀਂਓ ਛੋਲਦੀ ਮਤ।

ਗੁਰਮਤਿ ਦੇ ਧਾਰਨੀ ਦੀ ਮਤ ਅਚੱਲ ਹੋਇਆ ਕਰਦੀ ਹੈ ਜਿਸ ਨੂੰ
ਕੋਈ ਵੀ ਚਲਾਏਮਾਨ ਨਹੀਂ ਕਰ ਸਕਿਆ ਕਰਦਾ। ਉਹ ਸ਼ੰਕਿਆਂ ਤੋਂ ਰਹਿਤ
ਹੋਇਆ ਕਰਦੀ ਹੈ ਫੁਰਮਾਨ ਹੈ -

ਨਾਨਕ ਗਿਆਨੀ ਜਗ੍ਹ ਜੀਤਾ ਜਗਿ ਜੀਤਾ ਸਭੁ ਕੌਇ॥
ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ॥
ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੌਇ॥

ਪੰਨਾ - 549

ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨੁ॥
ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ॥

ਪੰਨਾ - 346

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਅਹਰਣਿ ਮਤਿ ਵੇਦੁ ਹਥੀਆਰੁ॥
ਪੰਨਾ - 8

ਹਥਿਆਰ ਘੜਨ ਲਈ ਲੋਹਾ ਗਰਮ ਕੀਤਾ ਜਾਂਦਾ ਹੈ, ਲੁਹਾਰ ਉਸ
ਲੋਹੇ ਨੂੰ ਅਹਰਣ ਉਤੇ ਰੱਖ ਕੇ ਹਥੋੜੇ ਮਾਰ-ਮਾਰ ਕੇ ਆਪਣੀ ਮਰਜ਼ੀ ਨਾਲ
ਹਥਿਆਰ ਬਣਾਉਂਦਾ ਹੈ ਪਰ ਅਹਰਣ ਦੇ ਉਪਰ ਉਨ੍ਹਾਂ ਹਥੋੜਿਆਂ ਦਾ ਕੋਈ
ਅਸਰ ਨਹੀਂ ਹੋਇਆ ਕਰਦਾ। ਇਸੇ ਤਰ੍ਹਾਂ ਨਾਲ ਗੁਰਮਤਿ ਮਾਰਗ ਦੇ ਧਾਰਨੀ
ਜਗਿਆਸੂ ਦੀ ਮਤ ਅਚੱਲ ਹੋਇਆ ਕਰਦੀ ਹੈ।

ਭਾਈ ਮੰਝ ਜੀ ਦਾ ਵਿਰਤਾਂਤ ਤੁਸੀਂ ਜਾਣਦੇ ਹੀ ਹੋ ਜਦੋਂ ਉਸ ਨੇ
ਗੁਰਮਤਿ ਧਾਰਨ ਕਰ ਲਈ, ਗੁਰੂ ਮਹਾਰਾਜ ਜੀ ਨੇ ਆਪਣੇ ਸਿੱਖ ਤੇ
ਕਸਵੱਟੀ ਲਾ ਕੇ ਘਰ ਭੇਜ ਦਿਤਾ। ਉਹ ਇਲਾਕੇ ਦਾ ਵੱਡਾ ਚੌਪਰੀ ਸੀ। ਬਲਦਾਂ ਦੀਆਂ
ਦਰਜਨਾਂ ਜੋੜੀਆਂ ਜਾਪੀਨ ਵਾਹੁਣ ਲਈ ਸਨ, ਦਰਜਨਾਂ ਕਾਮੇ ਰੱਖੇ ਹੋਏ
ਸਨ, ਮੱਝਾਂ, ਗਊਆਂ ਐਨੀਆਂ ਸਨ ਕਿ ਉਸ ਦੇ ਘਰ ਦੁੱਧ ਦੀਆਂ ਨਦੀਆਂ
ਵਹਿੰਦੀਆਂ ਸਨ, ਹਰ ਆਇਆ ਗਿਆ ਉਸ ਦੇ ਘਰੋਂ ਪ੍ਰਸ਼ਾਦਾ ਛਕਦਾ ਸੀ,
ਸਵਾਰੀ ਵਾਸਤੇ ਬਹੁਤ ਸੋਹਣੀਆਂ ਘੋੜੇ, ਘੋੜੀਆਂ ਆਦਿ ਵੀ ਰੱਖੀਆਂ
ਹੋਈਆਂ ਸੀ, ਗੁੰਜਾਰਾਂ ਪਾਉਣ ਵਾਲੇ ਰੱਖ ਵੀ ਘਰ ਵਿਚ ਖੜ੍ਹੇ ਸਨ, ਜਦੋਂ
ਰੱਖ ਚਲਦੇ ਸਨ ਤਾਂ ਦੂਰੋਂ ਹੀ ਪਤਾ ਲਗ ਜਾਂਦਾ ਸੀ ਕਿ ਚੌਪਰੀ ਤੀਰਥਾ
(ਮੰਝ) ਕਿਤੇ ਜਾ ਰਿਹਾ ਹੈ। ਲੋਕ ਸਵਾਗਤ ਲਈ ਉਠ ਕੇ ਦੋਨੋਂ ਹੱਥ ਜੋੜ

ਕੇ ਸ਼ੁਭ ਇੱਛਾ ਪੇਸ਼ ਕਰਦੇ ਸਨ। ਹਰ ਕੋਈ ਇਜ਼ਤ ਕਰਦਾ ਸੀ ਕਿਉਂਕਿ ਉਹ ਦੁਆਬੇ ਵਿਚੋਂ ਸਰਵਰ ਦੇ ਮੁਕਾਮ ਤੇ ਬੜਾ ਭਾਰੀ ਸੰਗ ਲੈ ਕੇ ਜਾਇਆ ਕਰਦੇ ਸਨ।

ਉਹ ਗੁਰੂ ਮਹਾਰਾਜ ਜੀ ਪਾਸੋਂ ਸਿੱਖੀ ਦੀ ਘਾਲ ਕਮਾਈ ਕਰਕੇ ਜਦੋਂ ਘਰ ਆਏ, ਉਸ ਵੇਲੇ ਸਾਰੇ ਪਿੰਡ ਦੇ ਸ਼ਗੀਬਾਂ ਨੇ ਇਕੱਠੇ ਹੋ ਕੇ ਉਨ੍ਹਾਂ ਨੂੰ ਸਮਝਾਇਆ ਕਿ ਭਾਈ ਤੀਰਥੇ! (ਮੰਝ) ਤੂੰ ਗੁਰੂ ਦੀ ਸਿੱਖੀ ਧਾਰਨ ਨਾ ਕਰ; ਇਸ ਵਿਚ ਕੁਝ ਵੀ ਨਹੀਂ। ਦੇਖ ਆਪਾਂ ਸਖੀ ਸਰਵਰ ਨੂੰ ਮੰਨਣ ਵਾਲੇ ਹਾਂ, ਸਰਵਰ ਅਸਾਡੀਆਂ ਮੰਨਤਾਂ ਪੂਰੀਆਂ ਕਰਦਾ ਹੈ, ਬਾਲ ਬੱਚਿਆਂ ਨੂੰ ਰਾਜੀ ਰਖਦਾ ਹੈ, ਵਿਘਨਾਂ ਦਾ ਨਾਸ਼ ਕਰਦਾ ਹੈ, ਤੂੰ ਸਾਡਾ ਭਰਾ ਹੈਂ ਚੌਪਰੀ ਹੈ, ਅਸਾਨੂੰ ਇਸ ਤਰ੍ਹਾਂ ਨਾ ਛੱਡ। ਸਿੱਖੀ ਧਾਰਨ ਕਰਕੇ ਕੀ ਲਵੇਂਗਾ? ਅਜਿਹੇ ਅਨੇਕਾਂ ਬਚਨ ਉਹ ਹਰ ਰੋਜ਼ ਸੁਣਦੇ ਸਨ। ਹੁਣ ਉਨ੍ਹਾਂ ਦੇ ਬਲਦ ਮਰਨੇ ਸ਼ੁਰੂ ਹੋ ਗਏ, ਹੌਲੀ-ਹੌਲੀ ਮੱਝਾਂ, ਗਉਆਂ, ਘੋੜੇ, ਘੋੜੀਆਂ ਸਭ ਮਰ ਗਈਆਂ, ਖੁਰਲੀ ਖਾਲੀ ਹੋ ਗਈ ਅਜੇ ਵੀ ਉਨ੍ਹਾਂ ਦੇ ਹਿਤੈਸੀ ਬਾਰ-ਬਾਰ ਇਹੀ ਕਹਿੰਦੇ ਕਿ ਭਾਈ ਤੀਰਥੇ! ਤੂੰ ਕੀ ਬੱਟਿਆ ਹੈ ਗੁਰੂ ਦੇ ਮਗਰ ਲੱਗ ਕੇ, ਅਸੀਂ ਦੇਖ ਕਿੰਨੇ ਸੁਖੀ ਹਾਂ ਸਰਵਰ ਪੀਰ ਨੂੰ ਮੰਨ ਕੇ। ਸਰਵਰ ਪੀਰ ਤੁਹਾਡੇ ਉਪਰ ਬਹੁਤ ਨਰਾਜ਼ ਹੋ ਗਿਆ ਹੈ। ਜੇ ਗੁਰੂ ਤਕੜਾ ਹੁੰਦਾ ਤਾਂ ਤੁਹਾਡੀ ਰਾਖੀ ਕਰਦਾ। ਭਾਈ ਤੀਰਥੇ! (ਮੰਝ) ਤੂੰ ਅਸਾਡਾ ਕਹਿਣਾ ਮੰਨ, ਅਸਾਡੇ ਨਾਲ ਸਰਵਰ ਪੀਰ ਦੇ ਮੁਕਾਮ ਤੇ ਚਲ ਜਿਵੇਂ ਅੱਗੇ ਸੰਗ ਲੈ ਕੇ ਜਾਂਦਾ ਸੀ ਉਸੇ ਤਰ੍ਹਾਂ ਚਲ। ਉਥੇ ਜਾ ਕੇ ਆਪਾਂ ਮੰਨਤ ਮੰਨਾਂਗੇ ਅਤੇ ਸਰਵਰ ਦਿਆਲੂ ਹੈ। ਜੇ ਤੂੰ ਸਿੱਖੀ ਧਾਰ ਹੀ ਲਈ ਹੈ ਤਾਂ ਵੀ ਤੈਨੂੰ ਬਖਸ਼ ਦੇਵੇਗਾ। ਤੇਰੇ ਪਾਸ ਬੇਅੰਤ ਜਮੀਨ ਹੈ, ਇਕੋ ਫਸਲ ਹੋਣ ਨਾਲ ਪਸੂ, ਘੋੜੇ, ਘੋੜੀਆਂ ਆਦਿ ਸਭ ਕੁਝ ਫੇਰ ਖਰੀਦ ਸਕਦਾ ਹੈ। ਸਾਡੇ ਮੁਕਾਬਲੇ ਤੇ ਤੂੰ ਦੇਖ, ਜਦੋਂ ਦਾ ਤੂੰ ਸਿੱਖ ਬਣਿਆ ਹੈ ਤੇਰੇ ਤੇ ਪੀਰ ਨਰਾਜ਼ ਹੋ ਗਿਆ। ਉਸ ਨੇ ਤੇਰੇ ਉਤੇ ਆਪਣਾ ਵਾਰ ਕੀਤਾ ਪਰ ਗੁਰੂ ਨੇ ਤਾਂ ਤੇਰੀ ਕੋਈ ਰਕਸ਼ਾ ਨਹੀਂ ਕੀਤੀ। ਜੋ ਤੂੰ ਅਗਲੇ ਜਹਾਨ ਦੀਆਂ ਗੱਲਾਂ ਕਰਦਾ ਹੈਂ, ਅਗਲਾ ਜਹਾਨ ਕਿਸੇ ਨੇ ਦੇਖਿਆ ਵੀ ਹੈ, ਸਾਰੇ ਇਹੀ ਕਹਿੰਦੇ ਹਨ ਕਿ ‘ਇਹ ਜਗ ਮਿਠਾ ਅਗਲਾ ਕਿਨ ਛਿੱਠਾ’। ਹੁਣ ਤੂੰ ਦੁਖੀ ਹੋ ਕੇ ਜੀਵਨ ਗੁਜ਼ਾਰੇਂਗਾ, ਅਗਲਾ ਜਹਾਨ ਕਦ ਆਇਆ। ਜਿਵੇਂ ਸਾਨੂੰ ਚਾਰ ਭਾਈ ਮੌਢੇ ਤੇ ਚੁੱਕ ਕੇ ਸ਼ਮਸ਼ਾਨ ਭੂਮੀ ਲੈ ਜਾਣਗੇ ਇਵੇਂ ਜਿਵੇਂ ਤੌਰਾ ਸੰਸਕਾਰ ਹੋਣਾ ਹੈ। ਪਰ ਅਸੀਂ ਦੁਨੀਆਂ ਚੰ ਸੁਖ ਤਾਂ ਲੈ ਲਿਆ ਨਾ। ਅਗਲੇ ਜਹਾਨ ਦਾ ਸਾਧਾਂ, ਸੰਤਾਂ ਨੇ ਲਾਰਾ ਹੀ ਲਾਇਆ ਹੋਇਆ ਹੈ ਕਿਸੇ ਨੇ ਅੱਗੇ ਦਸਿਆ ਤਾਂ ਹੈ ਨਹੀਂ ਕਿ ਕੀ ਹੁੰਦਾ ਹੈ? ਭੂਤ ਵੀ ਬੋਲਦੇ ਹਨ ਉਹ ਵੀ ਮਰ ਕੇ ਹੀ ਭੂਤ ਬਣੇ ਹੁੰਦੇ ਹਨ ਉਹ ਵੀ ਨਹੀਂ ਦਸਦੇ। ਸਾਨੂੰ ਤਾਂ ਐਉਂ ਲਗਦਾ ਹੈ ਜੇ ਕੋਈ ਇਥੇ ਸੁਖੀ ਹੈ ਤਾਂ ਜੇ ਅਗਲਾ ਜਨਮ ਹੋਇਆ ਉਦੋਂ ਵੀ ਸੁਖੀ ਹੀ ਹੋਵੇਗਾ। ਅਜਿਹੇ ਬਚਨ ਭਾਈ ਮੰਝ ਦੀ ਅਰੱਲ ਮਤ ਉਪਰ ਹਥੋੜਿਆਂ ਵਾਂਗੂੰ ਪੈ ਰਹੇ ਸਨ ਅਤੇ ਬਹੁਤ ਹੀ ਭੱਦੇ ਕਿਸਮ ਦੀਆਂ ਘਾੜਤਾਂ ਘੜ

ਰਹੇ ਸਨ। ਭਾਈ ਮੰਝ ਜੀ ਟਸ ਤੋਂ ਮਸ ਨਾ ਹੋਏ। ਉਹ ਗੁਰੂ ਦੇ ਪਿਆਰ ਵਿਚ ਰਹੇ, ਉਨ੍ਹਾਂ ਨੇ ਇਕੋ ਗੱਲ ਕਹੀ, ਪਿਆਰਿਓ! ਮੇਰਾ ਗੁਰੂ ਸਰਬ ਸਮਰਥ ਹੈ, ਉਸ ਦੇ ਵਿਚ ਤੇ ਪ੍ਰਮੇਸ਼ਰ ਵਿਚ ਕੋਈ ਭੇਦ ਨਹੀਂ। ਮੈਂ ਉਸੇ ਦੀ ਸ਼ਰਨ ਵਿਚ ਰਹਿ ਕੇ ਨਿਰਣਾ ਕਰ ਲਿਆ ਹੈ ਕਿ ਗੁਰੂ ਤੇ ਪ੍ਰਮੇਸ਼ਰ ਇਕੋ ਹੀ ਹੋਇਆ ਕਰਦੇ ਹਨ ਜਿਵੇਂ ਕਿ ਫੁਰਮਾਨ ਹੈ -

**ਸਮੁੰਦੂ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੂ ਅਨੂਪ
ਦਿਖਾਈ॥**

**ਗੁਰ ਗੋਵਿੰਦੂ ਗੋਵਿੰਦੂ ਗੁਰੂ ਹੈ ਨਾਨਕ ਭੇਦੁ ਨ
ਭਾਈ॥**

ਪੰਨਾ - 442

ਪਿਆਰਿਓ! ਤੁਹਾਡੀਆਂ ਅੱਖਾਂ ਬੰਦ ਹਨ, ਤੁਹਾਨੂੰ ਇਸ ਸੰਸਾਰ ਤੋਂ ਅੱਗੇ ਕੁਝ ਵੀ ਨਜ਼ਰ ਨਹੀਂ ਆਉਂਦਾ। ਮੈਂ ਇਨ੍ਹਾਂ ਆਪਣੀਆਂ ਅੱਖਾਂ ਨਾਲ ਅਗਲਾ ਸੰਸਾਰ ਦੇਖਿਆ ਹੋਇਆ ਹੈ। ਗੁਰੂ ਦੀ ਕਿੱਪਾ ਨਾਲ ਜਦੋਂ ਮੇਰੀ ਬਿਰਤੀ ਧਰਮ ਖੰਡ ਵਿਚ ਗਈ ਤਾਂ ਜੀਵਾਂ ਨੂੰ ਧਰਮਗਾਜ ਦੇ ਹਜ਼ਾਰਾਂ ਲੇਖੇ ਪੱਤੇ ਦਿੰਦਿਆਂ ਦੇਖਿਆ ਅਤੇ ਜੀਵਾਂ ਨੂੰ ਸਜ਼ਾਵਾਂ ਮਿਲਦੇ ਵੀ ਦੇਖਿਆ -

ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ॥

**ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧਮ
ਰਾਇ॥**

ਪੰਨਾ - 1425

ਦੇਖੋ ਬਾਬਾ ਫਰੀਦ ਜੀ ਜੋ ਸਖੀ ਸਰਵਰ ਦੇ ਭਰਾ ਮੁਸਲਮਾਨ ਹੀ ਹਨ, ਇਸਲਾਮ ਦੇ ਧਾਰਨੀ ਸਨ ਉਹ ਵੀ ਫੁਰਮਾਉਂਦੇ ਹਨ -

**ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ
ਢਾਹਾ॥**

**ਅਗੈ ਦੌਜਕੁ ਤਪਿਆ ਸੁਣੀਐ ਹੁਲ ਪਵੈ ਕਾਹਾਹਾ॥
ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ
ਵੇਪਰਵਾਹਾ॥**

ਅਮਲ ਜਿ ਕੀਤਿਆ ਦੂਨੀ ਵਿਚਿ ਸੇ ਦਰਗਹ ਓਗਾਹਾ॥

ਪੰਨਾ - 1383

ਸੋ ਮੈਂ ਜੋ ਆਪਣੀਆਂ ਅੱਖਾਂ ਨਾਲ ਦੇਖ ਲਿਆ ਹੈ ਅਤੇ ਪਰਖ ਕੇ ਨਿਸ਼ਚੇ ਕਰ ਲਿਆ ਹੈ, ਤੁਹਾਡੇ ਕਹਿਣ ਤੇ ਮੈਂ ਇਨ੍ਹਾਂ ਕੱਚੀਆਂ ਗੱਲਾਂ ਨੂੰ ਨਹੀਂ ਮੰਨਣਾ। ਇਹ ਜੋ ਪੀਰ ਹੈ ਇਹ ਤਾਂ ਆਪ ਹੀ ਧੱਕੇ ਖਾਂਦਾ ਫਿਰਦਾ ਹੈ। ਤੁਹਾਡੇ ਪੀਰ ਨੂੰ ਦਰਗਾਹ ਵਿਚ ਥਾਂ ਮਿਲਦੀ ਹੀ ਨਹੀਂ। ਜੋ ਪਹੁੰਚੇ ਹੋਏ ਹਨ ਉਹ ਬਾਬਾ ਫਰੀਦ ਜੀ ਹਨ। ਇਹ ਪੀਰ ਸਰਵਰ ਤਾਂ ਕਰਮਾਤੀ ਸੀ ਜਿਸ ਦਾ ਨਾਮ ਅਹਿਮਦ ਸੀ ਉਸ ਨੂੰ ਤਾਂ ਉਸ ਦੇ ਭਰਾਵਾਂ ਨੇ ਹੀ

ਮਾਰ ਦਿਤਾ। ਜੇ ਉਸ ਵਿਚ ਸੱਤਿਆ ਹੁੰਦੀ ਤਾਂ ਉਹ ਆਪਣੀ ਰਾਖੀ ਆਪ ਹੀ ਕਰ ਲੈਂਦਾ। ਜਿਹੜਾ ਆਪਣੀ ਰਾਖੀ ਨਹੀਂ ਕਰ ਸਕਦਾ ਤਾਂ ਉਹ ਤੁਹਾਡੀ ਰਾਖੀ ਕਿਵੇਂ ਕਰੇਗਾ। ਉਹ ਤਾਂ ਰਿੱਧੀਆਂ ਸਿੱਧੀਆਂ ਵਿਚ ਮਸਤ ਮਾਇਆਵੀ ਬੰਦਾ ਸੀ, ਕਿਸੇ ਦੇ ਪਸੂ ਮਾਰ ਦਿਤੇ, ਕਿਸੇ ਦਾ ਬੱਚਾ ਬਿਮਾਰ ਕਰ ਦਿਤਾ, ਕਿਸੇ ਦਾ ਘਰ ਬਰਬਾਦ ਕਰ ਦਿਤਾ, ਕਿਸੇ ਦੀ ਅੌਰਤ ਨੂੰ ਆਦਮੀ ਤੋਂ ਤੌੜ ਦੇਣਾ, ਕਿਸੇ ਦੇ ਆਦਮੀ ਨੂੰ ਅੌਰਤ ਨਾਲੋਂ ਅਲੱਗ ਕਰ ਦੇਣਾ। ਇਹ ਕੋਈ ਭਲੇ ਪੁਰਸ਼ ਦੀਆਂ ਗੱਲਾਂ ਹੋਇਆ ਕਰਦੀਆਂ ਹਨ। ਪਿਆਰਿਓ! ਮੈਂ ਗੁਰਮਤਿ ਦਾ ਧਾਰਨੀ ਹਾਂ ਅਤੇ ਗੁਰੂ ਦੀ ਮਤ ਸਭ ਤੋਂ ਸ੍ਰੱਟ ਹੈ, ਜੇ ਮੇਰਾ ਕੋਈ ਨੁਕਸਾਨ ਹੋ ਰਿਹਾ ਹੈ ਤਾਂ ਮੈਨੂੰ ਘਭਰਾਹਟ ਕੋਈ ਨਹੀਂ ਹੈ। ਇਹ ਤਾਂ ਮੇਰੇ ਗੁਰੂ ਦੇ ਹੁਕਮ ਵਿਚ ਹੀ ਹੋ ਰਿਹਾ ਹੈ। ਪਸੂ ਮਰਨ ਨਾਲ ਮੇਰਾ ਕੁਝ ਨਹੀਂ ਵਿਗਡਿਆ। ਤੁਸੀਂ ਮੇਰਾ ਘਰ, ਜ਼ਮੀਨ ਥੋਹ ਲੈਣ ਦੀਆਂ ਵਿਉਂਤਾਂ ਬਣਾ ਰਹੇ ਹੋ ਇਸ ਨਾਲ ਕੁਝ ਨਹੀਂ ਹੋਣਾ। ਤੁਸੀਂ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਮੈਨੂੰ ਘਰੋਂ ਕੱਢਣ ਦੀਆਂ ਵਿਉਂਤਾਂ ਬਣਾ ਰਹੇ ਹੋ ਇਸ ਨਾਲ ਵੀ ਮੈਨੂੰ ਕੋਈ ਫਰਕ ਨਹੀਂ ਪੈਣਾ। ਇਹ ਗੱਲਾਂ ਮੈਂ ਕਿਉਂ ਆਖ ਰਿਹਾ ਹਾਂ ਕਿਉਂਕਿ ਗੁਰੂ ਨੇ ਮੈਨੂੰ ਐਸੀ ਅਮੁੱਲ ਚੀਜ਼ ਦਿਤੀ ਹੈ ਜਿਸ ਦੀ ਕੋਈ ਵੀ ਕੀਮਤ ਨਹੀਂ ਹੈ ਉਹ ਹੈ - ਪ੍ਰਭੂ ਦਾ ਨਾਮ। ਇਹ ਦੁਨਿਆਵੀ ਵਸਤੂਆਂ ਉਸ ਨਾਮ ਦੇ ਸਾਮ੍ਭਣੇ ਕੁਝ ਵੀ ਮਹੱਤਤਾ ਨਹੀਂ ਰਖਦੀਆਂ। ਤੁਸੀਂ ਮੈਨੂੰ ਅਜਿਹੀਆਂ ਕੱਚੀਆਂ ਗੱਲਾਂ ਨਾ ਕਿਹਾ ਕਰੋ, ਨਾ ਮੇਰੇ ਮਨ ਨੂੰ ਤੁਹਾਡੀ ਕੋਈ ਗੱਲ ਭਾਉਂਦੀ ਹੈ। ਜੋ ਤੁਹਾਡੇ ਮਨਸੂਬੇ ਨੇ ਮੈਨੂੰ ਕੱਢਣ ਦੇ, ਉਹ ਮੈਨੂੰ ਕੋਈ ਅਸਰ ਨਹੀਂ ਪਾਉਂਦੇ। ਜੋ ਤੁਹਾਡੇ ਜੀਅ ਵਿਚ ਆਉਂਦੀ ਹੈ ਉਹ ਕਰੋ। ਉਸ ਵੇਲੇ ਬਹੁਤ ਭਾਗੀ ਪੰਚਾਇਤ ਇਕੱਠੀ ਹੋਈ, ਬਹੁਤ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਉਸ ਵਿਚ ਸ਼ਾਮਿਲ ਸਨ। ਉਹ ਸਾਰੇ ਸਰਵਰ ਨੂੰ ਮੰਨਣ ਵਾਲੇ ਸਨ। ਗੁਰਸਿੱਖਾਂ ਨਾਲ ਉਹ ਈਰਖਾ ਕਰਦੇ ਸਨ। ਸੋ ਉਨ੍ਹਾਂ ਨੇ ਫੇਸਲਾ ਕੀਤਾ ਕਿ ਜੇ ਇਹ ਭਾਈ ਤੀਰਥਾ (ਮੰਝ) ਪਿੰਡ ਵਿਚ ਰਿਹਾ ਤਾਂ ਸਾਡੇ ਸਾਰਿਆਂ ਉਪਰ ਪੀਰ ਨਰਾਜ਼ ਹੋ ਜਾਵੇਗਾ ਅਤੇ ਇਸ ਦੀ ਸਾਰੀ ਜ਼ਮੀਨ, ਜਾਇਦਾਦ ਥੋਹ ਲਵੋਂ ਤੇ ਆਪਸ ਵਿਚ ਵੰਡ ਲਵੋਂ। ਇਸ ਨੂੰ ਅੰਨ, ਜਲ ਨਾ ਦੇਵੋ ਅਤੇ ਸਾਰੀਆਂ ਪੰਚਾਇਤਾਂ ਦੀਆਂ ਜੂਹਾਂ ਤੋਂ ਬਾਹਰ ਕੱਢ ਦੇਵੋ ਫੇਰ ਪੀਰ ਆਪਣੇ ਤੇ ਪੁਸ਼ਨ ਰਹੇਗਾ। ਸੋ ਇਹ ਕੱਚੀ ਸਲਾਹ ਕੱਚੀ ਮਤ ਦੇ ਬੰਦਿਆਂ ਨੇ ਸੋਚੀ ਅੱਤੇ ਇਕੱਠੇ ਹੋ ਕੇ ਜ਼ੋਰ-ਜ਼ਬਰ ਨਾਲ ਭਾਈ ਮੰਝ ਜੀ ਨੂੰ ਘਰੋਂ ਬਾਹਰ ਕੱਢ ਦਿਤਾ। ਇਸ ਦੇ ਬਾਰੇ ਸ੍ਰੀ ਗੁਰ ਪ੍ਰਤਾਪ ਸੂਰਜ ਗੰਥ ਦੇ ਕਰਤਾ ਨੇ ਇਸ ਤਰ੍ਹਾਂ ਲਿਖਿਆ ਹੈ -

ਛੀਨ ਲੀਨ ਗ੍ਰਹ, ਧਨ, ਸਿਰਦਾਰੀ।

ਸਰਬ ਸ਼ਰੀਕਨਿ ਦੀਨ ਨਿਕਾਰੀ।

ਲੇ ਕਰਿ ਨਿਜ ਪਤਿਬ੍ਰਤਾ ਸੁ ਦਾਰਾ।

ਰਹਯੋ ਜਾਇ ਕਿਸਿ ਪੁਰੀ ਮਝਾਰਾ॥

ਸ੍ਰੀ ਗੁਰ ਪ੍ਰਤਾਪ ਸੂਰਜ ਗੰਥ, ਪੰਨਾ 1817

ਅਤੇ ਉਸ ਦੇ ਘਰ ਨੂੰ ਤਾਲਾ ਲਾ ਦਿਤਾ। ਕਹਿਣ ਲੱਗੇ, “ਜਾਹ! ਸਾਰਾ ਕੁਝ ਆਪਣੇ ਗੁਰੂ ਤੋਂ ਹੀ ਲੈ ਲੈ। ਅਸੀਂ ਤੈਨੂੰ ਚੌਧਰੀ ਨਹੀਂ ਬਣਨ ਦਿੰਦੇ,

ਅਸੀਂ ਕੋਈ ਹੋਰ ਚੌਪਰੀ ਟੋਲ ਲੈਂਦੇ ਹਾਂ। ਨਵਾਬ ਪਾਸ ਜਾ ਕੇ ਅਸੀਂ ਚੌਪਰ
ਦੀ ਪੱਗ ਕਿਸੇ ਹੋਰ ਨੂੰ ਦਿਵਾ ਦੇਣੀ ਹੈ।”

ਸਾਧਸੰਗਤ ਜੀ! ਇਹ ਜੋ ਉਪਰ ਕਬੀਆਂ ਗੱਲਾਂ ਹਨ ਇਨ੍ਹਾਂ ਨੂੰ ਸੁਣ
ਕੇ ਆਮ ਆਦਾਈ ਭਰ ਜਾਂਦਾ ਹੈ ਅਤੇ ਸਮਾਂ ਟਧਾਉਣ ਲਈ ਢੂਜੇ ਦੀਆਂ
ਗੱਲਾਂ ਮੰਨ ਲੈਂਦੇ ਹਾਂ ਪਰ ਧੰਨ ਸੀ ਭਾਈ ਮੰਝ, ਪਿੰਡ ਵਿਚੋਂ ਨਿਕਲ ਗਿਆ,
ਪਿੰਡ ਵਾਲਿਆਂ ਨੇ ਪਾਣੀ ਦਾ ਘੁੱਟ ਵੀ ਨਾ ਪੀਣ ਦਿਤਾ। ਇਸ ਦੀ ਪਤਨੀ
ਅਤੇ ਲੜਕੀ, ਆਪਣੇ ਪਤੀ ਅਤੇ ਪਿਤਾ ਦੇ ਨਾਲ ਵਾਹਿਗੁਰੂ ਦੀ ਰਜ਼ਾ
ਸਮਝ ਕੇ ਪਿੰਡੋਂ ਬਾਹਰ ਨਿਕਲ ਗਈਆਂ। ਜਿਹੜੇ ਪੂਰੀ ਤਰ੍ਹਾਂ ਨਾਲ ਵਾਕਫ
ਸਨ, ਹਰ ਸਮੇਂ ਭਾਈ ਮੰਝ ਕੋਲ ਆ ਕੇ ਬਹਿੰਦੇ ਸਨ, ਉਨ੍ਹਾਂ ਨੇ ਵੀ ਅੱਖਾਂ
ਫੇਰ ਲਈਆਂ ਅਤੇ ਉਸ ਦੇ ਪਰਿਵਾਰ ਨੂੰ ਇਕ ਘੁੱਟ ਵੀ ਪਾਣੀ ਨਾ ਪੀਣ
ਦਿਤਾ। ਭਾਈ ਮੰਝ ਨੇ ਜਿਨ੍ਹਾਂ ਤੇ ਪੈਸੇ ਲਾ ਕੇ ਉਨ੍ਹਾਂ ਦੀਆਂ ਲੜਕੀਆਂ
ਵਿਆਹੀਆਂ ਸੀ, ਬੈਲ ਮੁੱਲ ਲੈ ਕੇ ਦਿਤੇ ਸਨ, ਆਪਣੀ ਜੇਬ ਵਿਚੋਂ
ਸਰਕਾਰੀ ਮਾਲੀਏ ਭਰੇ ਸਨ, ਉਹ ਵੀ ਸਿੱਧੇ ਮੂੰਹ ਭਾਈ ਮੰਝ ਨਾਲ ਨਹੀਂ
ਬੋਲਦੇ। ਕਮਾਲ ਦੀ ਗੱਲ ਹੈ ਬੰਦਾ ਐਨਾ ਖੁਦਗਰਜ਼ ਹੈ ਕਿ ਕਿਸੇ ਦੇ
ਅਹਿਸਾਨ ਨੂੰ ਭੁਲਾਉਣ ਵੇਲੇ ਇਕ ਮਿੰਟ ਵੀ ਨਹੀਂ ਲਾਉਂਦਾ। ਇਕ ਅਖਾਣ
ਬਣਿਆ ਹੋਇਆ ਹੈ ‘ਨੈਂ ਲੰਘੀ ਖੁਆਜਾ ਵਿਸਰਿਆ’ ਗੁਰੂ ਮਹਾਰਾਜ ਜੀ
ਵੀ ਕਹਿੰਦੇ ਹਨ ਕਿ-

ਦਾਤਿ ਪਿਆਰੀ ਵਿਸਰਿਆ ਦਾਤਾਰਾ ॥

ਪੰਨਾ - 676

ਭਾਈ ਮੰਝ ਜੀ ਜੇ ਕਿਸੇ ਦਰੱਖਤ ਥੱਲੇ ਬੈਠਣ ਦਾ ਜਤਨ ਕਰਦੇ
ਸਨ ਤਾਂ ਉਸੇ ਪਿੰਡ ਵਾਲੇ ਉਨ੍ਹਾਂ ਨੂੰ ਉਥੋਂ ਉਠਾ ਦਿੰਦੇ ਹਨ। ਜੇ ਆਪ
ਉਨ੍ਹਾਂ ਨੂੰ ਮਤ ਦੇਣ ਦਾ ਜਤਨ ਕਰਦੇ ਹਨ ਤਾਂ ਕਹਿੰਦੇ ਸਨ ਕਿ ਇਹ
ਬੜ-ਬੜ ਸਾਡੇ ਨਾਲ ਨਾ ਕਰ, ਜੇ ਚੁੱਪ ਕਰਦੇ ਹਨ ਤਾਂ ਟਿਚਰਾਂ ਕਰਦੇ
ਹਨ ਕਿ ਦੇਖੋ! ਭੱਜਿਆ ਜਾਂਦਾ ਹੈ, ਕੀ ਕਰਕੇ ਗਿਆ ਹੈ ਸਿਰ ਵਿਚ ਸੁਆਹ
ਪਾ ਕੇ ਗਿਆ ਹੈ। ਇਹ ਪੂਰੀ ਹਾਲਤ ਜਨਮ ਸਾਖੀ ਵਿਚਲੇ ਇਕ ਸ਼ਬਦ
ਵਿਚ ਇਸ ਤਰ੍ਹਾਂ ਦਰਸਾਈ ਹੈ -

**ਧਾਰਨਾ - ਝੱਟ ਕਿਬੇ ਲੰਘਾਵਾਂ ਓ, ਮਾਲਕਾ,
ਦੁਨੀਆਂ ਟਿਕਣ ਨਾ ਦੇਵੇ - 2, 2.
ਦੁਨੀਆਂ ਟਿਕਣ ਨਾ ਦੇਵੇ ਮਾਲਕਾ - 2,**

2.

ਝੱਟ ਕਿਬੇ ਲੰਘਾਵਾਂ ਓ, ਮਾਲਕਾ.....-2

ਏਸ ਕਲੀਓ ਪੰਜ ਭੀਤਿਓ ਕਿਉ ਕਰਿ ਰਖਾ ਪਤਿ ॥
ਜੇ ਬੋਲਾਂ ਤਾਂ ਆਖੀਐ ਬੜ ਬੜ ਕਰੈ ਬਹੁਤ ॥
ਚੁਪ ਕਰਾਂ ਤਾਂ ਆਖੀਐ ਇਤ ਘਟਿ ਨਾਹੀ ਮਤਿ ॥
ਜੇ ਬਹਿ ਰਹਾ ਤਾਂ ਆਖੀਐ ਬੈਠਾ ਸਥਰ ਘਤ ॥
ਉਠ ਜਾਈ ਤਾਂ ਆਖੀਐ ਛਾਰੁ ਗਇਆ ਸਿਰ ਘਤਿ ॥

**ਜੇ ਕਰਿ ਨਿਵਾਂ ਤਾਂ ਆਬੀਐ ਭਰਦਾ ਕਰੇ ਭਗਤੁ॥
 ਕਾਈ ਗਲੀ ਨ ਮੇਵਨੀ ਜਿਥੇ ਕਢਾ ਝਤਿੁ॥
 ਏਥੈ ਓਥੈ ਨਾਨਕਾ ਕਰਤਾ ਰਖੈ ਪਤਿੁ॥**

ਚਲਦੇ-ਚਲਦੇ ਆਪ ਇਕ ਨਗਰ ਵਿਚ ਚਲੇ ਜਾਂਦੇ ਹਨ। ਨਗਰ ਵਾਸੀਆਂ ਉਤੇ ਗੁਰਸਿਖਾਂ ਰਾਹੀਂ ਗੁਰਮਤਿ ਦਾ ਅਸਰ ਪਿਆ ਹੋਇਆ ਸੀ। ਉਨ੍ਹਾਂ ਨੇ ਭਾਈ ਮੰਝ ਨੂੰ ਗੁਰਸਿਖ ਜਾਣ ਕੇ ਰੋਕ ਲਿਆ। ਪਿੰਡ ਦੇ ਚੌਪਰੀ ਨੇ ਸਾਰੀ ਗੱਲ ਸੁਣੀ ਅਤੇ ਭਾਈ ਮੰਝ ਨੂੰ ਆਪਣੇ ਪਿੰਡ ਹੀ ਟਿਕਣ ਨੂੰ ਕਿਹਾ। ਉਨ੍ਹਾਂ ਨੇ ਇਕ ਝੌਂਘੜੀ ਪਾਊਣ ਜੋਗਾ ਬਾਂ ਦੇ ਦਿਤਾ। ਭਾਈ ਮੰਝ ਜੀ ਝੌਂਘੜੀ ਪਾ ਕੇ ਰਹਿ ਰਹੇ ਹਨ ਪਰਿਵਾਰ ਦੇ ਨਿਰਭਾਹ ਲਈ ਤਾਜ਼ੀ-ਤਾਜ਼ੀ ਘਾਹ ਦੀ ਪੰਡ ਬੱਤ ਤੇ ਲਿਆਉਂਦੇ ਹਨ ਅਤੇ ਨਾਲ ਦੇ ਨਗਰ ਵਿਚ ਜਾ ਕੇ ਲੋੜਵੰਦਾਂ ਪਾਸ ਵੇਚ ਦਿੰਦੇ ਹਨ। ਚਾਰ ਪੈਸੇ ਵਟਦੇ ਹਨ ਉਸ ਵਿਚੋਂ ਦੋ ਪੈਸੇ ਗੁਰੂ ਦੇ ਲੰਗਰ ਲਈ ਰੱਖ ਦਿੰਦੇ ਹਨ ਅਤੇ ਦੋ ਪੈਸੇ ਨਾਲ ਆਪਣਾ ਗੁਜ਼ਾਰਾ ਕਰਦੇ ਹਨ। ਅੰਮ੍ਰਿਤ ਵੇਲੇ ਜਾਗ ਕੇ ਭਿੰਨੀ ਰੈਨੜੀਐ ਦਾ ਅਨੰਦ ਮਾਣਦੇ ਹੋਏ ਗੁਰੂ ਮਹਾਰਾਜ਼ ਜੀ ਨਾਲ ਇਕ ਸੁਰ ਹੁੰਦੇ ਹਨ। ਗੁਰੂ ਮਹਾਰਾਜ਼ ਜੀ ਦੇ ਪਿਆਰੇ ਸਰੂਪ ਨੂੰ ਅੰਦਰ ਵਸਾਉਂਦੇ ਹਨ ਜਿਸ ਬਾਰੇ ਇਸ ਤਰ੍ਹਾਂ ਪੜ੍ਹ ਲਓ -

**ਧਾਰਨਾ - ਧਰੀਏ ਮਨ ਵਿਚ ਧਿਆਨ,
 ਗੁਰਾਂ ਦੀ ਮੂਰਤ ਦਾ - 2, 2.**

**ਗੁਰ ਕੀ ਮੂਰਤਿ ਮਨ ਮਹਿ ਧਿਆਨੁ॥
 ਗੁਰ ਕੈ ਸਬਦਿ ਮੰਦ੍ਰ ਮਨੁ ਮਾਨ॥** ਪੰਨਾ
 - 864

ਸੋ ਇਸ ਧਿਆਨ ਰਾਹੀਂ ਪ੍ਰਤੱਖ ਰੂਪ ਵਿਚ ਗੁਰੂ ਮਹਾਰਾਜ਼ ਜੀ ਨਾਲ ਅੰਤਰ ਆਤਮੇ ਜੁੜੇ ਰਹਿੰਦੇ ਹਨ। ਹਰ ਸ਼ਾਸ ਆਪਣੇ ਹਿਰਦੇ ਰਾਹੀਂ ਗੁਰੂ ਮਹਾਰਾਜ਼ ਜੀ ਨੂੰ ਬਿੱਚਾ ਪਾ ਕੇ ਬਿਚਦੇ ਹਨ। ਲੜਕੀ ਤੇ ਘਰਵਾਲੀ ਨੂੰ ਵੀ ਗੁਰਮਤਿ ਬਾਰੇ ਹੋਰ ਚਾਨਣਾ ਪਾ ਕੇ ਗੁਰੂ ਮਹਾਰਾਜ਼ ਜੀ ਦੇ ਪਿਆਰ ਨਾਲ ਜੋੜਦੇ ਹਨ। ਉਹ ਮੂਲਮੰਦ੍ਰ ਦਾ ਪਾਠ ਕਰਦੀਆਂ ਹਨ, ਸ਼ਾਮ ਵੇਲੇ ਰਹਿਰਾਸ ਸਾਹਿਬ ਦਾ ਪਾਠ ਤੇ ਰਾਤ ਨੂੰ ਸੌਣ ਵੇਲੇ ਕੀਰਤਨ ਸੋਹਿਲੇ ਦਾ ਪਾਠ ਕਰਦੀਆਂ ਹਨ। ਵੇਖਣ ਨੂੰ ਐਉਂ ਪ੍ਰਤੀਤ ਦਿੰਦਾ ਹੈ ਜਿਵੇਂ ਇਹ ਕਿਸੇ ਮਹਾਨ ਰਿਸ਼ੀ ਮੁਨੀ ਦੀ ਕੁਟੀਆ ਹੋਵੇ। ਲਗਦਾ ਐਉਂ ਹੈ ਜਿਵੇਂ ਇਹ ਮਹਾਨ ਰਿਸ਼ੀ ਇਸ ਕਲਜੁਗ ਵਿਚ ਅਚਾਨਕ ਹੀ ਪ੍ਰਗਟ ਹੋ ਗਿਆ ਹੈ। ਕਾਫੀ ਸਮਾਂ ਇਸੇ ਤਰ੍ਹਾਂ ਨਾਲ ਲੰਘ ਗਿਆ, ਅੱਜ ਗੁਰੂ ਮਹਾਰਾਜ਼ ਅਰਜਨ ਪਾਤਸ਼ਾਹ ਜੀ ਨੇ ਆਪਣਾ ਇਕ ਮੇਵੜਾ ਸਿੱਖ ਜੋ ਗੁਰੂ ਮਹਾਰਾਜ਼ ਜੀ ਦੇ ਨਿਕਟ ਰਹਿ ਕੇ ਅਰਦਾਸਾ ਕਰਿਆ ਕਰਦਾ ਹੈ ਅਤੇ ਸੰਗਤਾਂ ਦਾ ਨਾਮ ਲੈ-ਲੈ ਕੇ ਗੁਰੂ ਮਹਾਰਾਜ਼ ਜੀ ਦੇ ਹਜ਼ੂਰ ਬੋਲਿਆ ਕਰਦਾ ਸੀ ਕਿ ਇਸ ਨੇ ਆਹ ਸੁਖ ਪੂਰੀ ਹੋਣ ਤੇ ਮਾਇਆ, ਵਸਤਰ ਆਦਿ ਭੇਟ ਕੀਤੇ ਹਨ, ਆਪ ਨੇ ਇਸ ਦੀ ਸੁਖਨਾ ਪੂਰੀ ਕਰ ਦਿਤੀ ਹੈ, ਉਸ ਨੂੰ ਭਾਈ ਮੰਝ ਪਾਸ ਭੇਜਿਆ ਅਤੇ

ਇਕ ਹੁਕਮਨਾਮਾ ਦੇ ਕੇ ਫੁਰਮਾਨ ਕੀਤਾ ਕਿ ਭਾਈ ਗੁਰਮੁਖਾ! ਫਲਾਣੇ ਪਿੰਡ ਵਿਚ ਇਕ ਮੰਝ ਨਾਮ ਦਾ ਸਿੱਖ, ਪਿੰਡ ਦੇ ਬਾਹਰ-ਬਾਹਰ ਵੱਡੇ ਬੋਹੜ ਦੀ ਛਾਂ ਹੇਠ ਇਕ ਕੁਟੀਆ ਵਿਚ ਰਹਿ ਰਿਹਾ ਹੈ। ਇਹ ਹੁਕਮਨਾਮਾ ਲੈ ਜਾ ਤੇ ਉਸ ਨੂੰ ਤਾਂ ਦੇਵੀਂ ਜਦੋਂ ਉਹ ਇਸ ਦੇ 20 ਰੁਪਏ ਦਰਸ਼ਨੀ ਭੇਟ ਦੇਵੇ।

ਮੇਵੜਾ ਚਿੱਠੀ ਲੈ ਕੇ ਚਲਿਆ ਗਿਆ। ਭਾਈ ਮੰਝ ਨੂੰ ਜਾ ਕੇ ਹੁਕਮਨਾਮਾ ਦਿਤਾ। ਆਪ ਨੇ ਹੁਕਮਨਾਮਾ ਨੇਤਰਾਂ ਨਾਲ ਲਾਇਆ, ਮੱਥੇ ਨਾਲ ਲਾਇਆ ਆਪ ਦੇ ਨੇਤਰ ਸੱਜਲ ਹੋ ਗਏ। ਨੇਤਰਾਂ ਚੌਂ ਹੰਡੂ ਵਹਿ ਤੁਰੇ। ਉਸ ਦੀ ਲੜਕੀ ਅਤੇ ਪਤਨੀ ਵੀ ਇਹ ਸਭ ਕੁਝ ਦੇਖ ਰਹੀਆਂ ਸਨ ਅਤੇ ਬਹੁਤ ਗਹਿਰੇ ਭਾਵ ਵਿਚ ਆਪ ਵੀ ਲੀਨ ਹੋ ਰਹੀਆਂ ਸਨ। ਸਮਾਂ ਵਿਚਾਰ ਕੇ ਮੇਵੜੇ ਨੇ ਕਿਹਾ ਕਿ ਭਾਈ ਮੰਝ! ਇਸ ਦੀ ਦਰਸ਼ਨੀ ਭੇਟਾ 20 ਰੁਪਏ ਦੇ ਕੇ ਫੇਰ ਹੁਕਮਨਾਮਾ ਖੋਲਿਓ।

ਭਾਈ ਮੰਝ ਪਾਸ ਤਾਂ ਅਜੇ ਥੋੜ੍ਹੇ ਜਿਹੇ ਪੈਸੇ ਹੀ ਗੁਰੂ ਦੀ ਅਮਾਨਤ ਜਮ੍ਹਾਂ ਹੋਈ ਸੀ। ਉਹ ਹਰ ਰੋਜ਼ ਆਪਣੀ ਅੱਧੀ ਮਿਹਨਤ ਗੁਰੂ ਮਹਾਰਾਜ਼ ਜੀ ਵਾਸਤੇ ਕੱਢਿਆ ਕਰਦਾ ਸੀ। 32 ਦਿਨਾਂ ਵਿਚ ਇਕ ਰੁਪਿਆ ਬਣਿਆ ਕਰਦਾ ਸੀ। ਉਸ ਵੇਲੇ ਹੋਰ ਮਾਇਆ ਪਾਸ ਨਾ ਹੋਣ ਕਰਕੇ ਭਾਈ ਮੰਝ ਕੁਝ ਸੋਚਣ ਲੱਗੇ ਪਰ ਉਨ੍ਹਾਂ ਦੀ ਸਤਵੰਤੀ ਪੁਤਰੀ ਨੇ ਪਿਤਾ ਦੀ ਹਾਲਤ ਦੇਖ ਕੇ ਕਿਹਾ ਪਿਤਾ ਜੀ! ਤੁਸੀਂ ਵੀਹ ਰੁਪਏ ਦਾ ਫਿਕਰ ਨਾ ਕਰੋ, ਮੈਂ ਜੁਆਨ ਹਾਂ ਅਤੇ ਘਰ ਦੇ ਸਾਰੇ ਕੰਮ ਕਰ ਸਕਦੀ ਹਾਂ, ਘਰ ਲਿਪ ਸਕਦੀ ਹਾਂ, ਬੱਚੇ ਖਿਲਾ ਸਕਦੀ ਹਾਂ, ਕਪਾਹਾਂ ਚੁਗ ਸਕਦੀ ਹਾਂ, ਕਪੜੇ ਧੋ ਸਕਦੀ ਹਾਂ, ਬਰਤਨ ਮਾਂਜ ਸਕਦੀ ਹਾਂ; ਕੋਈ ਸਰੀਰਕ ਮਿਹਨਤ ਐਸੀ ਨਹੀਂ ਜੋ ਮੈਂ ਨਾ ਕਰ ਸਕਦੀ ਹੋਵਾਂ। ਤੁਸੀਂ ਬੇਫਿਕਰ ਹੋ ਕੇ ਮੇਰੀ ਮਿਹਨਤ ਗਿਰਵੀ ਕਰ ਦੇਵੋ ਅਤੇ ਅਗਾਊਂ 20 ਰੁਪਏ ਲੈ ਕੇ ਦੇ ਦੇਵੋ। ਮੇਰੇ ਰਾਖੇ ਗੁਰੂ ਮਹਾਰਾਜ਼ ਹੋਣਗੇ, ਮੈਂ ਉਨ੍ਹਾਂ ਦੀ ਯਾਦ ਵਿਚ ਰਹਾਂਗੀ। ਆਪਣੇ ਸਤਿਗੁਰੂ ਮਹਾਰਾਜ਼ ਸਰਬ ਕਲਾ ਸਮਰੱਥ ਹਨ। ਉਹ ਮੇਰੇ ਜਤ ਸਤ ਦੀ ਰਾਖੀ ਆਪ ਹੀ ਕਰਨਗੇ, ਮੈਨੂੰ ਪੂਰਨ ਵਿਸ਼ਵਾਸ ਹੈ; ਤੁਸੀਂ ਹੁਣ ਹੋਰ ਗੱਲ ਨਾ ਵਿਚਾਰਨੀ। ਘਰਵਾਲੀ ਨੇ ਵੀ ਉਸ ਦੀ ਪ੍ਰੇੜਤਾ ਕਰ ਦਿਤੀ। ਠੀਕ ਗੱਲ ਹੈ ਅਸੀਂ ਮਿਹਨਤ ਕਰਕੇ 20 ਰੁਪਏ ਕਮਾ ਲਵਾਂਗੇ। ਸੋ ਇਹ ਗੱਲਾਂ ਵਿਚਾਰ ਕੇ ਭਾਈ ਮੰਝ ਜੀ ਇਕ ਭਲੇ ਪੁਰਸ਼ ਪਾਸ ਗਏ ਅਤੇ ਸਾਰੀ ਗੱਲ ਉਸ ਨੂੰ ਦੱਸ ਦਿਤੀ। 20 ਰੁਪਏ ਦੀ ਮੰਗ ਕੀਤੀ ਅਤੇ ਉਸ ਨੇ ਖੁਸ਼ੀ ਨਾਲ ਮਾਇਆ ਦੇ ਕੇ ਕਿਹਾ ਕਿ ਭਾਈ ਮੰਝ! ਤੂੰ ਆਪਣੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰ। ਲੜਕੀ ਦਾ ਫਿਕਰ ਨਾ ਕਰੀਂ, ਅਸੀਂ ਉਸ ਨੂੰ ਆਪਣੀ ਲੜਕੀ ਵਾਂਗ ਸਮਝਾਂਗੇ। ਸੋ ਭਾਈ ਮੰਝ ਜੀ ਨੇ 20 ਰੁਪਏ ਲੈ ਕੇ ਮੇਵੜੇ ਨੂੰ ਭੇਟਾ ਕੀਤੇ, ਜਲ ਪਾਣੀ ਛਕਾਇਆ, ਹੁਕਮਨਾਮਾ ਖੋਲ੍ਹ ਕੇ ਪੜ੍ਹਿਆ ਤਾਂ ਉਸ ਵਿਚ ਅੰਕਿਤ ਸੀ ਕਿ ਭਾਈ ਮੰਝ! ਗੁਰੂ-ਗੁਰੂ ਜਪੋ, ਉਸ ਦੇ ਧਿਆਨ ਵਿਚ ਰਹੋ, ਵਾਹਿਗੁਰੂ ਜੀ ਸਦਾ ਹੀ ਤੁਹਾਡੇ ਨਾਲ ਹਨ ਜਿਵੇਂ ਕਿ ਫੁਰਮਾਨ ਹੈ -

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ॥
 ਰਵਿ ਰਹਿਆ ਸਰਬੜ ਮੈ ਮਨ ਸਦਾ ਧਿਆਈ॥
 ਈਤ ਉਤ ਨਹੀ ਬੀਛੜੈ ਸੋ ਸੰਗੀ ਗਨੀਐ॥
 ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖ
 ਭਨੀਐ॥
 ਪ੍ਰਤਿਪਾਲੈ ਅਪਿਆਉ ਦੇਇ ਕਛ ਉਨ ਨ ਹੋਈ॥
 ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੂ ਸੋਈ॥ ਪੰਨਾ -
 677

ਮੇਵੜਾ ਵਿਦਾ ਹੋਇਆ, ਸਮਾਂ ਹੋਰ ਲੰਘ ਗਿਆ। ਗੁਰੂ ਮਹਾਰਾਜ ਜੀ
 ਨੇ ਕੁਝ ਦਿਨਾਂ ਪਿਛੋਂ ਦੂਸਰਾ ਹੁਕਮਨਾਮਾ ਫੇਰ ਭੇਜ ਦਿਤਾ, ਉਸ ਵਿਚ
 ਵੀ 20 ਰੂਪਏ ਭੇਟਾ ਲੈ ਕੇ ਦੇਣ ਲਈ ਕਿਹਾ ਹੋਇਆ ਸੀ। ਜਦੋਂ ਪਹਿਲੀ
 ਵਾਰ ਵਾਂਗੂੰ ਹੀ ਗੁਰਸਿੱਖ ਹੁਕਮਨਾਮਾ ਦੇਣ ਲੱਗਿਆ ਤਾਂ ਉਸ ਨੇ ਕਿਹਾ
 ਕਿ ਭਾਈ ਮੰਝ! ਮੈਂ ਜਾਣਦਾ ਹਾਂ ਕਿ ਤੇਰੀ ਹਾਲਤ ਮਾਇਕ ਤੌਰ ਤੇ ਪਤਲੀ
 ਹੋ ਗਈ ਹੈ। ਤੁਹਾਡੀ ਮਿਹਨਤ ਨਾਲ ਤਾਂ ਪ੍ਰਸ਼ਾਦ ਪਾਣੀ ਹੀ ਮਸਾਂ ਚਲਦਾ
 ਹੋਣਾ ਹੈ, ਇਸੇ ਦੀ ਹੀ ਚਿੱਤਾ ਰਹਿੰਦੀ ਹੋਣੀ ਹੈ; 20 ਰੂਪਏ ਦੇਣੇ ਹੁਣ
 ਬਹੁਤ ਮੁਸ਼ਕਲ ਹੋਣਗੇ। ਭਾਈ ਮੰਝ ਜੀ ਨੇ ਕਿਹਾ ਕਿ ਗੁਰਮੁਖ ਜੀਓ!
 ਗੁਰਬਾਣੀ ਅਮਰ ਹੈ, ਉਸ ਦੇ ਸਿਧਾਂਤ ਵੀ ਅੱਡੇਲ ਹਨ। ਜਿਵੇਂ ਕਿ ਫੁਰਮਾਨ
 ਹੈ -

ਤੂੰ ਕਾਹੇ ਢੌਲਹਿ ਪ੍ਰਾਣੀਆ ਤੁਧੁ ਰਾਖੈਗਾ
 ਸਿਰਜਣਹਾਰੁ ॥
 ਜਿਨਿ ਪੈਦਾਇਸਿ ਤੂੰ ਕੀਆ ਸੋਈ ਦੇਇ ਆਧਾਰੁ ॥
 ਪੰਨਾ - 724

ਹਰ ਰੋਜ਼ ਆਪਾਂ ਪੜ੍ਹਦੇ ਹਾਂ -

ਕਾਹੇ ਰੇ ਮਨ ਚਿਤਵਹਿ ਉਦਮੁ
 ਜਾ ਆਹਰਿ ਹਰਿ ਜੀਉ ਪਰਿਆ॥
 ਸੈਲ ਪਥਰ ਮਹਿ ਜੰਤ ਉਪਾਏ
 ਤਾ ਕਾ ਰਿਜਕੁ ਆਗੈ ਕਰਿ ਧਰਿਆ॥
 ਪੰਨਾ - 10

ਦੇਖੋ, ਕੁੰਜਾਂ ਕਿੱਡੀ-ਕਿੱਡੀ ਉਡਾਰੀ ਮਾਰ ਕੇ ਆਉਂਦੀਆਂ ਹਨ ਪਿਛੇ
 ਆਂਡੇ ਦੇ ਆਉਂਦੀਆਂ ਹਨ। ਉਹ ਬੱਚਿਆਂ ਨੂੰ ਸਿਮਰਨ ਸ਼ਕਤੀ ਦੇ ਨਾਲ
 ਪਾਲਦੀਆਂ ਹਨ। ਉਹ ਸਾਰੀ ਸਿਖਿਆ ਸਿਮਰਨ ਦੇ ਬਲ ਨਾਲ ਹੀ ਬੱਚਿਆਂ
 ਨੂੰ ਦਿੰਦੀਆਂ ਹਨ ਜਿਵੇਂ ਕਿ ਫੁਰਮਾਨ ਹੈ -

ਉਡੇ ਉਡਿ ਆਵੈ ਸੈ ਕੌਸਾ ਤਿਸੁ ਪਾਛੈ ਬਚਰੇ
 ਛਰਿਆ॥
 ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨ

ਸੋ ਦੇਣ ਵਾਲਾ ਤਾਂ ਵਾਹਿਗੁਰੂ ਹੈ ਜੋ ਸਭਨਾਂ ਜੀਆਂ ਨੂੰ ਪਾਲਦਾ ਹੈ-

ਧਾਰਨਾ - ਰੋਜ਼ੀ ਦਿੰਦਾ ਹੈ ਪੱਥਰ ਦੇ ਕੀੜੇ ਨੂੰ,
ਤੈਨੂੰ ਕਿਉਂ ਨਾ ਦੇਵੇ ਗਾਫਲਾ -2, 2.
ਤੈਨੂੰ ਕਿਉਂ ਨਾ ਜੀ, ਦੇਵੇ ਗਾਫਲਾ - 2,

2.

ਰੋਜ਼ੀ ਦਿੰਦਾ ਹੈ ਪੱਥਰ ਦੇ ਕੀੜੇ ਨੂੰ - 2.

ਸੋ ਮੇਵੜੇ ਤੋਂ 20 ਰੁਪਏ ਭੇਟਾ ਸੁਣ ਕੇ ਆਪ ਬੋੜਾ ਜਿਹਾ ਚੁਪ ਕਰ ਗਏ। ਘਰਵਾਲੀ ਪੂਰਨ ਪਤੀਵਰਤਾ ਸੀ। ਪਤੀ ਦੀ ਰੜਾ ਵਿਚ ਸਦਾ ਰਹਿੰਦੀ ਸੀ, ਆਪਣੀਆਂ ਮਤਾਂ ਪਤੀ ਨੂੰ ਨਹੀਂ ਦਿਆ ਕਰਦੀ ਸੀ। ਉਸ ਨੂੰ ਪ੍ਰਮੇਸ਼ਰ ਰੂਪ ਜਾਣਦੀ ਸੀ। ਉਸ ਨੇ ਪੂਰਨ ਰੂਪ ਵਿਚ ਤਨ ਮਨ ਪਤੀ ਨੂੰ ਦੇ ਕੇ ਇਕਰੂਪਤਾ ਹਾਸਲ ਕੀਤੀ ਹੋਈ ਸੀ। ਉਹ ਆਪਣੇ ਪਤੀ ਨੂੰ ਕਿਸੇ ਦੁੱਖ ਵਿਚ ਨਹੀਂ ਦੇਖ ਸਕਦੀ ਸੀ। ਉਸ ਨੇ ਕਿਹਾ ਕਿ ਪਤੀਦੇਵ! ਆਪ ਚਿੰਤਾ ਨਾ ਕਰੋ ਜਿਵੇਂ ਪਹਿਲਾਂ ਆਪਣੀ ਲੜਕੀ ਨੇ ਮਿਹਨਤ ਗਿਰਵੀ ਕਰਕੇ 20 ਰੁਪਏ ਦਿਤੇ ਹਨ। ਇਸੇ ਤਰ੍ਹਾਂ ਹੀ ਹੁਣ ਤੁਸੀਂ ਮੈਨੂੰ ਕਿਸੇ ਭਲੇ ਪੁਰਸ਼ ਪਾਸ ਗਿਰਵੀ ਕਰਾ ਦਿਓ। ਮੈਂ ਉਸ ਦੇ ਬੱਚੇ ਪਾਲਾਂਗੀ, ਪਸੂਆਂ ਦੀਆਂ ਧਾਰਾਂ ਕੱਢਾਂਗੀ ਜੋ ਕੰਮ ਉਸ ਦੇ ਹੋਣਗੇ ਮੈਂ ਪੂਰੀ ਤਨ ਦੇਹੀ ਨਾਲ ਕਰਾਂਗੀ। ਮੇਰੀ ਰਾਖੀ ਗੁਰੂ ਮਹਾਰਾਜ ਜੀ ਕਰਨਗੇ, ਉਹ ਹਮੇਸ਼ਾ ਮੇਰੇ ਨਾਲ ਰਹਿੰਦੇ ਨੇ ਇਹ ਮੈਨੂੰ ਮਹਿਸੂਸ ਹੋ ਰਿਹਾ ਹੈ। ਸੋ ਭਾਈ ਮੰਝ ਜੀ ਨੇ ਪਤਨੀ ਦੀ ਮਿਹਨਤ ਗਿਰਵੀ ਰੱਖ ਕੇ 20 ਰੁਪਏ ਦੇ ਕੇ ਹੁਕਮਨਾਮਾ ਲੈ ਲਿਆ। ਉਸ ਵਿਚ ਲਿਖਿਆ ਸੀ ਕਿ ਹੁਕਮਨਾਮਾ ਦੇਖਦੇ ਸਾਰ ਹੀ ਅਸਾਡੇ ਪਾਸ ਆ ਜਾਵੋ। ਉਸੇ ਸਮੇਂ ਭਾਈ ਮੰਝ ਨੇ ਝੌੱਪੜੀ ਬੰਦ ਕੀਤੀ, ਆਪ ਗੁਰੂ ਮਹਾਰਾਜ ਵਲ ਨੂੰ ਚਲ ਪਏ ਅਤੇ ਗੁਰੂ ਮਹਾਰਾਜ ਦੇ ਭਰੋਸੇ ਵਿਚ ਰਹਿੰਦਿਆਂ ਨਾ ਕੋਈ ਲੜਕੀ ਦੀ ਚਿੰਤਾ ਮਨ ਵਿਚ ਆਈ, ਨਾ ਆਪਣੀ ਪਤਨੀ ਬਾਰੇ ਸੋਚਿਆ; ਜੇ ਸੋਚ ਸੀ ਤਾਂ ਇਕੋ ਸੀ ਕਿ ਮੇਰੀ ਸਤਿਗੁਰੂ ਜੀ ਨਾਲ ਨਿਭ ਜਾਵੇ -

ਧਾਰਨਾ - ਨਿਭ ਜਾਏ ਗੁਰਾਂ ਦੇ ਨਾਲੇ - 4, 4.

ਚੰਦ ਚਕੋਰ ਪਰੀਤ ਹੈ ਲਾਇ ਤਾਰ ਨਿਹਾਲੇ।
ਚਕਵੀ ਸੂਰਜ ਹੇਤ ਹੈ ਮਿਲ ਹੋਣ ਸੁਖਾਲੇ।
ਨੇਹੁੰ ਕਵਲ ਜਲ ਜਾਣੀਐ ਖਿੜ ਮੰਹ ਵਖਾਲੇ।
ਮੰਰ ਬਬੀਰੇ ਬੱਵਦੇ ਦੇਖ ਬੱਦਲ ਕਾਲੇ।
ਨਾਰਿ ਭਤਾਰ ਪਿਆਰ ਹੈ ਮਾਂ ਪੁੱਤ ਸਮਾਲੇ।
ਪੀਰ ਮੁਗੀਦਾਂ ਪਿਰਹੜੀ ਓਹ ਨਿਬਹੈ ਨਾਲੇ।

ਭਾਈ ਗੁਰਦਾਸ ਜੀ, ਵਾਰ 27/4

ਸਨੇ-ਸਨੇ ਚਲਦਿਆਂ ਆਪ ਅੰਮ੍ਰਿਤਸਰ ਪਹੁੰਚ ਗਏ। ਗੁਰੂ ਮਹਾਰਾਜ਼ ਜੀ ਦੀਵਾਨ ਵਿਚ ਬਿਗਾਜਮਾਨ ਸਨ। ਆਪ ਨੇ ਦੂਰੋਂ ਹੀ ਨਮਸਕਾਰ ਕੀਤੀ ਅਤੇ ਇਕਲਵਾਂਜੇ ਹੋ ਕੇ ਬਚਨ ਸ੍ਰਵਣ ਕਰਨ ਲੱਗੇ। ਉਸ ਤੋਂ ਬਾਅਦ ਦੂਰ ਤੋਂ ਆਈਆਂ ਹੋਈਆਂ ਸੰਗਤਾਂ ਨਮਸਕਾਰ ਕਰਨ ਲੱਗੀਆਂ। ਉਨ੍ਹਾਂ ਵਿਚ ਭਾਈ ਮੰਝ ਜੀ ਵੀ ਨਮਸਕਾਰ ਕਰਨ ਗਏ। ਗੁਰੂ ਮਹਾਰਾਜ਼ ਜੀ ਨੇ ਨਾ ਹੀ ਭਾਈ ਮੰਝ ਨੂੰ ਬੁਲਾਇਆ ਅਤੇ ਨਾ ਹੀ ਉਨ੍ਹਾਂ ਵਲ ਦ੍ਰਿਸ਼ਟੀ ਕੀਤੀ। ਭਾਈ ਮੰਝ ਸ਼ੁਕਰ-ਸ਼ੁਕਰ ਕਰਦੇ ਗੁਰੂ ਦਰਸ਼ਨਾਂ ਵਿਚ ਮਸਤ ਸੰਗਤਾਂ ਨਾਲ ਚਲੇ ਗਏ ਤੇ ਉਥੇ ਹੀ ਰਹਿਣ ਲੱਗੇ। ਆਪ ਜੀ ਦਿਨ ਰਾਤ ਸੇਵਾ ਕਰਦੇ ਹਨ। ਕਾਫੀ ਸਮਾਂ ਬੀਤ ਗਿਆ। ਲੱਕੜੀਆਂ ਢੋਣੀਆਂ, ਛਿੜਕਾਅ ਕਰਨਾ, ਆਟਾ ਪੀਹਣਾ, ਪੱਖਾਂ ਝਲਣਾ, ਬਰਤਨ ਮਾਂਜਣੇ, ਆਈਆਂ ਸੰਗਤਾਂ ਦੀ ਸੇਵਾ ਸੰਭਾਲ ਕਰਨੀ, ਦਿਨ ਰਾਤ ਸੇਵਾ ਵਿਚ ਜੁੜੇ ਰਹਿੰਦੇ ਸਨ। ਸਮਾਂ ਮਿਲੇ ਤਾਂ ਆਪ ਇਕਾਂਤ ਬੈਠ ਕੇ ਸਹਿਜ ਸਮਾਧ ਵਿਚ ਲੀਨ ਹੋ ਜਾਂਦੇ। ਅੰਮ੍ਰਿਤ ਵੇਲੇ ਜਾਗਦੇ ਤੇ ਸਮਾਧੀ ਸਥਿਤ ਹੋ ਜਾਂਦੇ। ਕਦੇ ਭੁੱਲ ਕੇ ਵੀ ਪਿਛਲੀਆਂ ਹੋਈਆਂ ਗੱਲਾਂ ਬਾਰੇ ਨਾ ਸੋਚਦੇ। ਆਪ ਦੀ ਮਤ ਐਨੀ ਲੀਨ ਹੋਈ ਹੋਈ ਸੀ ਕਿ ਅਹਰਣ ਵਿਚ ਤਾਂ ਲੋਹੇ ਦੀ ਗਰਮੀ ਕਾਰਨ ਕੁਝ ਦਾਗ ਲਗ ਜਾਂਦੇ ਹਨ, ਉਚੀ ਨੀਵਾਂ ਹੋ ਜਾਂਦੀ ਹੈ ਪਰ ਧੰਨ ਸਨ ਭਾਈ ਮੰਝ ਜੋ ਇਕੋ ਰਸ ਵਿਚ ਲੀਨ ਸਨ।

ਕਾਫੀ ਸਮਾਂ ਬੀਤ ਗਿਆ ਅਤੇ ਗੁਰੂ ਮਹਾਰਾਜ਼ ਜੀ ਨੇ ਪੁਛਿਆ ਕਿ ਇਕ ਮੰਝ ਨਾਮ ਦਾ ਸਿੱਖ ਇਥੇ ਆਇਆ ਹੋਇਆ ਹੈ ਉਹ ਕਿਥੇ ਰਹਿੰਦਾ ਹੈ? ਉਸ ਵੇਲੇ ਕਿਸੇ ਨੇ ਦਸਿਆ ਕਿ ਸੱਚੇ ਪਾਤਸ਼ਾਹ! ਉਹ ਤਾਂ ਸੇਵਾ ਦੀ ਮੂਰਤ ਹੈ, ਦਿਨ ਰਾਤ ਸੇਵਾ ਕਰਦਾ ਹੈ, ਬੰਦਗੀ ਕਰਦਾ ਹੈ। ਆਪਣਾ ਇਕ ਮਿੰਟ ਵੀ ਅਜਾਈਂ ਨਹੀਂ ਗਵਾਉਂਦਾ। ਉਸ ਦੇ ਨੇਤਰਾਂ ਵਿਚ ਬਹੁਤ ਖਿੱਚ ਹੈ, ਉਸ ਦੇ ਨੇਤਰਾਂ ਵਿਚ ਆਪ ਦਾ ਪਿਆਰ ਟਧਕ-ਟਧਕ ਪੈਂਦਾ ਹੈ। ਗੁਰੂ ਮਹਾਰਾਜ਼ ਜੀ ਨੇ ਪੁਛਿਆ, “ਐਉਂ ਦਸੋ ਪ੍ਰਸ਼ਾਦਾ ਕਿਥੋਂ ਛਕਦਾ ਹੈ?” ਤਾਂ ਗੁਰਸਿੱਖ ਨੇ ਦੱਸਿਆ ਕਿ ਲੰਗਰ ਵਿਚ ਜੋ ਬਣ ਜਾਂਦਾ ਹੈ ਉਹ ਲੈ ਕੇ ਅਰਦਾਸ ਕਰਦਾ ਹੈ ਅਤੇ ਪ੍ਰਭੂ ਦਾ ਸ਼ੁਕਰ ਜਾਣ ਕੇ ਛਕ ਲੈਂਦਾ ਹੈ। ਛਕ ਕੇ ਫੇਰ ਅਰਦਾਸ ਕਰਦਾ ਹੈ। ਗੁਰੂ ਮਹਾਰਾਜ਼ ਜੀ ਨੇ ਕਿਹਾ ਕਿ ਉਹ ਸਿੱਖ ਤਾਂ ਨਹੀਂ ਹੋਇਆ ਨਾ, ਮਜ਼ਦੂਰ ਹੋਇਆ। ਸੇਵਾ ਕਰਦਾ ਹੈ, ਮਜ਼ਦੂਰੀ ਲੈ ਲੈਂਦਾ ਹੈ। ਜਾਓ, ਉਸ ਨੂੰ ਕਹਿ ਦੇਵੇਂ ਲੰਗਰ ਵਿਚੋਂ ਪ੍ਰਸ਼ਾਦਾ ਨਹੀਂ ਮਿਲਣਾ। ਆਪਣਾ ਪ੍ਰਸ਼ਾਦੇ ਦਾ ਬੰਦੋਬਸਤ ਹੋਰ ਕਰ ਲਵੇ। ਉਸ ਗੁਰਸਿੱਖ ਨੇ ਲੰਗਰ ਦੇ ਸ੍ਰੀ ਮਾਨ ਨੂੰ ਦਸ ਦਿਤਾ।

ਪ੍ਰਸ਼ਾਦੇ ਵਰਤ ਰਹੇ ਸਨ, ਭਾਈ ਮੰਝ ਜੀ ਵੀ ਪੰਗਤ ਵਿਚ ਬੈਠੇ ਸਨ। ਜਦੋਂ ਆਪ ਦੀ ਵਾਰੀ ਆਈ ਤਾਂ ਬਰਤਨ ਦੇਣ ਵਾਲੇ ਗੁਰਸਿੱਖ ਨੇ ਕੋਈ ਬਰਤਨ ਆਪ ਦੇ ਸਾਮ੍ਹਣੇ ਨਾ ਰੱਖਿਆ, ਨਾ ਪਾਣੀ ਵਾਸਤੇ ਨਾ ਦਾਲ ਵਾਸਤੇ। ਜਦੋਂ ਪ੍ਰਸ਼ਾਦਾ ਵਰਤਾਉਣ ਵਾਲਾ ਆਇਆ ਤਾਂ ਦੋਹੀਂ ਪਾਸੀਂ ਪੰਗਤ ਵਿਚ ਬੈਠੇ ਗੁਰਸਿੱਖਾਂ ਨੂੰ ਪ੍ਰਸ਼ਾਦਾ ਦੇ ਦਿਤਾ, ਜਦੋਂ ਭਾਈ ਮੰਝ ਨੇ ਆਪਣਾ

ਉੰਜਲ ਪ੍ਰਸ਼ਾਦੇ ਲਈ ਕਰਿਆ ਤਾਂ ਉਸ ਨੇ ਕਿਹਾ ਕਿ ਭਾਈ ਮੰਝ! ਤੁਸੀਂ ਪੰਗਤ ਵਿਚੋਂ ਉਠ ਜਾਵੋ। ਗੁਰੂ ਮਹਾਰਾਜ ਦਾ ਹੁਕਮ ਹੈ ਆਪਣਾ ਲੰਗਰ ਦਾ ਬੰਦੋਬਸਤ ਆਪ ਕਰੋ, ਲੰਗਰ ਵਿਚੋਂ ਤੁਹਾਨੂੰ ਪ੍ਰਸ਼ਾਦਾ ਨਹੀਂ ਮਿਲਣਾ।

ਸਾਧਸੰਗਤ ਜੀ! ਇਹ ਸਮਾਂ ਐਸਾ ਸੀ ਜਦੋਂ ਉਨ੍ਹਾਂ ਦਾ ਮਨ ਡੋਲ ਜਾਂਦਾ ਅਤੇ ਪਛਤਾਵਾ ਕਰਦਾ ਕਿ ਸਿੱਖੀ ਧਾਰਨ ਲਈ ਮੈਂ ਆਪਣਾ ਤਨ, ਮਨ, ਧਨ, ਪਸੂ, ਸਭ ਕਥ ਬਰਬਾਦ ਕਰ ਦਿਤਾ, ਆਪਣੀ ਲੜਕੀ, ਪਤਨੀ ਨੂੰ ਅਣਜਾਣ ਪੁਰਸ਼ਾਂ ਵਿਚ ਗਹਿਣੇ ਕਰ ਦਿਤਾ। ਮੇਰੇ ਵਰਗੀ ਕਰਨੀ ਕਿਸੇ ਪੁਰਸ਼ ਨੇ ਨਹੀਂ ਕੀਤੀ। ਇਹ ਸੋਚੋ ਕਿ ਹੁਣ ਮੇਰਾ ਗੁਰੂ ਨਿਰਾਦਰ ਕਰ ਰਿਹਾ ਹੈ ਉਸ ਦਾ ਮਨ ਜ਼ਰੂਰ ਹੀ ਡੋਲ ਜਾਣਾ ਸੀ। ਅਸੀਂ ਅੱਜਕਲੂ ਦੇ ਸਿੱਖ ਤਾਂ ਕੱਚੇ ਧਾਰੇ ਤੋਂ ਵੀ ਕਮਜ਼ੋਰ ਭਰੋਸੇ ਰਖਦੇ ਹਾਂ। ਜੇ ਗੁਰੂ ਮਹਾਰਾਜ ਨੇ ਅਸਾਡੀ ਅਰਦਾਸ ਨਾ ਸੁਣੀ, ਇਛਾਵਾਂ ਪੂਰੀਆਂ ਨਾ ਕੀਤੀਆਂ ਫੇਰ ਅਸੀਂ ਗੁਰੂ ਨੂੰ ਛੱਡ ਜਾਂਦੇ ਹਾਂ ਅਤੇ ਜਿਥੇ ਕਿਤੇ ਪੂਰੀਆਂ ਹੋਣ ਉਥੇ ਚਲੋ ਜਾਂਦੇ ਹਾਂ। ਨਿਰਾਦਰ ਤਾਂ ਅਸੀਂ ਸਹਿਨ ਹੀ ਨਹੀਂ ਕਰਦੇ।

ਮੇਰੇ ਯਾਦ ਹੈ ਕਿ ਇਕ ਗੁਰਦੁਆਰੇ ਦੀ ਇਮਾਰਤ ਬਣ ਰਹੀ ਸੀ, ਉਸ ਦੇ ਇੰਚਾਰਜ ਬਹੁਤ ਮਿਹਨਤ ਕਰਦੇ, ਆਪ ਹੀ ਇੱਟਾਂ ਫੜਾਇਆ ਕਰਦੇ ਸਨ, ਆਪਣੀ ਪਤਨੀ ਨੂੰ ਵੀ ਨਾਲ ਲਾਇਆ ਹੋਇਆ ਸੀ, ਸਾਰਾ ਦਿਨ ਗਰਦ-ਗੁਬਾਰ ਵਿਚ ਲਿਬੜੇ ਰਹਿੰਦੇ ਸਨ। ਸਾਰੇ ਲੋਕ ਉਨ੍ਹਾਂ ਦੀ ਸੇਵਾ ਦੇਖ ਕੇ ਧੰਨ-ਧੰਨ ਕਰਦੇ ਸਨ ਪਰ ਕੁਝ ਅੰਸ ਐਸਾ ਸੀ ਜੇ ਸੇਵਾ ਦੇ ਨੇੜੇ ਵੀ ਨਹੀਂ ਸੀ ਆਉਂਦਾ, ਉਹ ਦੁਰ ਖੜ੍ਹ ਕੇ ਹਦਾਇਤਾਂ ਹੀ ਦਿਆ ਕਰਦੇ ਸਨ। ਜਦੋਂ ਗੁਰਦੁਆਰਾ ਬਣ ਗਿਆ ਉਸਦਾ ਉਦਘਾਟਨ ਕੀਤਾ ਗਿਆ। ਬੜੀਆਂ ਖੁਸ਼ੀਆਂ ਹੋਈਆਂ। ਸਟੇਜ ਤੇ ਬੋਲਣ ਵਾਲਿਆਂ ਨੇ ਉਸ ਦੇ ਆਫੀਸਰ ਦੀ ਬੜੀ ਤਾਰੀਫ ਕੀਤੀ। ਥੋੜ੍ਹੇ ਦਿਨਾਂ ਪਿਛੋਂ ਚੋਣਾਂ ਹੋਈਆਂ। ਵੱਡੀਆਂ-ਵੱਡੀਆਂ ਪਾਰਟੀਆਂ ਨੇ ਉਸ ਨੂੰ ਮੈਂਬਰ ਵੀ ਨਾ ਲਿਆ। ਇਹ ਦੇਖ ਕੇ ਉਸ ਨੂੰ ਐਸੀ ਸੱਟ ਲੱਗੀ ਕਿ ਉਸ ਨੇ ਗੁਰਦੁਆਰੇ ਜਾਣਾ ਬੰਦ ਕਰ ਦਿਤਾ ਅਤੇ ਹੌਲੀ-ਹੌਲੀ ਮਾਨਸਿਕ ਤੌਰ ਤੇ ਬਿਮਾਰ ਹੋ ਗਿਆ। ਉਸ ਦੀ ਪਤਨੀ ਮੇਰੇ ਪਾਸ ਆਈ, ਮੈਂ ਕਿਹਾ ਤੁਸੀਂ ਸੇਵਾ ਦੇ ਬਦਲੇ ਪ੍ਰਸੰਸਾ ਚਾਹੁੰਦੇ ਸੀ, ਉਸ ਪ੍ਰਸੰਸਾ ਦੇ ਆਸਰੇ ਤੁਹਾਡਾ ਜੀਵਨ ਲੰਘ ਰਿਹਾ ਸੀ। ਇਹ ਤੁਹਾਨੂੰ ਖੁਰਾਕ ਦੇ ਤੌਰ ਤੇ ਮਿਲਦੀ ਸੀ। ਤੁਹਾਡੇ ਅੰਦਰ ਅਭਿਮਾਨ ਹੋਰ ਉਚਾ ਹੋਈ ਜਾਂਦਾ ਸੀ ਅਤੇ ਹੁਣ ਜਦੋਂ ਨਵੀਂ ਕਮੇਟੀ ਵਾਲਿਆਂ ਨੇ ਤੁਹਾਨੂੰ ਕੋਈ ਵੀ ਅਹੁਦਾ ਨਾ ਦਿਤਾ ਤਾਂ ਤੁਸੀਂ ਗੁਰੂ ਘਰ ਜਾਣ ਤੋਂ ਹੀ ਹਟ ਗਏ। ਇਹ ਸਭ ਤੁਸੀਂ ਇਸ ਕਰਕੇ ਕਰ ਰਹੇ ਸੀਂ ਕਿ ਤੁਸੀਂ ਮਾਣ ਦੇ ਆਸਰੇ ਪਲ ਰਹੇ ਸੀਂ। ਗੁਰੂ ਮਹਾਰਾਜ ਜੀ ਨੇ ਤਾਂ ਸੇਵਾਦਾਰਾਂ ਵਾਸਤੇ ਫੁਰਮਾਨ ਕੀਤਾ ਹੈ -

**ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰ
ਦੇਇ ॥**

**ਮਨੁ ਤਨੁ ਆਗੈ ਰਾਖਿ ਕੈ ਉਭੀ ਸੇਵ ਕਰੇਇ ॥
ਇਉ ਗੁਰਮੁਖਿ ਆਪੁ ਨਿਵਾਰੀਐ ਸਭ ਰਾਜੁ ਸਿਸਟਿ
ਕਾ ਲੇਇ ॥**

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੋਇ ॥
ਪੰਨਾ - 647

ਸੋ ਅਸੀਂ ਮਾਣ ਚਾਹੁੰਦੇ ਹਾਂ। ਭਾਈ ਮੰਝ ਜੀ ਨਾਲ ਆਪਣੇ ਮਾਣ ਦਾ ਮੇਲ ਕਰਾਓ। ਉਸ ਨੂੰ ਐਡੀ ਵੱਡੀ ਕੁਰਬਾਨੀ ਕਰਨ ਤੋਂ ਬਾਦ ਪੰਗਤ ਵਿਚੋਂ ਉਠਾ ਦਿਤਾ। ਇਹ ਗੁਰੂ ਮਹਾਰਾਜ ਦੀ ਬੇਰਹਿਮੀ ਨਹੀਂ ਸੀ, ਨਾ ਬੇਰੁਖੀ ਸੀ। ਗੁਰੂ ਮਹਾਰਾਜ ਉਸ ਨੂੰ ਬਹੁਤ ਉਚਾ ਲਿਜਾਉਣਾ ਚਾਹੁੰਦੇ ਸਨ। ਕਸਵੱਟੀ ਦੇ ਕੁਝ ਪ੍ਰਸ਼ਨ ਬਚਦੇ ਸਨ ਉਸ ਨੂੰ 100% ਨੰਬਰ ਦਿਵਾਉਣ ਲਈ, ਉਸ ਲਈ ਉਹ ਅਜਿਹੇ ਕੌਤਕ ਕਰ ਰਹੇ ਸਨ। ਭਾਈ ਮੰਝ ਦਾ ਤਿਲ ਮਾਤਰ ਵੀ ਮਨ ਨਾ ਛੋਲਿਆ ਅਤੇ ਉਨ੍ਹਾਂ ਨੇ ਕਿਹਾ ਮੇਰੇ ਸਤਿਗੁਰੂ ਧੰਨ ਹਨ ਜਿਨ੍ਹਾਂ ਨੂੰ ਮੇਰੇ ਵਰਗਾ ਗਰੀਬ, ਨਿਮਾਣਾ, ਨਿਤਾਣਾ ਸਿੱਖ ਵੀ ਯਾਦ ਹੈ। ਗੁਰੂ ਮਹਾਰਾਜ ਜੀ ਦਾ ਫੁਰਮਾਨ ਮੇਰੇ ਭਲੇ ਲਈ ਹੋਇਆ ਹੈ ਕਿਉਂਕਿ ਪੂਜਾ ਦੇ ਧਾਨ ਨੂੰ ਬਹੁਤ ਹੀ ਵਰਜਿਤ ਕਰਦਿਆਂ ਫੁਰਮਾਨ ਹੈ -

ਧਾਰਨਾ - ਕਿਤੇ ਖੰਡ ਦੇ ਭੁਲੇਖੇ ਜ਼ਹਿਰ ਖਾ ਲਈ ਨਾ,
ਧਾਨ ਬੁਰਾ ਪੂਜਾ ਦਾ -2, 2.
ਮੇਰੇ ਪਿਆਰੇ, ਧਾਨ ਬੁਰਾ ਪੂਜਾ ਦਾ -2,

2.

ਕਿਤੇ ਖੰਡ ਦੇ ਭੁਲੇਖੇ.....2
ਜਿਉਂ ਮਰਿਜਾਦਾ ਹਿੰਦੂਆਂ ਗਉਂ ਮਾਸ ਅਖਾਜੂ ।
ਮੁਸਲਮਾਣਾਂ ਸੂਅਰਹੁੰ ਸਉਗੰਦ ਵਿਆਜੂ ।
ਸਹੁਰਾ ਘਰਿ ਜਾਵਾਈਐ ਪਾਣੀ ਮਦਰਾਜੂ ।
ਸਿਹਾ ਨ ਖਾਹੀ ਚੁਹੜਾ ਮਾਇਆ ਮੁਹਤਾਜੂ ।
ਜਿਉਂ ਸਿੱਠੇ ਮੱਥੀ ਮਰੈ ਤਿਸੁ ਹੋਇ ਅਕਾਜੂ ।
ਤਿਉਂ ਧਰਮਸਾਲ ਦੀ ਝਾਕ ਹੈ ਵਿਹੁ ਖੰਡੁ ਪਾਜੂ ।

ਭਾਈ ਗੁਰਦਾਸ ਜੀ, ਵਾਰ 35/12

ਅਖੀਰ ਐਸੇ ਵੀ ਹਾਲਾਤ ਹੋਏ ਕਿ ਭਾਈ ਮੰਝ ਨੂੰ ਜੇ ਕੋਈ ਪ੍ਰਸ਼ਾਦਾ ਦੇ ਦਿੰਦਾ ਤਾਂ ਛਕ ਲੈਂਦੇ, ਨਹੀਂ ਤਾਂ ਗੁਰੂ ਦੇ ਪਿਆਰ ਵਿਚ ਲੀਨ ਰਹਿ ਕੇ ਭੁੱਖ ਹੀ ਕੱਟ ਲੈਂਦੇ। ਉਹ ਇਹ ਨਹੀਂ ਸੀ ਕਰਨਾ ਚਾਹੁੰਦੇ ਕਿ ਅਰਪੇ ਹੋਏ ਸਰੀਰ ਤੋਂ ਆਪਣੇ ਲਈ ਕੋਜ਼ੀ ਦਾ ਸਮਾਂ ਕੱਢਦੇ।

ਅੱਜ ਆਪ ਦੂਰ ਜੰਗਲ ਵਿਚ ਸੁੱਕੀਆਂ ਲੱਕੜੀਆਂ ਇਕੱਠੀਆਂ ਕਰਨ ਲਈ ਗਏ ਹੋਏ ਸਨ। ਸ਼ਾਮ ਦੇ ਚਾਰ ਵਜੇ ਤਕ ਆਪ ਨੇ ਲੱਕੜਾਂ ਇਕੱਠੀਆਂ ਕੀਤੀਆਂ। ਭਾਰੀ ਭਰਾ (bundle) ਬੰਨ੍ਹ ਲਿਆ ਅਤੇ ਸਲੰਗ ਦੇ ਆਸਰੇ ਸੀਸ ਤੇ ਰੱਖ ਲਿਆ। ਅਜੇ ਆਪ ਤੁਰੇ ਹੀ ਸਨ ਕਿ ਪੱਛਮ ਵਲੋਂ ਕਾਲੀ ਬੋਲੀ ਹਨ੍ਹੇਗੀ ਆ ਗਈ। ਹਵਾ ਦਾ ਵੇਗ ਐਨਾ ਤੇਜ਼ ਸੀ ਕਿ ਉਹ ਛੋਟੇ ਵੱਡੇ ਦਰਖਤਾਂ ਨੂੰ ਤੋੜਦੀ ਜਾ ਰਹੀ ਸੀ। ਭਾਈ ਮੰਝ ਨੂੰ ਰਸਤੇ ਤੋਂ ਧੱਕ ਕੇ ਦੂਰ ਲੈ ਗਈ ਅਤੇ ਅੱਖਾਂ ਵਿਚ ਘੱਟਾ ਮਿਟੀ ਪੈ ਰਿਹਾ ਸੀ। ਬਹੁਤ ਮੁਸ਼ਕਲ ਨਾਲ ਆਪ ਕਦਮ ਪੁਟਦੇ ਅੰਮ੍ਰਿਤਸਰ ਵਲ ਨੂੰ ਜਾ ਰਹੇ ਸਨ।

ਰਸਤੇ ਵਿਚ ਇਕ ਅੰਨਾ ਖੁਹ ਆ ਗਿਆ, ਜਿਸ ਦੀ ਮੌਣ ਟੁੱਟੀ ਹੋਈ ਸੀ। ਜੰਗਲ ਦਾ ਖੂਹ ਸੀ, ਕਿਸੇ ਸਮੇਂ ਕਿਸੇ ਭਲੇ ਪੁਰਸ਼ ਨੇ ਲਵਾਇਆ ਸੀ। ਆਪ ਜੀ ਨੂੰ ਖੂਹ ਨਾ ਦਿਸਿਆ ਤੇ ਆਪ ਖੂਹ ਵਿਚ ਧੜਮ ਕਰਕੇ ਗਿਰ ਗਏ। ਗਿਰਦਿਆਂ ਹੀ ਆਪ ਨੇ ਲਕੜਾਂ ਸੰਭਾਲ ਲਈਆਂ ਅਤੇ ਭਰਾ ਸੀਸ ਤੇ ਰੱਖ ਲਿਆ। ਆਪ ਦੇ ਮੁਖ ਤੋਂ ਇਕੋ ਅਵਾਜ਼ ਆ ਰਹੀ ਸੀ - 'ਸਤਿਨਾਮ ਵਾਹਿਗੁਰੂ'-'ਸਤਿਨਾਮ ਵਾਹਿਗੁਰੂ'-'ਸਤਿਨਾਮ ਵਾਹਿਗੁਰੂ'-'ਸਤਿਨਾਮ ਵਾਹਿਗੁਰੂ'

ਗੁਰੂ ਮਹਾਰਾਜ ਜੀ ਜੋ ਘਟ-ਘਟ ਦੇ ਜਾਣੂੰ ਹਨ, ਅੰਤਰਜਾਮੀ ਸਰਬ ਕਲਾ ਸਮਰੱਥ ਹਨ। ਆਪ ਜੀ ਨੇੜੇ ਹੀ ਕਿਸੇ ਪਿੰਡ ਵਿਚ ਸੰਗਤਾਂ ਨੂੰ ਪ੍ਰਵਚਨ ਸੁਣਾ ਰਹੇ ਸਨ ਅਤੇ ਆਪ ਜੀ ਇਕ ਦਮ ਆਪਣੇ ਆਸਣ ਤੋਂ ਉਠ ਕੇ ਕਾਹਲੀ ਨਾਲ ਤੁਰ ਪਏ ਅਤੇ ਕਹਿਣ ਲੱਗੇ ਕਿ ਲੱਜਾਂ ਲੈ ਕੇ ਆਸਾਡੇ ਪਿਛੇ ਆ ਜਾਵੋ। ਆਪ ਨੇ ਇਸ ਕਾਹਲੀ ਵਿਚ ਜੋੜਾ ਵੀ ਨਾ ਪਾਇਆ। ਆਪ ਐਨੀ ਤੇਜ਼ੀ ਨਾਲ ਜਾ ਰਹੇ ਸੀ ਮਾਨੋਂ ਭੱਜੇ ਜਾ ਰਹੇ ਹੋਣ। ਕਿਸੇ ਦੇ ਕੋਈ ਗੱਲ ਸਮਝ ਨਹੀਂ ਆ ਰਹੀ ਸੀ ਤੇ ਐਉਂ ਦਾ ਸਮਾਂ ਪ੍ਰਤੀਤ ਦੇ ਰਿਹਾ ਸੀ -

ਧਾਰਨਾ - ਹਰਿ ਜੀ ਛੱਡ ਕੇ ਸਿੰਘਾਸਨ ਆਉਂਦੇ,
ਬੰਨ੍ਹੇ ਹੋਏ ਸੱਚੇ ਪਿਆਰ ਦੇ -2, 2.
ਮੇਰੇ ਪਿਆਰੇ, ਬੰਨ੍ਹੇ ਹੋਏ ਸੱਚੇ ਪਿਆਰ ਦੇ
-2, 2.

ਹਰਿ ਜੀ ਛੱਡ ਕੇ.....-2

ਅਪੁਨੇ ਸੇਵਕ ਕੀ ਆਪੇ ਰਾਖੇ ਆਪੇ ਨਾਮੁ ਜਪਾਵੈ॥
ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ
ਧਾਵੈ॥
ਸੇਵਕ ਕਉ ਨਿਕਟੀ ਹੋਇ ਦਿਖਾਵੈ॥
ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ॥

ਪੰਨਾ - 403

ਆਪ ਖੂਹ ਦੇ ਕੰਢੇ ਆ ਕੇ ਰੁਕ ਗਏ, ਚੋਰ ਬਰਦਾਰ ਅਤੇ ਘੋੜਾ ਬਰਦਾਰ ਪਿਛੇ-ਪਿਛੇ ਬੇਨਤੀਆਂ ਕਰਦੇ ਆ ਰਹੇ ਹਨ ਕਿ ਪਾਤਸ਼ਾਹ! ਰਸਤੇ ਵਿਚ ਰੋੜੇ ਹਨ, ਕੰਡੇ ਹਨ ਆਪ ਜੋੜਾ ਤਾਂ ਪਹਿਨ ਲਵੇ। ਘੋੜੇ ਵਾਲਾ ਕਹਿ ਰਿਹਾ ਸੀ ਕਿ ਆਪ ਘੋੜੇ ਉਪਰ ਬੈਠ ਜਾਵੋ। ਪਰ ਆਪ ਨੇ ਸਭ ਅਣਸੁਣਿਆ ਕਰ ਦਿਤਾ ਕਿਉਂਕਿ ਆਪ ਵੀ ਪੂਰੀ ਤਰ੍ਹਾਂ ਪ੍ਰੇਮ ਵਿਚ ਬੰਨ੍ਹੇ ਹੋਏ ਸਨ -

ਧਾਰਨਾ - ਰੱਬ ਵਸ ਭਗਤਾਂ ਨੇ ਕੀਤਾ,
ਪਾ ਕੇ ਤੇ ਪ੍ਰੇਮ ਛੋਰੀਆਂ - 2, 2.
ਮੇਰੇ ਪਿਆਰੇ, ਪਾ ਕੇ ਤੇ ਪ੍ਰੇਮ ਛੋਰੀਆਂ -

2, 2.

ਰੱਬ ਵਸ ਭਗਤਾ ਨੇ ਕੀਤਾ.....-2

**ਸਭੁ ਕੌ ਤੇਰੈ ਵਸਿ ਅਗਮ ਅਗੋਚਰਾ॥
ਤੁ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ॥
ਪੰਨਾ - 962**

ਸਤਿਗੁਰੂ ਦਾ ਬਿਰਦ ਹੈ ਕਿ ਆਪਣੇ ਸੇਵਕ ਨੂੰ ਤੱਤੀ ਵਾਉ ਨਾ
ਲੱਗਣ ਦੇਵੇ। ਜਿਵੇਂ ਕਿ -

**ਧਾਰਨਾ - ਅਉਖੀ ਘੜੀ ਨਾ ਵੇਖਣ ਦੇਵੇ,
ਆਪਣਾ ਬਿਰਦਾ ਸੰਭਾਲਦੈ - 2, 2.
ਆਪਣਾ ਬਿਰਦ ਸੰਭਾਲਦੈ - 2, 2.
ਅਉਖੀ ਘੜੀ ਨਾ ਵੇਖਣ ਦੇਵੇ.....2**

**ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੂ ਸਮਾਲੇ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ॥**

ਪੰਨਾ - 682

ਨਾਲ ਦੇ ਗੁਰਸਿਖਾਂ ਨੂੰ ਆਪ ਨੇ ਕਿਹਾ ਕਿ ਪੁੱਛੋ ਖੂਹ ਵਿਚੋਂ ਸਤਿਨਾਮ
ਵਾਹਿਗੁਰੂ ਦੀ ਅਵਾਜ਼ ਕੌਣ ਦੇ ਰਿਹਾ ਹੈ? ਗੁਰੂ ਮਹਾਰਾਜ਼ ਇਥੇ ਜਾ ਕੇ
ਵੀ ਨਾ ਬੋਲੋ। ਪੁੱਛਣ ਤੇ ਖੂਹ ਵਿਚੋਂ ਆਵਾਜ਼ ਆਈ ਮੈਂ ਪਾਰਬ੍ਰਹਮ ਪ੍ਰਮੇਸ਼ਰ
ਸਰੂਪ ਪੂਰਨ ਸਤਿਗੁਰੂ ਦਾ ਇਕ ਗਰੀਬੜਾ ਜਿਹਾ ਸਿੱਖ ਹਾਂ। ਹਨੂੰਗੀ ਬਹੁਤੀ
ਸੀ ਮੇਰੇ ਸਤਿਗੁਰੂ ਜੀ ਜਾਣਦੇ ਹਨ, ਮੈਂ ਖੂਹ ਵਿਚ ਗਿਰ ਗਿਆ ਹਾਂ। ਗੁਰੂ
ਮਹਾਰਾਜ਼ ਦੇ ਨਾਲ ਆਏ ਗੁਰਸਿਖਾਂ ਨੇ ਰੱਸੇ ਖੂਹ ਵਿਚ ਫਿਰ੍ਹਾ ਦਿਤੇ ਅਤੇ
ਕਿਹਾ ਕਿ ਰੱਸੇ ਨੂੰ ਫੜ ਕੇ ਨਿਕਲ ਆ। ਉਸ ਵੇਲੇ ਭਾਈ ਮੰਝ ਨੇ ਕਿਹਾ
ਕਿ ਪਿਆਰਿਓ! ਜੇ ਤੁਸੀਂ ਮੈਨੂੰ ਕੱਢਣਾ ਹੀ ਹੈ ਤਾਂ ਮੇਰੇ ਤੋਂ ਪਹਿਲਾਂ ਗੁਰੂ
ਦੇ ਲੰਗਰ ਦੀਆਂ ਲੱਕੜਾਂ ਦਾ ਭਰਾ ਕੱਢ ਲਵੋ, ਇਹ ਅਜੇ ਤਕ ਸੁੱਕਾ ਹੈ
ਤਾਂ ਕਿ ਲੰਗਰ ਲਈ ਬਾਲਣ ਪਹੁੰਚ ਜਾਵੇ, ਮੇਰਾ ਫਿਕਰ ਨਾ ਕਰੋ। ਦੂਸਰੀ
ਲੱਜ ਹੋਰ ਫਿਰਾਹੀ ਗਈ। ਭਾਈ ਮੰਝ ਜੀ ਬਾਹਰ ਨਿਕਲ ਆਏ। ਜਦੋਂ ਆਪ
ਨੇ ਗੁਰੂ ਮਹਾਰਾਜ਼ ਜੀ ਦੇ ਦਰਸ਼ਨ ਕੀਤੇ, ਆਪ ਗੁਰੂ ਮਹਾਰਾਜ਼ ਜੀ ਦੇ
ਪਿਆਰੇ ਚਿਹਰੇ ਦਾ ਜਲਾਲ ਸਹਿ ਨਾ ਸਕੇ ਅਤੇ ਇਕ ਦਮ ਚਰਨਾਂ ਤੇ
ਢਾਹਿ ਪਏ। ਆਪ ਜੀ ਦਾ ਬੈਰਾਗ ਛੁਟ ਗਿਆ ਅਤੇ ਨੇਤਰਾਂ ਵਿਚੋਂ ਡਮਾ-
ਡਮ ਜਲ ਦੀਆਂ ਧਾਰਾਂ ਵਹਿ ਤੁਰੀਆਂ। ਐਉਂ ਪ੍ਰਤੀਤ ਦੇ ਰਿਹਾ ਸੀ ਜਿਵੇਂ
ਛਾਫ਼ੜੇ ਦਾ ਮੀਂਹ ਪੈ ਕੇ ਉਸ ਦੇ ਸਾਰੇ ਸਰੀਰ ਉਪਰੋਂ ਵਹਿ ਰਿਹਾ ਹੋਵੇ।
ਗੁਰੂ ਮਹਾਰਾਜ਼ ਝੁਕੇ ਅਤੇ ਬਾਂਹ ਤੋਂ ਫੜ ਕੇ ਕਲਾਵੇ ਵਿਚ ਲੈ ਲਿਆ ਅਤੇ
ਛਾਤੀ ਨਾਲ ਲਾ ਕੇ ਘੁਟਿਆ। ਉਸ ਵੇਲੇ ਗੁਰੂ ਮਹਾਰਾਜ਼ ਦੇ ਨੇਤਰਾਂ ਵਿਚੋਂ
ਵੀ ਵਾਤਸਲ ਪਿਆਰ ਦੇ ਰੂਪ ਵਿਚ ਹੰਝੂਆਂ ਦੀ ਧਾਰ ਚਲ ਰਹੀ ਸੀ। ਐਉਂ
ਪ੍ਰਤੀਤ ਦੇ ਰਿਹਾ ਸੀ ਜਿਵੇਂ ਸਾਗਰ ਨਦੀ ਨੂੰ ਆਪਣੇ ਵਿਚ ਮਿਲਾਉਣ

ਲਈ ਆਪਣਾ ਰੂਪ ਦੇਣ ਲਈ ਪੂਰੇ ਜੋਬਨ ਤੇ ਹੋਵੇ, ਪੂਰਾ ਜਵਾਹਰਭਾਟਾ
ਉਸ ਵਿਚ ਉਠਿਆ ਹੋਵੇ। ਉਸ ਪਿਆਰ ਦੇ ਜਵਾਹਰਭਾਟੇ ਦੀ ਕਾਂਗ ਵਿਚੋਂ
ਦਿਲ ਚੀਰਵੀਂ ਅਵਾਜ਼ ਆਈ -

**ਮੰਝ ਪਿਆਰਾ ਗੁਰੂ ਨੂੰ, ਗੁਰ ਮੰਝ ਪਿਆਰਾ
ਮੰਝ ਗੁਰੂ ਕਾ ਬੋਹਿਬਾ, ਜਗ ਲੰਘਣਹਾਰਾ।**

ਉਸ ਵੇਲੇ ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਕਿ ਭਾਈ ਮੰਝ!
ਜੋ ਕੁਝ ਮੰਗਣਾ ਹੈ ਮੰਗ, ਅਸੀਂ ਗੁਰੂ ਤੋਂ ਦਿਵਾਵਾਂਗੇ। ਉਸ ਵੇਲੇ ਭਾਈ
ਮੰਝ ਨੇ ਬੇਨਤੀ ਕੀਤੀ ਪਾਤਸ਼ਾਹ! ਕਲਜੁਗ ਦਾ ਸਮਾਂ ਲੰਘ ਰਿਹਾ ਹੈ। ਆਪ
ਨੇ ਗੁਰਮੁਖ ਦੀ ਮਤ ਨੂੰ ਅਹਰਣ ਵਰਗੀ ਕਿਹਾ ਹੈ ਪਰ ਪਾਤਸ਼ਾਹ! ਅੱਜ
ਅਸਾਡੇ ਭਰੋਸੇ ਕੱਚੇ ਹਨ, ਅਸੀਂ ਤਾਂ ਪੈਰ-ਪੈਰ ਉਪਰ ਡੌਲਦੇ ਹਾਂ, ਆਪ
ਦੀ ਕਸਵੱਟੀ ਨੂੰ ਸਹਿਨ ਵਾਲਾ ਕੋਈ ਵੀ ਨਹੀਂ। ਕ੍ਰਿਪਾ ਕਰਕੇ ਰਿਆਇਤੀ
ਨੰਬਰ ਦੇ ਕੇ ਪਾਸ ਕਰ ਦਿਆ ਕਰੋ। ਆਪ ਨੇ ਕਿਹਾ ਭਾਈ ਮੰਝ! ਗੁਰੂ
ਇਹ ਚਾਹੁੰਦਾ ਹੈ ਗੁਰਸਿੱਖ ਮੇਰਾ ਰੂਪ ਬਣ ਜਾਵੇ। ਉਹ ਚਾਹੁੰਦਾ ਹੈ ਗੁਰੂ,
ਪ੍ਰਮੇਸ਼ਰ ਅਤੇ ਗੁਰਸਿੱਖ ਦਾ ਕੋਈ ਭੇਦ ਨਾ ਰਹੇ। ਪਿਆਰਿਆ! ਸਿੱਖ ਜਦੋਂ
ਤਕ ਗੁਰੂ ਵਲੋਂ ਲਾਈ ਕਸਵੱਟੀ ਪੂਰੀ ਤਰ੍ਹਾਂ ਮਰਜ਼ੀਵੜਾ ਹੋ ਕੇ ਸਹਿ ਨਹੀਂ
ਜਾਂਦਾ, ਉਨ੍ਹਾਂ ਦੇਰ ਤਕ ਗੁਰੂ ਉਸ ਵਿਚੋਂ ਥੋਟ ਨੂੰ ਕੱਢਣ ਦਾ ਜਤਨ ਕਰਦਾ
ਹੈ ਅਤੇ ਬਾਰ-ਬਾਰ ਤਾਓਂ ਦਿੰਦਾ ਹੈ। ਜਿਵੇਂ ਸੋਨੇ ਨੂੰ ਬਾਰ-ਬਾਰ ਅੱਗ ਉਤੇ
ਚਾੜ੍ਹ ਕੇ ਉਸ ਨੂੰ ਬਾਰ੍ਹਾਂ ਵੰਨੀ ਦਾ ਸੋਨਾ ਬਣਾਇਆ ਜਾਂਦਾ ਹੈ ਇਵੇਂ
ਗੁਰੂ, ਸਿੱਖ ਨੂੰ ਪੂਰਨ ਰੂਪ ਵਿਚ ਦੇਖਣਾ ਚਾਹੁੰਦਾ ਹੈ। ਸੋ ਇਹ ਅਹਰਣ
ਵਰਗੀ ਅਚੱਲ ਮਤ ਦੀ ਇਕ ਉਦਾਹਰਣ ਹੈ ਜੋ ਅਸਾਡੇ ਲਈ ਰੋਸ਼ਨੀ ਦਾ
ਮੁਨਾਰਾ ਹੈ। ਸੋ ਜੋ ਗੁਰੂ ਮਹਾਰਾਜ ਦਾ ਫੁਰਮਾਨ ਹੈ -

**ਜਤੁ ਪਹਾਰਾ ਧੀਰਜੁ ਸੁਨਿਆਰੁ ॥
ਅਹਰਣਿ ਮਤਿ ਵੇਦੁ ਹਥੀਆਰੁ ॥
ਭਉ ਖਲਾ ਅਗਨਿ ਤਪ ਤਾਉ ॥**
ਪੰਨਾ - 8

ਗੁਰੂ ਮਹਾਰਾਜ ਜੀ ਭਾਈ ਮੰਝ ਦੀ ਘਾਲ ਕਮਾਈ ਤੋਂ ਐਤਨੇ ਪ੍ਰਸੰਨ
ਹੋਏ ਕਿ ਆਪ ਜੀ ਨੇ ਉਸ ਨੂੰ ਬ੍ਰਹਮਗਿਆਨ ਦੀ ਦਾਤ, ਰਿੱਧੀਆ-
ਸਿੱਧੀਆਂ, ਬਰਕਤਾਂ ਬਖਸ਼ ਕੇ ਵਾਪਸ ਪਿੰਡ ਭੇਜ ਦਿਤਾ। ਵਾਪਸੀ ਵਿਚ
ਜਿਨ੍ਹਾਂ ਨੇ ਲੜਕੀ ਅਤੇ ਪਤਨੀ ਦੀ ਸੇਵਾ ਬਦਲੇ ਪੈਸੇ ਦਿਤੇ ਸਨ, ਉਹ
ਪਛਤਾ ਕੇ ਭਾਈ ਮੰਝ ਨੂੰ ਮਿਲੇ ਕਿ ਅਸੀਂ ਤਾਂ ਬਹੁਤ ਭਾਰੀ ਭੁੱਲ ਕੀਤੀ।
ਪਤਾ ਨਹੀਂ ਅਸਾਡੀ ਮਤ ਨੂੰ ਕੀ ਹੋ ਗਿਆ ਸੀ। ਇਸੇ ਤਰ੍ਹਾਂ ਜਦੋਂ ਆਪ
ਪਿੰਡ ਪਹੁੰਚੇ ਤਾਂ ਸਾਰਾ ਪਿੰਡ ਚਰਨਾਂ ਤੇ ਝੁਕ ਗਿਆ ਅਤੇ ਕਹਿਣ ਲੱਗੇ
ਕਿ ਭਾਈ ਮੰਝ! ਕਿੱਡੀ ਜ਼ਿਆਦਤੀ ਤੇਰੇ ਨਾਲ ਅਸੀਂ ਕੀਤੀ, ਤੂੰ ਪਹਿਲਾਂ
ਸਾਰੂੰ ਆਪ ਬਖਸ਼ ਲੈ ਅਤੇ ਫੇਰ ਉਸ ਗੁਰੂ ਕੌਲ ਲੈ ਚਲ ਜਿਸ ਦਾ ਤੂੰ
ਸਿੱਖ ਬਣਿਆ ਹੋਇਆ ਹੈ। ਤੂੰ ਆਪਣੀ ਜ਼ਮੀਨ ਸਾਂਭ, ਅਸੀਂ ਫਸਲਾਂ
ਬੀਜਾਂਗੇ, ਤੇਰੇ ਨਾਲ ਕੰਮ ਕਰਾਂਗੇ, ਦਿਨਾਂ ਵਿਚ ਤੇਰੇ ਸਾਰੇ ਘਾਟੇ ਪੂਰੇ ਹੋ

ਜਾਣਗੇ। ਤੂੰ ਧੰਨ ਹੈਂ ਜਿਸ ਨੇ ਗੁਰੂ ਤੋਂ ਸਭ ਕੁਝ ਕੁਰਬਾਨ ਕੀਤਾ। ਤੂੰ ਆਪਣੀ ਕੁਲ ਨੂੰ ਤਾਂ ਤਾਰਨਾ ਹੀ ਸੀ, ਹੋਰ ਵੀ ਕਈਆਂ ਦਾ ਉਧਾਰ ਹੈ ਜਾਵੇਗਾ। ਭਾਈ ਮੰਝ ਦੀ ਕ੍ਰਿਪਾ ਨਾਲ ਪੂਰੀ ਤਰ੍ਹਾਂ ਗੁਰਸਿੱਖੀ ਪ੍ਰਭੁਲਤ ਹੋਈ ਅਤੇ ਸਥੀ ਸਰਵਰ ਦੀ ਕਬਰ ਨੂੰ ਛੱਡ ਕੇ ਉਹ ਗੁਰੂ ਪਾਸੋਂ ਨਾਮ ਲੈ ਕੇ ਜਪਣ ਲੱਗੇ। ਇਹ ਇਕ ਦਿਸ਼ਟਾਂਤ ਹੈ ਜੋ ਅਹਰਣ ਵਰਗੀ ਮਤ ਦਾ ਪ੍ਰਤੀਕ ਹੈ ਇਸ ਤੋਂ ਅੱਗੇ ਗੁਰੂ ਮਹਾਰਾਜ ਜੀ ਨੇ ਧਰਮ ਪੁਸਤਕਾਂ ਵੇਦ ਆਦਿ ਨੂੰ ਹਥਿਆਰ ਦਾ ਪ੍ਰੀਤਕ ਦਿਤਾ ਹੈ ਜਿਨ੍ਹਾਂ ਵਲੋਂ ਦਿਤੀ ਹੋਈ ਸਿਖਿਆ ਅਹਰਣ ਮਤ ਉਤੇ ਘਾਲ ਕਮਾਈ ਨਾਲ ਘੜੀ ਜਾਂਦੀ ਹੈ।

ਮਤ ਅਹਰਣ ਵਰਗੀ ਧਾਰਨ ਲਈ ਵਿਸ਼ੇਸ਼ ਹੁਕਮ ਹੈ। ਗਿਆਨ ਦੇ ਬਚਨ ਵੇਦਾਂ, ਸਾਸ਼ਤਰਾਂ, ਮਹਾਂਪੁਰਸ਼ਾਂ ਦੇ ਕਸਾਏ ਹੋਏ ਬਚਨ ਸਤਿਸੰਗ ਵਿਚ ਤੱਤ ਬੇਤੇ ਮਹਾਂਪੁਰਸ਼ਾਂ ਦੇ ਬਚਨ, ਮੰਨਣ ਦੇ, ਨਿਧਿਆਸਣ ਦੇ, ਤੱਤ ਗਿਆਨ ਦੇ ਇਸ ਮਨ ਉਪਰ ਹਥੌੜੇ ਪੈਂਦੇ ਨੇ। ਗਹਿਣੇ ਘੜਨ ਲਈ ਡਾਈ (ਸੰਚਾ) ਬਣ ਜਾਂਦੀ ਹੈ, ਇਹ ਡੈਲਦੀ ਨਹੀਂ, ਇਸ ਦਾ ਕੋਈ ਕਿਨਾਰਾ ਟੁੱਟਦਾ ਨਹੀਂ, ਗੱਲਾਂ ਸੁਣ ਕੇ ਐਧਰ-ਉਧਰ ਨਹੀਂ ਭਟਕਦੀ। ਗੁਰਮਤਿ ਤੋਂ ਬਗੈਰ ਜੋ ਹੋਰ ਬਚਨ ਹਨ ਉਹ ਇਸ ਬਣੀ ਹੋਈ ਡਾਈ ਵਿਚ ਫੱਟ ਨਹੀਂ ਆਉਂਦੇ। ਉਹ ਇਸ ਉਤੇ ਕੋਈ ਅਸਰ ਨਹੀਂ ਕਰ ਸਕਦੇ। ਦ੍ਰੜ੍ਹ ਹੋਈ ਮਤ ਨੂੰ ਨਾ ਹੀ ਕੋਈ ਆਨਮਤਾਂ ਦਾ ਗ੍ਰੰਥ ਚਲਾਏਮਾਨ ਕਰ ਸਕਦਾ ਹੈ ਅਤੇ ਨਾ ਹੀ ਕੋਈ ਮਤ-ਮਤਾਂਤਰ ਗੁਰਮਤਿ ਗਾਡੀ ਰਾਹ ਤੋਂ ਭੁਲਾ ਸਕਦੇ ਹਨ।

ਪਰ ਸਾਧਸੰਗਤ ਜੀ! ਵਿਚਾਰ ਕਰੋ ਕਿ ਅਸਾਡੀ ਮਤ ਕਿਹੋ ਜਿਹੀ ਹੈ, ਅਸੀਂ ਨਿਗਰੇ ਬਾਰੇ ਸੁਣ ਕੇ ਗੁਰੂ ਧਾਰਨ ਦਾ ਫੈਸਲਾ ਕਰ ਲੈਂਦੇ ਹਾਂ। ਗੁਰੂ ਘਰ ਵਿਚ ਅੰਮ੍ਰਿਤ ਛਕ ਲੈਂਦੇ ਹਾਂ ਉਸ ਤੋਂ ਪਿਛੋਂ ਕੁਸੰਗ ਮਿਲ ਜਾਂਦਾ ਹੈ ਅਤੇ ਬਹੁਤ ਛੇਤੀ ਹੀ ਪਤਿਤ ਹੋ ਜਾਂਦੇ ਹਾਂ। ਸ਼ਰਾਬ ਪੀ ਲਈ, ਫੇਰ ਮਾਸ ਖਾ ਲਿਆ ਫੇਰ ਕੁਰਹਿਤਾਂ ਵਿਚ ਪ੍ਰਵਿਰਤ ਹੋ ਗਏ। ਇਹ ਕਿਉਂ ਹੁੰਦਾ ਹੈ ਕਿਉਂਕਿ ਸਾਡੀ ਮਤ ਕੱਚੀ ਹੈ, ਅਹਰਣ ਵਰਗੀ ਨਹੀਂ ਹੈ।

ਇਕ ਪ੍ਰੇਮੀ ਜਿਸ ਨੇ ਬੜੇ ਹੀ ਉਤਸ਼ਾਹ ਦੇ ਨਾਲ ਅੰਮ੍ਰਿਤ ਛਕ ਕੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਧਾਰਨ ਕੀਤਾ। ਕਾਢੀ ਸਮੇਂ ਤੋਂ ਬਾਅਦ ਮੇਰੇ ਪਾਸ ਆਇਆ ਤਾਂ ਮੈਂ ਦੇਖ ਕੇ ਹੈਰਾਨ ਹੋ ਗਿਆ ਕਿ ਉਸ ਦੀ ਹਾਲਤ ਅਤੇ ਉਸ ਦਾ ਉਤਸ਼ਾਹ ਪਹਿਲਾਂ ਵਰਗਾ ਨਹੀਂ ਸੀ। ਮੈਂ ਅੰਦਾਜ਼ਾ ਲਾ ਲਿਆ ਕਿ ਇਹਦੇ ਉਤੇ ਕੋਈ ਭੈੜਾ ਅਸਰ ਹੋਇਆ ਹੋਇਆ ਹੈ। ਮੈਂ ਉਸ ਨੂੰ ਕਿਹਾ ਕਿ ਤੂੰ ਤਾਂ ਵੱਧ ਚੜ੍ਹ ਕੇ ਸੇਵਾ ਕਰਦਾ ਸੀ, ਤੂੰ ਹੋਰਾਂ ਨੂੰ ਵੀ ਗੁਰੂ ਧਾਰਨ ਕਰਨ ਲਈ ਮਤ ਦਿੰਦਾ ਸੀ ਪਰ ਤੈਨੂੰ ਕੀ ਹੋ ਗਿਆ? ਹੁਣ ਤੇਰੇ ਕਕਾਰ ਵੀ ਪੂਰੇ ਨਜ਼ਰ ਨਹੀਂ ਆ ਰਹੇ? ਪਹਿਲਾਂ ਤਾਂ ਉਹ ਚੁੱਪ ਕਰ ਰਿਹਾ ਅਤੇ ਬਾਰ-ਬਾਰ ਮੇਰੇ ਪੁੱਛਣ ਤੇ ਉਸ ਨੇ ਦਸਿਆ ਕਿ ਮੈਂ ਸ਼ਰਾਬ ਪੀ ਲਈ ਹੈ, ਸ਼ਰਾਬ ਪੀਣ ਨਾਲ ਮਤ ਮਾਰੀ ਗਈ ਤੇ ਮੈਂ ਪਤਿਤ ਹੋ ਗਿਆ। ਮੈਂ ਕਿਹਾ, ਕੀ ਗੱਲ ਹੈ, ਤੂੰ ਤਾਂ ਆਪ ਸਾਰਿਆਂ ਨੂੰ ਸ਼ਰਾਬ ਪੀਣ ਤੋਂ ਹਟਾਉਂਦਾ ਹੁੰਦਾ ਸੀ? ਉਸ ਨੇ ਕਿਹਾ ਕਿ ਮੈਂ ਕਿਸੇ ਵਿਆਹ ਵਿਚ ਚਲਿਆ ਗਿਆ। ਉਥੇ

ਇਕ ਕਕਾਰਾਂ ਦਾ ਧਾਰਨੀ ਪੁਰਸ਼ ਜਿਸਨੇ ਬਹੁਤ ਸੋਹਣੇ ਕਕਾਰ ਧਾਰਨ ਕੀਤੇ ਹੋਏ ਸਨ ਅਤੇ ਪੱਗ ਵੀ ਨੀਲੀ ਬੰਨ੍ਹੀ ਹੋਈ ਸੀ। ਮੇਰਾ ਉਸ ਨਾਲ ਪਿਆਰ ਹੋਣਾ ਕੁਦਰਤੀ ਸੀ ਕਿਉਂਕਿ ਮੈਨੂੰ ਹਮ ਖਿਆਲ ਮਿਲ ਗਿਆ ਸੀ, ਬਾਕੀ ਤਾਂ ਉਥੇ ਭੂਤ ਪ੍ਰੇਤ ਹੀ ਨਚ ਰਹੇ ਸਨ। ਉਹ ਮੈਨੂੰ ਲੈ ਕੇ ਪਿੰਡ ਤੋਂ ਬਾਹਰ ਚਲਿਆ ਗਿਆ। ਟਿਊਬਵੈਲ ਚਲ ਰਿਹਾ ਸੀ ਅਤੇ ਉਸ ਦਾ ਪਾਣੀ ਖੇਤਾਂ ਨੂੰ ਜਾ ਰਿਹਾ ਸੀ। ਪਾਣੀ ਲਾਉਣ ਵਾਲਾ ਕਾਫੀ ਦੂਰ ਪਾਣੀ ਲਾ ਰਿਹਾ ਸੀ ਉਸ ਨੇ ਇਧਰ ਉਧਰ ਦੇਖਿਆ ਤੇ ਇਕ ਗਿਲਾਸ ਝੋਲੇ ਵਿਚੋਂ ਕੱਢਿਆ ਅਤੇ ਮੈਂ ਦੇਖਿਆ ਕਿ ਉਸ ਨੇ ਸ਼ਰਾਬ ਦਾ ਪਉਆ ਵੀ ਰੱਖਿਆ ਹੋਇਆ ਸੀ। ਉਸ ਨੇ ਸ਼ਰਾਬ ਮੈਨੂੰ ਦੇ ਕੇ ਕਿਹਾ ਕਿ ਆਪਾਂ ਵਿਆਹ ਵਿਚ ਆਏ ਹੋਏ ਹਾਂ ਖੁਸ਼ੀਆਂ ਦੇ ਮੰਗਲਾਚਰਣ ਹਨ, ਸਾਰਾ ਵਾਤਾਵਰਣ ਖੁਸ਼ੀਆਂ ਦਾ ਹੈ, ਸੋਗ ਵਿਚ ਆਪਾਂ ਕਿਉਂ ਰਹਿਣਾ ਹੈ, ਲੈ ਘੁੱਟ ਪੀ ਲੈ। ਮੈਂ ਕਿਹਾ, ਮੈਂ ਤਾਂ ਅੰਮ੍ਰਿਤਧਾਰੀ ਹਾਂ। ਉਸ ਨੇ ਕਿਹਾ ਤੂੰ ਮੇਰੇ ਤੋਂ ਵੀ ਵੱਡਾ ਅੰਮ੍ਰਿਤਧਾਰੀ ਹੈ? ਮੈਂ ਤਾਂ ਉਪਦੇਸ਼ ਵੀ ਦਿੰਦਾ ਹਾਂ ਤੂੰ ਅਜੇ ਨਵੀਂ-ਨਵੀਂ ਸਿੱਖੀ ਧਾਰਨ ਕੀਤੀ ਹੈ, ਸ਼ਰਾਬ ਵਿਚ ਕੀ ਦੋਸ਼ ਹੈ, ਇਹ ਤੂੰ ਮੈਨੂੰ ਆਪੇ ਸੋਚ ਕੇ ਦੇਸ। ਦੇਖ ਪਾਣੀ ਹੈ, ਉਸ ਵਿਚ ਕਿੱਕਰ ਦਾ ਸੱਕ ਪਾਇਆ ਹੋਇਆ ਹੈ, ਮੈਂ ਘੜੇ ਵਿਚ ਅੰਗੂਹ ਵੀ ਲਿਆ ਕੇ ਪਾਏ ਹੋਏ ਸਨ, ਹੋਰ ਵੀ ਫਲ ਆਦਿ ਪਾਏ ਹੋਏ ਸਨ ਉਹ ਜਦੋਂ ਬਣ ਗਏ ਤਾਂ ਮੈਂ ਅੱਗ ਤੇ ਧਰ ਕੇ ਉਸ ਦਾ ਅਰਕ ਕੱਢ ਲਿਆ। ਇਹਦੇ ਵਿਚ ਕਿਹੜੀ ਮਾੜੀ ਚੀਜ਼ ਹੈ, ਤਮਾੜੂ ਤਾਂ ਨਹੀਂ ਨਾ ਪਾਇਆ ਹੋਇਆ? ਇਹਦੇ ਪੀਣ ਵਿਚ ਕੀ ਹਰਜ਼ ਹੈ, ਸ਼ਰਾਬ ਤਾਂ ਉਹ ਖਰਾਬ ਹੁੰਦੀ ਹੈ ਜਿਹੜੀ ਪੀ ਕੇ ਖੌਰੂ ਪਾਵੇ ਆਪਾਂ ਤਾਂ ਦੋ-ਦੋ ਘੁੱਟ ਪੀ ਕੇ ਇਸ ਖੁਸ਼ੀ ਵਿਚ ਸ਼ਾਮਿਲ ਹੋਣਾ ਹੈ। ਮੇਰੇ ਨਾਂਹ-ਨਾਂਹ ਕਰਦਿਆਂ ਉਸ ਨੇ ਮੇਰੇ ਮੂੰਹ ਨੂੰ ਲਾ ਦਿਤੀ। ਮੈਂ ਵੀ ਲਿਹਾਜ਼ ਵਿਚ ਆ ਗਿਆ ਅਤੇ ਸ਼ਰਾਬ ਪੀ ਲਈ। ਫੇਰ ਆਪ ਹੀ ਰੋਜ਼ ਲਿਆ ਕੇ ਮੈਂ ਸ਼ਰਾਬ ਪੀਣ ਲੱਗ ਗਿਆ। ਹੁਣ ਮੈਂ ਤੁਹਾਡੇ ਕੌਲ ਕਿਵੇਂ ਆਵਾਂ, ਸਤਿਸੰਗ ਵਿਚ ਕਿਵੇਂ ਆਵਾਂ ਮੈਨੂੰ ਆਪ ਹੀ ਆਪਣੇ ਆਪ ਤੇ ਸ਼ਰਮ ਆਉਂਦੀ ਹੈ। ਕਹਿਣ ਲੱਗਾ, ਇਥੇ ਹੀ ਬੱਸ ਨਹੀਂ, ਮੈਨੂੰ ਜਦੋਂ ਸ਼ਰਾਬ ਪਿਲਾ ਦਿਤੀ ਫੇਰ ਉਸ ਨੇ ਮੈਨੂੰ ਕਿਹਾ ਕਿ ਮਾਸ ਤਾਂ ਸ਼ਰਾਬ ਦਾ ਪੱਕਾ ਸਾਬੀ ਹੈ, ਮਾਸ ਤਾਂ ਸਾਰੇ ਸਿੰਘ ਖਾਂਦੇ ਹੀ ਹਨ ਤੂੰ ਰਾਧਾ ਸੁਆਮੀ ਬਣ ਗਿਆ ਹੈਂ ਕਿ ਮਾਸ ਨਹੀਂ ਖਾਂਦਾ? ਸਿੰਘਾਂ ਦੀ ਤਾਂ ਖੁਰਾਕ ਹੀ ਮਾਸ ਹੈ, ਸਿੰਘ ਸ਼ੇਰ ਹਨ, ਸ਼ੇਰ ਦੀ ਖੁਰਾਕ ਕਦੇ ਰੋਟੀਆਂ ਹੁੰਦੀਆਂ ਹਨ? ਸ਼ੇਰ ਤਾਂ ਮਾਸ ਹੀ ਖਾਇਆ ਕਰਦੇ ਹਨ। ਮੈਂ ਕਿਹਾ ਭਾਈ ਸਾਹਿਬ! ਸ਼ੇਰ ਤਾਂ ਤਮੋਂ ਗੁਣੀ ਜਾਨਵਰ ਹੈ, ਅਸਾਨੂੰ ਗੁਰੂ ਮਹਾਰਾਜ਼ ਜੀ ਨੇ ਗੁਰਸੁਖ ਬਣਾਇਆ ਹੈ। ਕਹਿਣ ਲੱਗਿਆ, ਮੈਂ ਬੜੇ ਪਿਆਰ ਨਾਲ ਬਾਣੀ ਪੜ੍ਹਿਆ ਕਰਦਾ ਸੀ ਕਿਧਰੇ ਮੇਰੇ ਸਤਿਸੰਗ ਸੁਣੇ ਹੋਏ ਗਏ, ਉਪਦੇਸ਼ ਸੁਣੇ ਹੋਏ ਗਏ, ਕਿਧਰੇ ਮੇਰੇ ਨਿਸ਼ਚੇ ਗਏ, ਮੈਂ ਇਸ ਹਾਲਤ ਵਿਚ ਪਹੁੰਚ ਗਿਆ ਕਿ ਮੇਰਾ ਹੁਣ ਬਿਲਕੁਲ ਜੀਅ ਨਹੀਂ ਕਰਦਾ ਕਿ ਮੈਂ ਸਤਿਸੰਗ ਵਿਚ ਆਵਾਂ।

ਹੁਣ ਮੇਰੇ ਮਨ ਵਿਚ ਆਇਆ ਕਿ ਉਤੋਂ-ਉਤੋਂ ਸਿੱਖੀ ਧਾਰਨ ਦਾ ਕੀ
ਫਾਇਦਾ ਹੈ, ਲੋਕਾਂ ਨੂੰ ਧੋਖਾ ਦੇਣ ਵਾਲੀ ਗੱਲ ਹੈ, ਮੈਂ ਕਕਾਰ ਵੀ ਲਾਹ
ਦਿਤੇ।

ਉਸ ਪ੍ਰੇਮੀ ਨੂੰ ਮੈਂ ਫੇਰ ਸਮਝਾਇਆ ਕਿ ਕੋਈ ਨਹੀਂ ਇਹ ਰਸਤਾ
ਤਿਲਕਣ ਦਾ ਹੈ। ਵੱਡੇ-ਵੱਡੇ ਤਿਲਕਦੇ ਹਨ, ਗਿੱਟੇ, ਗੋਡਿਆਂ ਤੇ ਸੱਟਾਂ
ਲੁਆ ਲੈਂਦੇ ਹਨ, ਸੁਰਮਾ ਉਹ ਹੈ ਜੋ ਸੱਟਾਂ ਖਾ ਕੇ ਫੇਰ ਉਠ ਜਾਵੇ। ਪੰਜਾਂ
ਪਿਆਰਿਆ ਤੋਂ ਤੂੰ ਦੁਬਾਰਾ ਅੰਮ੍ਰਿਤ ਛਕ ਲੈ, ਜੋ ਸਜ਼ਾ ਲਾਉਣਗੇ ਉਹ
ਤੂੰ ਮੰਨ ਲਈਂ। ਤੇਰਾ ਲੇਖਾ ਇਥੇ ਹੀ ਮੁੱਕ ਜਾਵੇਗਾ।

ਇਹ ਸੈਂਕੜੇ ਵਰਤ ਰਹੀਆਂ ਉਦਾਹਰਣਾਂ ਵਿਚੋਂ ਇਕ ਉਦਾਹਰਣ ਹੈ,
ਇਹ ਦੱਸ ਰਹੀ ਹੈ ਕਿ ਜਦੋਂ ਕੱਚੀ ਮਤ ਹੁੰਦੀ ਹੈ ਤਾਂ ਉਸ ਦੇ ਵਿਸ਼ਵਾਸ
ਕੱਚੇ ਹੋਇਆ ਕਰਦੇ ਹਨ। ਗੁਰੂ ਮਹਾਰਾਜ ਜੀ ਕਹਿੰਦੇ ਹਨ ਕਿ ਸ਼ਬਦ ਦੀ
ਆੜਤ ਲਈ ਦਸਮ ਦੁਆਰ ਅਤੇ ਸਚਖੰਡ ਵਿਚ ਪ੍ਰਵੇਸ਼ ਕਰਨ ਦੀ ਲਾਲਸਾ
ਹੈ ਤਾਂ ਇਨ੍ਹਾਂ ਰਹਿਤਾਂ ਨੂੰ ਰੱਖ ਕੇ ਮਤ ਨੂੰ ਦਿੜ੍ਹ ਰੱਖ ਕੇ, ਮਤ ਨੂੰ ਡੋਲੁਣ
ਨਾ ਦੇਵੇ, ਫੇਰ ਪੂਰੀ ਹੁੰਦੀ ਹੈ। ਉਨ੍ਹਾਂ ਗੁਰਸਿੱਖਾਂ ਦੀਆਂ ਕੁਰਬਾਨੀਆਂ ਯਾਦ
ਕਰ ਜਿਨ੍ਹਾਂ ਨੇ ਚਰਖੜੀਆਂ ਤੇ ਚੜ੍ਹ ਕੇ ਆਪਣੇ ਸਰੀਰ ਦੀਆਂ ਤੁੰਬੀਆਂ-
ਤੁੰਬੀਆਂ ਉਡਵਾ ਲਈਆਂ, ਪੁੱਠੀਆਂ ਖੱਲ੍ਹਾਂ ਲੁਹਾ ਲਈਆਂ, ਜਿਉਂਦਿਆਂ ਨੂੰ
ਅੱਗਾਂ ਵਿਚ ਸਾੜ ਦਿਤਾ ਗਿਆ, ਉਬਲਦੇ ਪਾਣੀ ਵਿਚ ਆਲੂਆਂ ਵਾਂਗੂ
ਉਬਾਲ ਦਿਤੇ ਗਏ ਪਰ ਉਨ੍ਹਾਂ ਨੇ ਗੁਰਮਤਿ ਦੇ ਅਸੂਲ ਨਹੀਂ ਛੱਡੇ। ਸੀਸ
ਦੇ ਦਿਤੇ ਪਰ ਕੁਮੱਤ ਧਾਰਨ ਨਹੀਂ ਕੀਤੀ। ਸੋ ਅਹਰਣ ਵਰਗੀ ਮਤ ਜਦੋਂ
ਗੁਰ ਉਪਦੇਸ਼ ਸੁਣ ਕੇ ਉਨ੍ਹਾਂ ਨੂੰ ਧਾਰਨ ਕਰਦਾ ਹੈ ਤਾਂ ਸੱਚੀ ਟਕਸਾਲ
ਵਿਚ ਸ਼ਬਦ ਦੀ ਆੜਤ ਹੋਣੀ ਸ਼ੁਰੂ ਹੋ ਜਾਂਦੀ ਹੈ। ਜਿਸ ਲਈ ਹੋਰ ਚੀਜ਼ਾਂ
ਦੀ ਲੋੜ ਹੈ।

ਵਾਹਿਗੁਰੂ ਜੀ ਸਾਰੇ ਪਰੀਪੂਰਨ ਹਨ, ਇਹ ਨਿਸ਼ਚਾ ਰੱਖਣਾ ਕਿ ਉਹ
ਮੈਨੂੰ ਹਰ ਸਮੇਂ ਦੇਖਦਾ ਹੈ, ਜੋ ਮੈਂ ਬੋਲਦਾ ਹਾਂ ਉਹ ਵੀ ਜਾਣਦਾ ਹੈ, ਜੋ
ਮੈਂ ਕਾਨਾਂਫੂਸੀ ਦੇ ਰੂਪ ਵਿਚ ਬੋਲਦਾ ਹਾਂ ਉਹ ਵੀ ਸੁਣਦਾ ਹੈ, ਜੋ ਮੈਂ
ਹਿਰਦੇ ਵਿਚ ਚਿਤਵਦਾ ਹਾਂ ਉਹ ਵੀ ਉਹ ਸੁਣਦਾ ਹੈ, ਉਹ ਮੇਰੇ ਅੰਦਰ
ਬਾਹਰ ਸਾਰੇ ਪਰੀਪੂਰਨ ਹੈ, ਇਸ ਨਿਸ਼ਚੇ ਤੇ ਰਹਿ ਕੇ ਉਸ ਦਾ ਨਾਮ
ਜਪਣਾ ਅਤੇ ਅਦਬ ਵਿਚ ਰਹਿਣਾ। ਇਹ ਬਰਤਨ ਹੈ, ਭਾਂਡਾ ਹੈ ਜਿਸ ਵਿਚ
ਅੰਮ੍ਰਿਤ ਦੀ ਧਾਰ ਨੇ ਚੋਣਾਂ ਹੈ। ਅਦਬ ਨੂੰ ਮਹਾਰਾਜ ਜੀ ਨੇ ਭਾਉ
ਆਖਿਆ ਹੈ, ਭਾਉ ਅਜਿਹਾ ਡਰ ਨਹੀਂ ਹੈ ਜਿਹੋ ਜਿਹਾ ਡਰ ਅਸਾਨੂੰ ਚੋਰਾਂ
ਤੋਂ, ਡਾਕੂਆਂ ਤੋਂ, ਦੁਸ਼ਮਣ ਤੋਂ, ਪੈਸੇ ਦੇ ਘਟ ਜਾਣ ਤੋਂ, ਬਿਮਾਰੀਆਂ ਤੋਂ,
ਗਾਜ ਦੰਡ ਤੋਂ ਲਗਦਾ ਹੈ, ਹਨੌਰਿਆਂ ਤੋਂ ਲਗਦਾ ਹੈ, ਇਹ ਡਰ ਤਮੇ ਗੁਣੀ
ਡਰ ਹਨ। ਵਾਹਿਗੁਰੂ ਜੀ ਸਦਾ-ਸਦਾ ਦਇਆਲ ਹਨ, ਉਸ ਦੇ ਅਦਬ ਵਿਚ
ਰਹਿਣਾ ਪੂਰੇ ਸਤਿਕਾਰ ਵਿਚ ਰਹਿਣਾ, ਇਹ ਨਿਰਮਲ ਭਾਉ ਹੋਇਆ ਕਰਦਾ
ਹੈ। ਸੋ ਇਸ ਭਾਉ ਦੇ ਬਾਰੇ ਹੋਰ ਤਰ੍ਹਾਂ ਵੀ ਫੁਰਮਾਨ ਹੈ -

ਭੈ ਕੀਆ ਦੇ ਸਲਾਈਆ ਨੈਣੀ ਭਾਵ ਕਾ ਕਰਿ

ਸੀਗਾਰੋ ॥

ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥

ਪੰਨਾ - 722

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਅਦਬ ਵਿਚ ਰਹਿਣ
ਵਾਲੇ ਨੂੰ ਦਰਗਾਹ ਦੇ ਵਿਚ ਮੁਕਤੀ ਦਾ ਦੁਆਰਾ ਮਿਲਦਾ ਹੈ, ਨਿਰਭਉ
ਵਾਹਿਗੁਰੂ ਜੀ ਦਾ ਮਿਲਾਪ ਹੋ ਜਾਂਦਾ ਹੈ ਉਸ ਦੀ ਜੋਤ ਵਿਚ ਰਲ ਜਾਂਦਾ
ਹੈ, ਗੁਸਤਾਖ ਬੰਦਾ ਭੈ ਹੀਣਾ, ਪ੍ਰਭੂ ਦੁਆਰੇ ਤਕ ਪਹੁੰਚ ਨਹੀਂ ਸਕਦਾ।
ਮਹਾਰਾਜ ਜੀ ਦਾ ਫੁਰਮਾਨ ਹੈ -

ਐਥੇ ਸੁਖੁ ਵਡਿਆਈਆ ਦਰਗਾਹ ਮੌਖ ਦੁਆਰ ॥
ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ
ਕਰਤਾਰੁ ॥

ਪੰਨਾ - 516

ਹਗੀ ਦੇ ਗੁਣ ਉਸੇ ਹਿਰਦੇ ਵਿਚ ਟਿਕਦੇ ਹਨ ਜੋ ਪ੍ਰੀਤ ਅਤੇ ਅਦਬ
ਦਾ ਧਾਰਨੀ ਹੁੰਦਾ ਹੈ। ਅਦਬ ਕਰਨ ਵਾਲਿਆਂ ਨੂੰ ਹੀ ਪ੍ਰੇਮ ਰਸ ਆਉਂਦਾ
ਹੈ ਅਤੇ ਅਦਬ ਨਾ ਕਰਨ ਤੇ ਗੁਸਤਾਖੀ ਵਾਲਾ ਜੀਵਨ ਧਾਰਨ ਕਰਕੇ
ਪਾਰ ਲੰਘਣਾ ਬਹੁਤ ਅੱਖਾ ਹੈ -

ਹਰਿ ਗੁਣ ਹਿਰਦੈ ਟਿਕਹਿ ਤਿਸ ਕੈ
ਜਿਸੁ ਅੰਤਰਿ ਭਉ ਭਾਵਨੀ ਹੋਈ ॥
ਬਿਨੁ ਭੈ ਕਿਨੈ ਨ ਪੇਮੁ ਪਾਇਆ
ਬਿਨੁ ਭੈ ਪਾਰਿ ਨ ਉਤਰਿਆ ਕੋਈ ॥
ਪੰਨਾ - 1116

ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥
ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ
ਪਾਰਾਵਾਰ ॥
ਮਨਮੁਖ ਭੈ ਕੀ ਸਾਰ ਨ ਜਾਣੀ ਤ੍ਰਿਸਨਾ ਜਲਤੇ
ਕਰਹਿ ਪੁਕਾਰ ॥

ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ
ਯਾਰ ॥

ਪੰਨਾ - 1288

ਨਿਰਮਲ ਭਉ ਪਾਇਆ ਹਰਿ ਗੁਣ ਗਾਇਆ
ਹਰਿ ਵੇਖੈ ਰਾਮੁ ਹਦੂਰੇ ॥
ਹਰਿ ਆਤਮ ਰਾਮੁ ਪਸਾਰਿਆ ਸੁਆਮੀ
ਸਰਬ ਰਹਿਆ ਭਰਪੂਰੇ ॥
ਪੰਨਾ - 774

ਸੋ ਇਹ ਜੋ ਨਿਰਮਲ ਭਾਉ ਹੈ, ਅਦਬ ਦਾ ਪ੍ਰਤੀਕ ਹੈ ਇਹ ਉਹੋ ਜਿਹਾ ਡਰ ਨਹੀਂ ਹੈ ਜਿਸ ਕਰਕੇ ਸਰੀਰ ਕੰਬਣ ਲਗ ਜਾਵੇ, Blood pressure ਹੋ ਜਾਵੇ, ਦਿਲ ਕੰਬਣ ਲਗ ਜਾਵੇ ਇਹ ਆਪਣੇ ਪਿਆਰੇ ਦੇ ਸਤਿਕਾਰ ਦਾ ਪ੍ਰਤੀਕ ਹੈ ਕਿਉਂਕਿ ਪਿਆਰ ਮਿਲਦਾ ਹੀ ਨਹੀਂ ਜਦੋਂ ਤਕ ਅਸੀਂ ਨਿਰਮਲ ਭਾਉ ਨਹੀਂ ਧਾਰਦੇ -

**ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
ਸਤਿਗੁਰਿ ਮਿਲਿਐ ਭਉ ਉਪਜੈ ਭੈ ਭਾਈ ਰੰਗੁ
ਸਵਾਰਿ ॥
ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥
ਮਨੁ ਤਨੁ ਨਿਰਮਲੁ ਅਤਿ ਸੌਹਣਾ ਭੇਟਿਆ ਕਿਸਨ ਮੁਗਾਰਿ ॥
ਭਉ ਭਾਉ ਸਭ ਤਿਸ ਦਾ ਸੌ ਸਚੁ ਵਰਤੈ ਸੰਸਾਰਿ ॥**

ਪੰਨਾ - 788

ਭਉ ਖਲਾ - ਭਾਉ ਦੀ ਧੋਂਕਣੀ ਭੱਠੀ ਵਿਚ ਅਗਨ ਪ੍ਰਚੰਡ ਕਰਦਾ ਹੈ ਜਿਸ ਕਰਕੇ ਸੋਨਾ ਪਿਘਲਦਾ ਹੈ ਅਤੇ ਸੋਨੇ ਦੇ ਗਹਿਣੇ ਪੀਰਜ ਰੂਪੀ ਸੁਨਿਆਰ ਘੜਦਾ ਹੈ, ਅਗਨ ਨੂੰ ਗੁਰੂ ਮਹਾਰਾਜ ਜੀ ਨੇ ਤਪ ਤਾਉ ਦਾ ਪ੍ਰਤੀਕ ਦਿਤਾ ਹੈ। ਭੱਠੀ ਵਿਚ ਜਲਦੀ ਅਗਨ ਹੀ ਸੋਨੇ ਨੂੰ ਪਿਘਲਾਉਣ ਦੀ ਸਮਰਥਾ ਰਖਦੀ ਹੈ ਗੁਰੂ ਘਰ ਵਿਚ ਤਪ ਤਾਉ, ਅੰਮ੍ਰਿਤ ਵੇਲੇ ਜਾਗਣਾ, ਇਸ਼ਨਾਨ ਕਰਨਾ, ਗੁਰੂ ਦੀ ਸੇਵਾ ਕਰਨੀ, ਲੰਗਰ ਵਰਤਾਉਣੇ, ਅਨੇਕ ਕਿਸਮ ਦੀ ਸੇਵਾ ਕਰਨੀ ਹੈ। ਸੇਵਾ ਦੇ ਪ੍ਰਤੀਕ ਮਹਾਂਪੁਰਸ਼ਾਂ ਦੇ ਆਸ਼ਰਮ ਹੋਇਆ ਕਰਦੇ ਹਨ ਅਤੇ ਧਰਮ ਅਸਥਾਨ ਵੀ ਹੋਇਆ ਕਰਦੇ ਹਨ ਜਿਸ ਤਰ੍ਹਾਂ ਰਤਵਾੜਾ ਸਾਹਿਬ ਵਿਖੇ ਵਿਸ਼ਾਲ ਫਾਰਮ ਵਿਚ ਆਪ ਹੀ ਖੇਤੀ ਕੀਤੀ ਜਾਂਦੀ ਹੈ, ਗੁਰਾਈ ਕਰਨੀ, ਪਾਣੀ ਦੇਣੇ, ਸਪਰੇਅ ਕਰਨੀ, ਹਲ ਚਲਾਉਣੇ, ਅਨੇਕ ਕਿਸਮ ਦੀਆਂ ਸਬਜ਼ੀਆਂ ਪੈਂਦਾ ਕਰਕੇ ਲੰਗਰ ਵਿਚ ਵਰਤਣੀਆਂ, ਦੁੱਧ ਲਈ ਆਪਣੇ ਪਸੂ ਰੱਖ ਕੇ ਪੂਰੀ ਤਰ੍ਹਾਂ ਸੰਭਾਲ ਕਰਕੇ ਸ਼ੁਧ ਦੁੱਧ ਲੰਗਰ ਵਿਚ ਭੇਜ ਕੇ ਵਰਤਣਾ। ਰਤਵਾੜਾ ਸਾਹਿਬ ਹਰ ਰੋਜ਼ ਇਕ ਕੁਇੰਟਲ 25 ਕਿਲੋ ਦੁੱਧ ਵਰਤਿਆ ਜਾਂਦਾ ਹੈ। ਪੰਜ ਕਿਲੋ ਦੇਸੀ ਘਿਓ ਹਰ ਰੋਜ਼ ਲੰਗਰ ਵਿਚ ਪੈਂਦਾ ਹੈ, ਅਨੇਕਾਂ ਪ੍ਰੇਮੀ ਪਾਠ ਕਰਾਉਣ ਲਈ, ਕੀਰਤਨ ਸੁਣਨ ਲਈ ਆਉਂਦੇ ਹਨ। ਅੰਮ੍ਰਿਤ ਵੇਲੇ ਦੋ ਵਜੇ ਉਠਣਾ ਸਭ ਲਈ ਜ਼ਰੂਰੀ ਹੈ ਤਿੰਨ ਵਜੇ ਗੁਰਦੁਆਰਾ ਸਾਹਿਬ ਇਕੱਠੇ ਹੋ ਕੇ ਨਾਮ ਸਿਮਰਨ ਕਰਕੇ ਫੇਰ ਇਕ ਘੰਟਾ ਕੀਰਤਨ ਸਰਵਣ ਕਰਕੇ ਭੋਗ ਪੈਣ ਉਪਰੰਤ ਬਾਹਰ ਦਰੱਖਤਾਂ ਹੇਠਾਂ ਨਦੀ ਕਿਨਾਰੇ ਜਾ ਕੇ ਪੂਰੇ ਦੋ ਘੰਟੇ ਅਖੰਡ ਜਪ ਕਰਨਾ। ਸਵੇਰੇ 7 ਤੋਂ 9 ਵਜੇ ਤਕ ਕਾਰਸੇਵਾ ਕਰਨੀ ਅਤੇ ਉਪਰੰਤ ਜੋ ਜੋ ਵੀ ਅਨੇਕ ਕਿਸਮ ਦੀਆਂ ਸੇਵਾਵਾਂ ਦਾ ਹੁਕਮ ਹੁੰਦਾ ਹੈ ਉਹ ਕਰਨਾ, ਰਾਤ ਨੂੰ ਫੇਰ ਰਹਿਰਾਸ ਸਾਹਿਬ ਦਾ ਪਾਠ ਅਤੇ ਪੁਸਤਕ ਵਿਚਾਰ ਕਰਨ ਉਪਰੰਤ ਥੋੜਾ ਅਗਾਮ ਕਰਨਾ ਅਤੇ ਫੇਰ ਅੰਮ੍ਰਿਤ ਵੇਲੇ ਤੋਂ ਉਸੇ ਤਰ੍ਹਾਂ ਹਰ ਰੋਜ਼ ਕਰਨਾ। ਇਹ ਤਪ ਤਾਉ ਕਹਾਉਂਦਾ ਹੈ ਜਿਵੇਂ ਭੱਠੀ ਵਿਚ ਅਗਨ ਬਾਲ ਕੇ ਸੋਨਾ ਢਲਦਾ ਹੈ ਇਸ ਤਰ੍ਹਾਂ ਧੋਂਕਣੀ ਭੱਠੀ ਵਿਚ ਪਏ ਕੌਲਿਆਂ

ਨੂੰ ਸੇਕ ਦਿੰਦੀ ਹੈ, ਇਸੇ ਤਰ੍ਹਾਂ ਨਾਲ ਅਦਬ ਸਹਿਤ ਸੇਵਾ ਕਰਨਾ, ਕਰੜੀ ਘਾਲ ਕਮਾਈ ਹੋਇਆ ਕਰਦੀ ਹੈ ਜਿਸ ਕਰਕੇ ਸੇਵਾ ਕਰਦਿਆਂ-ਕਰਦਿਆਂ ਸੁਰਤ ਦਾ ਅੰਤਰਮੁਖ ਹੋ ਜਾਣਾ ਅਤੇ ਹੌਲੀ-ਹੌਲੀ ਮਿਹਨਤ ਕਰਦਿਆਂ ਸ਼ਬਦ ਧੁਨ ਦੀ ਮਦਦ ਨਾਲ ਆਗਿਆ ਚੱਕਰ ਵਿਚ ਸੁਰਤ ਲੰਘਦੀ ਹੋਈ ਤੁਕੁਟੀ ਨੂੰ ਛੇਦਦੀ ਹੈ, ਬਿਰਤੀ ਬ੍ਰਹਮਾਕਾਰ ਹੋ ਕੇ ਦਸਤ ਦੁਆਰ ਵਿਚੋਂ ਅੰਮ੍ਰਿਤ ਦੀ ਧਾਰ ਅਖੰਡ ਨਾਮ ਦੀ ਧੁਨ ਦੇ ਰੂਪ ਵਿਚ ਅਨਹਦ ਸ਼ਬਦਾਂ ਦੀ ਗੁੰਜਾਰ ਦੇ ਮਹਾਂ ਅਨੰਦ ਮਾਣਦੀ ਹੈ। ਪਿਆਰ ਦਾ ਬਣਾਇਆ ਹੋਇਆ ਭਾਂਡਾ ਵਾਹਿਗੁਰੂ ਜੀ ਨਾਲ ਜੁੜ ਕੇ ਬ੍ਰਹਮਗਿਆਨ ਰੂਪੀ ਅੰਮ੍ਰਿਤ ਦੀ ਢਾਲ ਨੂੰ ਸੰਭਾਲਦਾ ਹੈ। ਸੋ ਇਹ ਕਮਾਈ ਕਰਨ ਸਮੇਂ ਪੜ੍ਹੀ ਨੂੰ ਹਾਜ਼ਰ ਹਜ਼ੂਰ ਦੇਖਦਾ ਹੈ ਗੁਰੂ ਦੀ ਪੂਰਨ ਪ੍ਰਤੀਤੀ ਵਿਚ ਆਪਣੇ ਨਿਸ਼ਚੇ ਨੂੰ ਅਡੋਲ ਰਖਦਾ ਹੈ ਅਤੇ ਹਰ ਸਮੇਂ ਮਹਿਸੂਸ ਕਰਦਾ ਹੈ ਕਿ ਵਾਹਿਗੁਰੂ ਜੀ ਅੰਦਰ ਬਾਹਰ ਹਰ ਥਾਂ ਪਰੀਪੂਰਨ ਹਨ, ਇਹ ਇਸ ਗੁਰ ਉਪਦੇਸ਼ ਨੂੰ ਹਿਰਦੇ ਵਿਚ ਧਾਰਦਾ ਹੈ ਇਸ ਨੂੰ ਹੋਰ ਸਪਸ਼ਟ ਕਰਨ ਲਈ ਕਥਾ ਆਉਂਦੀ ਹੈ ਕਿ ਇਕ ਮਹਾਤਮਾ ਦੇ ਬਹੁਤ ਸਾਰੇ ਚੇਲੇ ਸਨ। ਮਹਾਤਮਾ ਜੀ ਨੇ ਆਪਣਾ ਅੰਤ ਸਮਾਂ ਨੇੜੇ ਜਾਣ ਕੇ ਇਕ ਬਹੁਤ ਭਾਗੀ ਇਕੱਠ ਬੁਲਾ ਲਿਆ ਅਤੇ ਚੇਲਿਆਂ ਦੀ ਪਰਖ ਲਈ ਪਰਚਾ ਪਾ ਦਿਤਾ, ਦੋ ਚੇਲੇ ਮੁਖੀ ਸਨ। ਸੰਗਤ ਦੇ ਵਿਚਾਰ ਦੋਹਾਂ ਦੇ ਹੱਕ ਵਿਚ ਸਨ। ਮਹਾਤਮਾ ਨੇ ਕਿਹਾ ਕਿ ਸਾਧਸੰਗਤ ਜੀ! ਅਸੀਂ ਸਰੀਰ ਕਰਕੇ ਅਲੋਪ ਹੋ ਰਹੇ ਹਾਂ ਪਰ ਇਸ ਸਤਿਸੰਗ ਨੂੰ ਜਾਗੀ ਰੱਖਣ ਲਈ ਇਨ੍ਹਾਂ ਦੋਹਾਂ ਮੁਖੀ ਚੇਲਿਆਂ ਵਿਚੋਂ ਇਕ ਨੂੰ ਆਪਣੀ ਥਾਂ ਦੇਣੀ ਚਾਹੁੰਦੇ ਹਾਂ। ਉਨ੍ਹਾਂ ਨੇ ਦੋ ਕਬੂਤਰ ਮੰਗਾਏ ਅਤੇ ਦੋਹਾਂ ਚੇਲਿਆਂ ਨੂੰ ਦੇ ਕੇ ਕਿਹਾ ਕਿ ਇਕ-ਇਕ ਕਬੂਤਰ ਫੜ ਲਓ, ਜਿਥੇ ਕੋਈ ਦੇਖਦਾ ਨਾ ਹੋਵੇ ਉਥੇ ਇਨ੍ਹਾਂ ਨੂੰ ਮਾਰ ਕੇ ਜੋ ਪਹਿਲਾਂ ਆ ਜਾਵੇਗਾ ਉਸ ਨੂੰ ਅਸੀਂ ਆਪਣੀ ਗੱਦੀ ਦੇ ਦੇਵਾਂਗੇ।

ਇਕ ਚੇਲੇ ਨੇ ਕਬੂਤਰ ਫੜਿਆ ਅਤੇ ਮਕਾਨ ਦੇ ਓਹਲੇ ਇਧਰ-ਉਧਰ ਦੇਖਿਆ, ਗਰਦਨ ਮਰੋੜ ਕੇ ਲਿਆ ਕੇ ਕਹਿੰਦਾ ਲਓ ਜੀ। ਦੂਸਰਾ ਚੇਲਾ ਬਹੁਤ ਦੇਰ ਪਿਛੋਂ ਆਇਆ ਅਤੇ ਕਬੂਤਰ ਜਿਉਂਦਾ ਹੀ ਲਿਆ ਕੇ ਰੱਖ ਦਿਤਾ। ਮਹਾਤਮਾ ਨੇ ਕਿਹਾ ਕਿ ਪਿਆਰਿਆ! ਤੂੰ ਦੇਰ ਵੀ ਐਨੀ ਲਾ ਦਿਤੀ ਅਤੇ ਫੇਰ ਕਬੂਤਰ ਜਿਉਂਦਾ ਹੀ ਲੈ ਆਇਆ? ਉਸ ਨੇ ਕਿਹਾ ਕਿ ਮਹਾਰਾਜ! ਮੈਨੂੰ ਕੋਈ ਅਜਿਹਾ ਥਾਂ ਨਹੀਂ ਲੱਭਿਆ ਜਿਥੇ ਕੋਈ ਦੇਖਦਾ ਨਾ ਹੋਵੇ। ਮੈਂ ਫਸਲਾਂ ਵਿਚ ਵੀ ਬੈਠਿਆ, ਗੰਨੇ ਦੇ ਖੇਤ ਵਿਚ ਵੀ ਬੈਠਿਆ, ਨੇੜਲੇ ਜੰਗਲ ਵਿਚ ਵੀ ਗਿਆ ਅਤੇ ਟੋਏ ਵਿਚ ਵੀ ਬੈਠਿਆ, ਮੈਂ ਆਪਣੀਆਂ ਅੱਖਾਂ ਬੰਨ੍ਹ ਲਈਆਂ ਕਿਉਂਕਿ ਇਹ ਮੈਨੂੰ ਦੇਖਦਾ ਸੀ ਅਤੇ ਮੈਂ ਇਸ ਨੂੰ ਦੇਖਦਾ ਸੀ ਪਰ ਇਥੇ ਮੇਰੇ ਆਪ ਦਾ ਸਿਧਾਂਤ ਜੋ ਪੂਰੀ ਤਰ੍ਹਾਂ ਦਿੜ੍ਹ ਸੀ -

**ਧਾਰਨਾ - ਪੇਖਤ ਸੁਨਤ ਸਦਾ ਹੈ ਸੰਗੇ,
ਮੈਂ ਮੂਰਖ ਜਾਨਿਆ ਦੂਰੀ ਰੇ - 2, 2.
ਮੈਂ ਮੂਰਖ ਜਾਨਿਆ ਦੂਰੀ ਰੇ - 2, 2.**

ਪੇਖਤ ਸੁਨਤ ਸਦਾ ਹੈ ਸੰਗੇ.....-2
 ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਢੂਗੀ ਰੇ ॥

ਪੰਨਾ - 612

ਏ ਮਨ ਮਤ ਜਾਣਹਿ ਹਰਿ ਢੂਰਿ ਹੈ ਸਦਾ ਵੇਖੁ
 ਹਢੂਰਿ ॥
 ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥

ਪੰਨਾ - 429

ਸੋ ਅੰਤਰਿ ਸੋ ਬਾਹਰਿ ਅਨੰਤ ॥
 ਘਟਿ ਘਟਿ ਬਿਆਪਿ ਰਹਿਆ ਭਗਵੰਤ ॥
 ਧਰਨਿ ਮਾਹਿ ਆਕਾਸ ਪਇਆਲ ॥
 ਸਰਬ ਲੋਕ ਪੁਰਨ ਪ੍ਰਤਿਪਾਲ ॥
 ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥
 ਜੈਸੀ ਆਗਿਆ ਤੈਸਾ ਕਰਮੁ ॥
 ਪਉਣ ਪਾਣੀ ਬੈਸੰਤਰ ਮਾਹਿ ॥
 ਚਾਰਿ ਕੁੰਟ ਦਹ ਦਿਸੇ ਸਮਾਹਿ ॥
 ਤਿਸ ਤੇ ਭਿੰਨ ਨਹੀ ਕੋ ਠਾਉ ॥
 ਗੁਰ ਪ੍ਰਸਾਦਿ ਨਾਨਕ ਸੁਖ ਪਾਉ ॥

ਪੰਨਾ

- 294

ਮਹਾਰਾਜ! ਕੋਈ ਥਾਂ ਐਸੀ ਹੈ ਹੀ ਨਹੀਂ ਜਿਥੇ ਵਾਹਿਗੁਰੂ ਜੀ ਨਾ ਹੋਣ, ਸਾਰੀਆਂ ਅੱਖਾਂ ਰਾਹੀਂ ਉਹ ਦੇਖ ਰਹੇ ਹਨ, ਸਾਰੇ ਕੰਨਾਂ ਰਾਹੀਂ ਉਹ ਸੁਣ ਰਹੇ ਹਨ, ਸਾਰੇ ਹੱਥਾਂ ਰਾਹੀਂ ਆਪ ਹੀ ਕੰਮ ਕਰ ਰਹੇ ਹਨ, ਸਾਰੇ ਪੈਰਾਂ ਰਾਹੀਂ ਉਹ ਹੀ ਚਲ ਰਹੇ ਹਨ ਫੇਰ ਦੱਸੋ ਸਾਰੇ ਬ੍ਰਹਮੰਡ ਵਿਚ, ਦੇਖਣ ਵਾਲਾ, ਸੁਣਨ ਵਾਲਾ ਕੋਈ ਕਿਵੇਂ ਨਹੀਂ ਹੈ ਸਕਦਾ। ਸੋ ਮੈਨੂੰ ਗੱਦੀ ਦੀ ਜ਼ਰੂਰਤ ਨਹੀਂ ਤੇ ਮੈਂ ਕਬੂਤਰ ਨਹੀਂ ਮਾਰਿਆ। ਸੰਤਾਂ ਨੇ ਕਿਹਾ ਸਾਧਸੰਗਤ ਜੀ! ਦੇਖੋ, ਇਸ ਦੀ ਨੇਸ਼ਠਾ। ਜਿਸ ਨੂੰ ਹਰ ਥਾਂ ਦੇ ਉਤੇ ਪ੍ਰਭੂ ਦੀ ਹਾਜ਼ਰੀ ਮਹਿਸੂਸ ਹੁੰਦੀ ਹੈ, ਉਹ ਹੀ ਤੁਹਾਨੂੰ ਰੁਹਾਨੀ ਮਾਰਗ ਤੇ ਅੱਗੇ ਲਿਜਾ ਸਕਦਾ ਹੈ। ਇਹ ਜਿਹੜਾ ਕਬੂਤਰ ਮਾਰ ਕੈ ਇਕ ਦਮ ਲੈ ਆਇਆ ਹੈ, ਇਕ ਮਾਇਆਵੀ ਬੰਦਾ ਹੈ। ਅੰਨ੍ਹਾ ਹੈ, ਅੰਨਾ ਆਗੂ ਜੇ ਬਣ ਜਾਵੇ ਤਾਂ ਉਹ ਸਾਰੇ ਸਾਥ ਨੂੰ ਡੋਬ ਦਿਆ ਕਰਦਾ ਹੈ। ਸੋ ਇਹ ਜੋ ਢੂਜਾ ਪੁਰਸ਼ ਹੈ ਇਸ ਦੀ ਅੱਖ ਖੁਲ੍ਹੀ ਹੋਈ ਹੈ ਜੋ ਸਾਹਿਬ ਨੂੰ ਸਦਾ ਹਜ਼ੂਰ ਦੇਖਦਾ ਹੈ।

ਸਾਧਸੰਗਤ ਜੀ! ਨਿਸ਼ਚੇ ਪੂਰਵਕ ਗੁਰ ਦੇ ਸ਼ਬਦ ਨੂੰ ਸਤਿ ਸਮਝ ਕੇ ਹਿਰਦੇ ਵਿਚ ਪੂਰੀ ਤਰ੍ਹਾਂ ਵਸਾ ਲੈਣਾ ਚਾਹੀਦਾ ਹੈ ਕਿਉਂਕਿ ਵਾਹਿਗੁਰੂ ਜੀ ਹਰ ਥਾਂ ਉਪਰ ਪਰੀਪੂਰਨ ਹਨ, ਜਿਸ ਨੇ ਮਤ ਅਹਰਣ ਵਰਗੀ ਬਣਾ ਲਈ ਹੈ, ਉਹ ਅਗਿਆਨੀਆਂ ਦੀਆਂ ਗੱਲਾਂ ਸੁਣ ਕੇ ਨਹੀਂ ਡੋਲਿਆ ਕਰਦਾ। ਗੁਰੂ ਮਹਾਰਾਜ ਜੀ ਦੇ ਸ਼ਬਦ ਦੇ ਪ੍ਰਕਾਸ਼ ਵਿਚ, ਨਿਹਚੇ ਵਿਚ ਪ੍ਰੱਕ ਹੈ

ਕੇ ਸਦਾ ਸਥਿਰ ਬੁੱਧੀ ਨਾਲ ਤਰੱਕੀ ਕਰਨੀ ਚਾਹੀਦੀ ਹੈ।

ਧਾਰਨਾ - ਕਿਵੇਂ ਮੁਕਰ ਜਾਵੇਂਗਾ,
ਸਭ ਕੁਝ ਸੁਣਦਾ ਵੇਖਦਾ - 2, 2.
ਸਭ ਕੁਝ ਸੁਣਦਾ ਵੇਖਦਾ - 4, 2.
ਕਿਵੇਂ ਮੁਕਰ ਜਾਵੇਂਗਾ.....2.

ਸਭ ਕੁਝ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ॥
ਪਾਪੋ ਪਾਪੁ ਕਮਾਵਦੇ ਪਾਪੇ ਪਰਹਿ ਪਰਾਇ॥
ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੁਝ ਨ ਪਾਇ॥
ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਪਾਇ॥
ਪੰਨਾ - 36

ਵਾਹਿਗੁਰੂ ਨੂੰ ਵਿਸਾਰ ਕੇ ਜੀਵ ਕਰਮ ਕਰਦਾ ਹੈ, ਉਸ ਦੇ ਪਾਪਾਂ
ਦਾ ਫਲ ਦੇਣ ਲਈ ਜਦੋਂ ਸਜ਼ਾ ਮਿਲਦੀ ਹੈ ਫੇਰ ਪੁਕਾਰਾਂ ਕਰਦਾ ਹੈ, ਪਰ
ਫੇਰ ਕੋਈ ਸੁਣਦਾ ਨਹੀਂ ਹੈ ਜਿਵੇਂ ਕਿ ਫੁਰਮਾਨ ਹੈ -

ਧਾਰਨਾ - ਜਿੰਦੇ ਰੋਵੇਂਗੀ ਤੇ ਰੋ ਰੋ ਪਛੋਤਾਵੇਂਗੀ,
ਫੇਰ ਤੇਰਾ ਕੋਈ ਨਾ ਬਣੈ - 2, 2.
ਫੇਰ ਤੇਰਾ ਜੀ, ਕੋਈ ਨਾ ਬਣੈ - 2, 2.
ਜਿੰਦੇ ਰੋਵੇਂਗੀ ਤੇ ਰੋ ਰੋ ਪਛੋਤਾਵੇਂਗੀ -

2

ਪੁੜ੍ਹ ਕਲੜ੍ਹ ਕਾ ਕਰਹਿ ਅਹੰਕਾਰੁ॥
ਠਾਕੁਰੁ ਲੇਖਾ ਮਗਨਹਾਰੁ॥
ਛੇੜੇ ਕਾ ਦੁਖੁ ਸਹੈ ਜੀਉ॥
ਪਾਛੇ ਕਿਸਹਿ ਪੁਕਾਰਹਿ ਪੀਉ ਪੀਉ॥
ਪੰਨਾ - 1196

ਸੋ ਘਾਲ ਕਮਾਈ ਗੁਰਮਤਿ ਵਿਚ ਕਰਨੀ ਹੈ, ਉਸ ਬਾਰੇ ਗੁਰੂ ਮਹਾਰਾਜ਼
ਜੀ ਨੇ ਬਹੁਤ ਹੀ ਕ੍ਰਿਪਾ ਕਰਕੇ ਬਹੁਤ ਹੀ ਸੁਖਾਲਾ ਰਾਹ ਸਾਨੂੰ ਦਸਿਆ
ਹੈ ਇਸ ਵਿਚ ਆਪ ਫੁਰਮਾਨ ਕਰਦੇ ਹਨ -

ਅਬ ਕਲੂ ਆਇਓ ਰੇ॥ ਇਕੁ ਨਾਮੁ ਬੋਵਹੁ ਬੋਵਹੁ॥
ਅਨ ਗੁਰਿ ਨਾਹੀ ਨਾਹੀ॥ ਮਤੁ ਭਰਮਿ ਭੂਲਹੁ ਭੂਲਹੁ॥
ਪੰਨਾ - 1185

ਸੋ ਐਸਾ ਫੁਰਮਾਨ ਹੈ -

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ
ਸੁ ਭਲਕੇ ਉਠਿ ਹਰਿ ਨਾਮੁ ਧਿਆਵੈ॥
ਉਦਮੁ ਕਰੇ ਭਲਕੇ ਪਰਭਾਤੀ
ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ॥

ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ
 ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ॥
 ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ
 ਬਹਦਿਆ ਉਠਦਿਆ ਹਰਿ ਨਾਮੁ ਧਿਆਵੈ॥
 ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ
 ਸੌ ਗੁਰਸਿਖੁ ਗੁਰੂ ਮਨਿ ਭਾਵੈ॥
 ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ
 ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ॥
 ਜਨੁ ਨਾਨਕੁ ਧੜਿ ਮੰਗੈ ਤਿਸੁ ਗੁਰਸਿਖ ਕੀ
 ਜੋ ਆਪਿ ਜਪੈ ਅਵਰਹ ਨਾਮੁ ਜਪਾਵੈ॥ ਪੰਨਾ

- 305

ਥੋੜ੍ਹਾ ਸੌਣਾ, ਥੋੜ੍ਹਾ ਖਾਣਾ, ਅੰਮ੍ਰਿਤ ਵੇਲੇ ਜਾਗਣਾ, ਇਸ਼ਨਾਨ ਕਰਨਾ
 ਇਹ ਗੁਰਮਤਿ ਵਿਚ ਤਪ ਕਹਾਉਂਦੇ ਹਨ। ਸਾਰੇ ਤਪਾਂ ਦਾ ਸ਼ੋਮਣੀ ਤਪ
 ਚਿੱਤ ਦੀ ਇਕਾਗਰਤਾ ਹੋਇਆ ਕਰਦੀ ਹੈ ਇਸ ਤੋਂ ਵੀ ਹੋਰ ਸੋਸ਼ਟ ਤਪ
 ਇਹ ਹੋਇਆ ਕਰਦਾ ਹੈ ਕਿ ਆਪਣੀ ਸੋਚ ਨੂੰ ਇਕ ਨੁਕਤੇ ਉਤੇ ਬੰਨ੍ਹ
 ਕੇ ਰਖਣਾ ਅਤੇ ਪੂਰੀ ਤਰ੍ਹਾਂ ਯਾਦ ਰੱਖਣਾ ਕਿ ਇਸ ਸੰਸਾਰ ਵਿਚ ਵਾਹਿਗੁਰੂ
 ਜੀ ਤੋਂ ਬਿਨਾਂ ਕੋਈ ਹੈ ਹੀ ਨਹੀਂ। ਉਸ ਨੇ ਹੀ ਅਨੇਕਾਂ ਰੂਪ ਧਾਰੇ ਹੋਏ
 ਹਨ -

ਏਕ ਮੂਰਤ ਅਨੇਕ ਦਰਸਨ ਕੀਨ ਰੂਪ ਅਨੇਕ॥
 ਖੇਲ ਖੇਲ ਅਖੇਲ ਖੇਲਨ ਅੰਤ ਕੌ ਫਿਰ ਏਕ॥ ਜਪੁ
 ਸਾਹਿਬ

ਸੋ ਇਹ ਬਹੁਤ ਵੱਡਾ ਤਪ ਹੈ, ਮਨ ਦੀ ਸੂਦੀ ਪਰੀਪੂਰਨ ਵਾਹਿਗੁਰੂ
 ਵਿਚ ਰੱਖ ਕੇ ਦੈਤ ਨੂੰ ਨੇੜੇ ਨਾ ਆਉਣਾ ਦੇਣਾ ਅਤੇ ਨਿਸ਼ਚੇ ਰਖਣਾ -

ਆਦਿ ਸਚੁ ਜੁਗਾਦਿ ਸਚੁ॥
 ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥
 ਪੰਨਾ - 1

ਸੋ ਇਹ ਨਿਸ਼ਚ ਰੱਖ ਕੇ ਘਾਲ ਕਮਾਈ ਦੀ ਹਵਾ ਦੇਣੀ, ਇਸ ਤਰ੍ਹਾਂ
 ਅਗਨ ਤਪ ਤਾਉ ਮਨ ਦੀ ਇਕਾਗਰਤਾ ਅਤੇ ਵਾਹਿਗੁਰੂ ਦੀ ਸਦੀਵੀ
 ਹਾਜ਼ਰੀ ਨੂੰ ਅਨੁਭਵ ਕਰਨਾ, ਸੇਵਾ ਕਰਨਾ, ਸੇਵਾ ਸਭ ਤੋਂ ਸ਼ੋਮਣੀ ਤਪ
 ਹੈ -

ਧਾਰਨਾ - ਸੇਵਾ ਗੁਰਾਂ ਦੀ ਤਪਾਂ ਸਿਰ ਤਪ ਹੈ,
 ਕਰ ਲੈ ਸੇਵਾ ਮਾਣ ਛੱਡ ਕੇ - 2, 2.
 ਮੇਰੇ ਪਿਆਰੇ, ਕਰ ਲੈ ਸੇਵਾ ਮਾਣ ਛੱਡ ਕੇ

- 2, 2.

**ਸੇਵਾਂ ਗੁਰਾਂ ਦੀ ਤਪਾਂ ਸਿਰ ਤਪ
ਹੈ.....-2**

**ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥
ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥
ਦਰਿ ਸਾਚੇ ਦੀਸੈ ਸਚਿਆਰੁ ।.
ਗੁਰ ਸੇਵਾ ਤੇ ਤ੍ਰਿਭਵਣ ਸੌਝੀ ਹੋਇ ॥
ਆਪੁ ਪਛਾਣਿ ਹਰਿ ਪਾਵੈ ਸੋਇ ॥
ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥**
ਪੰਨਾ - 423

ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ ਕਿ ਇਸ ਸੇਵਾ ਤੋਂ ਹੀ ਤ੍ਰਿਕੁਟੀ ਤੋਂ ਲੰਘ ਕੇ ਤ੍ਰਿਭਵਣ ਦੀ ਸੌਝੀ ਹੁੰਦੀ ਹੈ। ਵਾਹਿਗੁਰੂ ਜੀ ਦੀ ਪਛਾਣ ਹੋ ਜਾਇਆ ਕਰਦੀ ਹੈ। ਗੁਰੂ ਦੀ ਸੇਵਾ ਕਰਨ ਦੇ ਨਾਲ ਵਾਹਿਗੁਰੂ ਜੀ ਦਾ ਮਹੱਲ ਜਿਥੇ ਸਾਚ ਤਖਤ ਸੁਲਤਾਨ ਹੈ ਉਹ ਪ੍ਰਾਪਤ ਹੋ ਜਾਂਦਾ ਹੈ -

**ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥
ਪੰਨਾ - 423**

ਗੁਰੂ ਦੀ ਸੇਵਾ ਸਾਰੀਆਂ ਕੁਲਾਂ ਦਾ ਉਧਾਰ ਕਰ ਦਿੰਦੀ ਹੈ-

**ਗੁਰ ਸੇਵਾ ਤੇ ਸਭ ਕੁਲ ਉਧਾਰੇ ॥
ਨਿਰਮਲ ਨਾਮੁ ਰਖੈ ਉਰਿਧਾਰੇ ॥
ਸਾਚੀ ਸੌਭਾ ਸਾਚਿ ਵੁਆਰੇ ॥
ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥
ਅਨਦਿਨੁ ਭਗਤਿ ਸਚੁ ਨਾਮੁ ਦਿੜਾਏ ॥
ਨਾਮੇ ਉਧਰੇ ਕੁਲ ਸਬਾਏ ॥**
ਪੰਨਾ - 423

ਸੋ ਇਸ ਤਰ੍ਹਾਂ ਤਪ ਤਾਉਂ ਜਿਹੜਾ ਹੈ ਇਹ ਕਈ ਕਿਸਮ ਦੇ ਹੋਇਆ ਕਰਦੇ ਹਨ। ਤਾਮਸੀ ਤਪ, ਰਾਜਸੀ ਤਪ, ਅਤੇ ਸਾਂਤਕੀ ਤਪ।

ਤਾਮਸੀ ਤਪ - ਧੂਣੀਆਂ ਤਾਪਣੀਆਂ, ਜਲ ਧਾਰੇ ਕਰਨੇ, ਭੁੱਖੇ ਰਹਿਣਾ, ਕੰਡਿਆਂ ਤੇ ਸੌਣਾ, ਸਰੀਰ ਨੂੰ ਦੁਖ ਦੇਣਾ ਹੋਇਆ ਕਰਦਾ ਹੈ।

ਰਾਜਸੀ ਤਪ - ਇੰਦ੍ਰੀਆਂ ਦਾ ਦਮਨ ਕਰਨਾ, ਇੰਦ੍ਰੀਆਂ ਦੇ ਦਮਨ ਲਈ ਬਹੁਤ ਸਾਰੇ ਸਾਧਨ ਕਰਨੇ ਜ਼ਰੂਰੀ ਹੁੰਦੇ ਹਨ ਜਿਨ੍ਹਾਂ ਵਿਚ ਪ੍ਰਾਣਾਯਾਮ ਮੁਖ ਕਰਮ ਹੈ ਅਤੇ ਉਸ ਦੇ ਨਾਲ ਇੰਦ੍ਰੀਆਂ ਦੇ ਵੇਗ ਨੂੰ ਰੋਕਣ ਲਈ, ਜ਼ਰੂਰੀ ਗੁਣ ਸਹਾਇਤਾ ਕਰਦੇ ਹਨ।

ਹਿੰਸਾ - ਇਹ ਕਈ ਕਿਸਮ ਦੀ ਹੁੰਦੀ ਹੈ ਸਭ ਤੋਂ ਪਹਿਲੀ ਹਿੰਸਾ ਸਰੀਰਕ ਤੌਰ ਤੇ ਕਿਸੇ ਨੂੰ ਮਾਰਨਾ, ਕੁਟਣਾ, ਜਾਨ ਤੋਂ ਮਾਰ ਦੇਣਾ, ਸਰੀਰ

ਦਾ ਕੋਈ ਅੰਗ ਤੋੜ ਦੇਣਾ ਹੋਇਆ ਕਰਦੀ ਹੈ। ਇਸ ਹਿੱਸਾ ਦੇ ਵਿਪਰੀਤ ਦੂਸਰੇ ਨੂੰ ਅਰਾਮ ਪਹੁੰਚਾਉਣਾ, ਜੇ ਉਸ ਦੇ ਸਰੀਰ ਨੂੰ ਕੋਈ ਤਕਲੀਫ਼ ਹੋਵੇ ਉਸ ਲਈ ਦਵਾ ਦਾਰੂ ਕਰਨੀ, ਇਹ ਸਰੀਰਕ ਅਹਿੰਸਾ ਹੋਇਆ ਕਰਦੀ ਹੈ।

ਦੂਸਰੀ ਹਿੱਸਾ ਬਚਨ ਦੀ ਹਿੱਸਾ ਕਹਾਉਂਦੀ ਹੈ, ਕੌੜੇ ਵਾਕ ਬੋਲਣੇ, ਮੇਹਣੇ ਮਾਰਨੇ, ਦੂਸਰੇ ਨੂੰ ਬੁਰਾ ਕਹਿਣਾ, ਨਿੰਦਿਆ ਕਰਨੀ, ਚੁਗਲੀ ਕਰਕੇ ਦੂਸਰੇ ਦਾ ਨੁਕਸਾਨ ਕਰਨਾ, ਬਚਨ ਕਰਕੇ ਕਿਸੇ ਨੂੰ ਕੁਰਾਹੇ ਪਾ ਦੇਣਾ ਇਹ ਵਾਚਕ ਹਿੱਸਾ ਹੋਇਆ ਕਰਦੀ ਹੈ। ਇਸ ਹਿੱਸਾ ਦੇ ਕਾਰਨ ਬਹੁਤ ਗੰਭੀਰ ਨਤੀਜੇ ਨਿਕਲਿਆ ਕਰਦੇ ਹਨ ਜਿਸ ਵਿਚ ਇਕ ਐਸੀ ਵੱਡੀ ਘਟਨਾ ਆਉਂਦੀ ਹੈ ਕਿ ਤਾਹਨੇ ਮਿਹਣੇ ਦੇਣ ਨਾਲ ਭਾਰਤ ਵਿਚ ਮਹਾਂਭਾਰਤ ਦਾ ਯੁੱਧ ਹੋਣ ਦਾ ਕਾਰਨ ਇਕ ਵਾਚਕ ਹਿੱਸਾ ਵੀ ਸੀ। ਉਹ ਇਸ ਤਰ੍ਹਾਂ ਹੈ ਕਿ ਪਾਂਡਵਾਂ ਨੂੰ ਬੋੜ੍ਹੇ ਜਿਹੇ ਇਲਾਕੇ ਦਾ ਰਾਜ ਦਿਤਾ ਗਿਆ ਅਤੇ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ ਅਤੇ ਛੋਟਾ ਜਿਹਾ ਇਕ ਮਹੱਲ ਅਜਿਹਾ ਤਿਆਰ ਕਰ ਲਿਆ ਜਿਸ ਨੂੰ ਮਾਇਆ ਮਹੱਲ ਕਿਹਾ ਜਾਂਦਾ ਸੀ। ਇਸ ਵਿਚ ਅਜਿਹੇ ਪੱਥਰ ਲਾਏ ਜਿਨ੍ਹਾਂ ਨੂੰ ਦੇਖ ਕੇ ਪੂਰੀ ਤਰ੍ਹਾਂ ਪਰਤੀਤ ਹੁੰਦਾ ਸੀ ਕਿ ਇਹ ਅੱਗ ਮਚ ਰਹੀ ਹੈ, ਦੂਸਰੇ ਪੱਥਰ ਅਸਮਾਨੀ ਰੰਗ ਦੇ ਐਸੇ ਲਾਏ ਹੋਏ ਸੀ ਜਿਨ੍ਹਾਂ ਨੂੰ ਦੇਖ ਕੇ ਐਉਂ ਲਗਦਾ ਸੀ ਕਿ ਇਹ ਪਾਣੀ ਭਰਿਆ ਹੋਇਆ ਹੈ ਇਸ ਦੇ ਵਿਪਰੀਤ ਨਾਲ ਲਗਦੇ ਪੱਥਰ ਐਉਂ ਲਾਏ ਸਨ ਕਿ ਭਰੇ ਹੋਏ ਪਾਣੀ ਵਿਚ ਐਉਂ ਪ੍ਰਤੀਤ ਦਿੰਦਾ ਸੀ ਕਿ ਇਹ ਸੁੱਕਾ ਹੈ ਅਤੇ ਕੰਧਾਂ ਦੇ ਉਤੇ ਅਜਿਹੇ ਪੱਥਰ ਲਾਏ ਜਿਨ੍ਹਾਂ ਤੋਂ ਖੁਲ੍ਹਾ ਦਰਵਾਜ਼ਾ ਬੰਦ ਲਗਦਾ ਸੀ ਅਤੇ ਬੰਦ ਦਰਵਾਜ਼ਾ ਖੁਲ੍ਹਾ ਲਗਦਾ ਸੀ। ਕੌਰਵਾਂ ਨੂੰ ਇਸ ਦੇ ਉਦਘਾਟਨ ਦੇ ਸਮੇਂ ਨਿਮੰਤਰਣ ਦਿਤਾ ਗਿਆ।

ਦੁਰਯੋਧਨ ਆਪਣੇ ਭਰਾਵਾਂ ਸਮੇਤ ਪੀਤੀ ਭੋਜਨ ਤੇ ਆ ਰਿਹਾ ਸੀ, ਜਦੋਂ ਉਹ ਮਹੱਲ ਦੇ ਨੇੜੇ ਆਇਆ ਤਾਂ ਉਸ ਨੂੰ ਸੁੱਕੇ ਰਸਤੇ ਦਾ ਭੁਲੇਖਾ ਪਿਆ ਕਿ ਇਹ ਪਾਣੀ ਹੈ ਉਹ ਬਚ ਕੇ ਦੂਜੇ ਪਾਸੇ ਨੂੰ ਹੋਇਆ ਇਹ ਸਮਝ ਕੇ ਕਿ ਇਹ ਖੁਸ਼ਕ ਹੈ ਤੇ ਉਹ ਪਾਣੀ ਵਿਚ ਗਿਰ ਗਿਆ। ਵਸਤਰ ਉਸ ਦੇ ਭਿੱਜ ਗਏ, ਉਠ ਕੇ ਜਦੋਂ ਮਹੱਲ ਦੇ ਅੰਦਰ ਵੜਨ ਲੱਗਿਆ ਤਾਂ ਉਸਨੇ ਖੁਲ੍ਹੇ ਦਰਵਾਜ਼ੇ ਨੂੰ ਬੰਦ ਸਮਝਿਆ ਕੇ ਬੰਦ ਦਰਵਾਜ਼ੇ ਨੂੰ ਖੁਲ੍ਹਾ ਜਾਣ ਕੇ ਕੰਧ ਵਿਚ ਮੱਥਾ ਲੱਗਿਆ। ਦਰੋਪਤੀ ਨੇ ਅਟਾਰੀ ਵਿਚ ਬੈਠੀ ਹੋਈ ਨੇ ਇਹ ਸਭ ਦੇਖ ਲਿਆ ਉਸ ਤੋਂ ਰਿਹਾ ਨਾ ਗਿਆ। ਉਸ ਨੇ ਉਚੀ ਅਵਾਜ਼ ਵਿਚ ਕਿਹਾ ਕਿ ਅੰਨੇ ਦਾ ਪੁੱਤਰ ਅੰਨਾ ਹੀ ਰਿਹਾ। ਕਿਉਂਕਿ ਪ੍ਰਿਤਰਾਸ਼ਟਰ ਉਸ ਦਾ ਪਿਤਾ ਸੀ ਜੋ ਜਮਾਂਦਰੂ ਹੀ ਅੰਨਾ ਸੀ। ਇਹ ਇਕ ਐਸੀ ਬੋਲੀ ਸੀ ਜਿਸ ਨੂੰ ਸੁਣ ਕਿ ਦੁਰਯੋਧਨ ਨੇ ਮਨ ਵਿਚ ਫੈਸਲਾ ਕਰ ਲਿਆ ਕਿ ਦਰੋਪਤੀ ਤੋਂ ਉਸ ਦਾ ਬਦਲਾ ਮੈਂ ਉਸ ਨੂੰ ਸਭਾ ਵਿਚ ਨਗਨ ਕਰਕੇ ਲਵਾਂਗਾ। ਫੇਰ ਮੈਂ ਇਸ ਨੂੰ ਪੁਛਾਂਗਾ ਕਿ ਮੈਂ ਅੰਨਾਂ ਹਾਂ ਜਾਂ ਤੇਰੇ ਨੰਗੇਜ਼ ਨੂੰ ਦੇਖ ਰਿਹਾ ਹਾਂ। ਭਾਰਤ ਦੇ ਇਤਿਹਾਸ ਵਿਚ ਇਹ ਬਹੁਤ ਬੁਰੀ ਗੱਲ ਹੈ। ਫਿੱਕੀ ਬੋਲੀ ਮਾਰਨ ਦੇ ਕਾਰਨ ਜੋ ਤਬਾਹੀ ਹੋਈ ਉਹ ਬਹੁਤ ਹੀ ਬੁਰੀ ਘਟਨਾ ਸੀ। ਇਸ ਤਰ੍ਹਾਂ ਬਹੁਤ ਸਾਰੇ ਰਾਜੇ ਰਾਣਿਆਂ ਦੇ ਯੁੱਧ ਵਾਚਕ ਹਿੱਸਾ

ਕਾਰਨ ਹੋਏ।

ਰਾਜ ਨੀਤੀ ਦੀਆਂ ਪੁਸ਼ਤਕਾਂ ਵਿਚ ਇਕ ਕਹਾਣੀ ਆਉਂਦੀ ਹੈ ਕਿ ਇਕ ਸ਼ੇਰ ਤੇ ਪੰਡਤ ਦੀ ਮਿਤਰਤਾ ਸੀ। ਉਹ ਸ਼ੇਰ ਬਹੁਤ ਵਾਰੀ ਪੰਡਤ ਦੇ ਘਰ ਆ ਜਾਇਆ ਕਰਦਾ ਸੀ। ਸ਼ੇਰ ਦੇ ਦੰਦਾਂ ਵਿਚ ਮਾਸ ਫਸਿਆ ਗਿੰਦਾ ਹੈ ਉਸ ਨੇ ਕੋਈ ਦਾਤਨ ਤਾਂ ਕਰਨੀ ਨਾ ਹੋਈ। ਛੋਟੀਆਂ-ਛੋਟੀਆਂ ਚਿੜੀਆਂ ਸ਼ੇਰ ਦੇ ਮੂੰਹ ਉਪਰ ਬੈਠ ਕੇ ਇਹ ਮਾਸ ਉਸ ਦੇ ਮੂੰਹ ਵਿਚੋਂ ਖਿਚਦੀਆਂ ਹਨ ਅਤੇ ਉਸ ਨੂੰ ਅਗਮ ਆਉਂਦਾ ਹੈ ਅਤੇ ਮੂੰਹ ਬੂਲਾ ਰੱਖਿਆ ਕਰਦਾ ਹੈ। ਵੈਸੇ ਉਸ ਦੇ ਮੂੰਹ ਵਿਚੋਂ ਮਰੇ ਹੋਏ ਚੂਹਿਆਂ ਵਰਗੀ ਬਦਬੂ ਆਉਂਦੀ ਹੈ।

ਇਕ ਦਿਨ ਪੰਡਤ ਦੀ ਪਤਨੀ ਕਹਿਣ ਲੱਗੀ ਕਿ ਮਹਾਰਾਜ! ਤੁਹਾਡੀ ਮਿਤਰਤਾ ਕੋਹੜੀ ਹੈ, ਮਿਤਰਤਾ ਦਾ ਅਸਲ ਇਹ ਹੋਇਆ ਕਰਦਾ ਹੈ, ਆਸਾ, ਈਸਟ, ਉਪਾਸਨਾ, ਖਾਣ, ਪੀਣ, ਪਹਿਨਣ ਇਕੋ ਜਿਹਾ ਹੋਣਾ ਚਾਹੀਦਾ ਹੈ।

**ਆਸਾ ਇਸਟ ਉਪਾਸਨਾ ਖਾਣ ਪੀਣ ਪਹਿਗਾਣ।
ਭੁਲਸੀ ਖਟ ਲੱਛਣ ਮਿਲੇ ਮਿਕੂਰਤਾ ਪਹਿਗਾਣ।**

ਇਹ ਤਾਮਸੀ ਪਸੂ ਹੈ ਮਾਸ ਬਿਨਾਂ ਇਸ ਦਾ ਗੁਜ਼ਾਰਾ ਨਹੀਂ ਤੇ ਤੁਸੀਂ ਸ਼ੁਧਤਾ ਰੱਖਣ ਵਾਲੇ ਬ੍ਰਾਹਮਣ ਹੋ, ਤੁਹਾਡੀ ਤੇ ਇਸ ਦੀ ਮਿਤਰਤਾ ਕੋਈ ਸੱਭਾ ਨਹੀਂ ਦਿੰਦੀ। ਸ਼ੇਰ ਅਚਾਨਕ ਦਰਵਾਜ਼ੇ ਉਪਰ ਆ ਗਿਆ, ਉਸ ਨੇ ਇਹ ਸਾਰੀਆਂ ਗੱਲਾਂ ਆਪਣੇ ਕੰਨਾਂ ਨਾਲ ਸੁਣ ਲਈਆਂ। ਉਹ ਆਉਂਦਾ ਹੀ ਬ੍ਰਾਹਮਣ ਨੂੰ ਕਹਿਣ ਲੱਗਿਆ ਕਿ ਮਿਤਰਬਰ! ਅੱਜ ਮੇਰੇ ਮਨ ਵਿਚ ਬਹੁਤ ਗੁੱਸਾ ਹੈ, ਤੇਰੀ ਪਤਨੀ ਨੇ ਮੈਨੂੰ ਬਹੁਤ ਵੱਡੀ ਗੱਲ ਕਹੀ ਹੈ ਪਰ ਮੈਂ ਕਿਉਂਕਿ ਤੇਰਾ ਮਿਤਰ ਬਣ ਚੁਕਿਆ ਹਾਂ ਮੈਂ ਤਾਮਸੀ ਸੁਭਾਅ ਹੋਣ ਦੇ ਬਾਵਜੂਦ ਤੁਹਾਨੂੰ ਦੋਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ। ਵਰਨਾ ਮੇਰਾ ਜੀਅ ਕਰਦਾ ਹੈ ਕਿ ਤੁਹਾਨੂੰ ਦੋਹਾਂ ਨੂੰ ਪਾੜ ਕੇ ਖਾ ਜਾਵਾਂ। ਤੂੰ ਇਕ ਕੰਮ ਕਰ। ਇਕ ਕੁਹਾੜਾ ਲਿਆ ਤੇ ਮੇਰੇ ਮੱਥੇ ਵਿਚ ਪੂਰੇ ਜ਼ੋਰ ਨਾਲ ਮਾਰ। ਜੇ ਤੂੰ ਨਹੀਂ ਮਾਰੇਂਗਾ ਤਾਂ ਆਪਣੇ ਇਸ ਕਰਮ ਦਾ ਜਿੰਮੇਵਾਰ ਹੋਵੇਂਗਾ। ਮਜ਼ਬੂਰਨ ਬ੍ਰਾਹਮਣ ਨੇ ਪੂਰੇ ਜ਼ੋਰ ਨਾਲ ਕੁਹਾੜਾ ਮਾਰਿਆ, ਬੂਨ ਦੀਆਂ ਘਰਾਲਾਂ ਚਲ ਪਈਆਂ, ਸ਼ੇਰ ਸਿਰ ਹਿਲਾਉਂਦਾ-ਹਿਲਾਉਂਦਾ ਜੰਗਲ ਵਿਚ ਚਲਿਆ ਗਿਆ।

ਦੋ ਤਿੰਨ ਮਹੀਨੇ ਬੀਤ ਗਏ, ਉਹ ਪਰਤ ਕੇ ਨਾ ਆਇਆ ਪਰ ਇਕ ਦਿਨ ਅਚਾਨਕ ਬ੍ਰਾਹਮਣ ਨੂੰ ਆ ਕੇ ਕਹਿਣ ਲੱਗਿਆ ਕਿ ਮਿਤਰ ਦੇਖ, ਮੇਰੇ ਸਿਰ ਦਾ ਜਖਮ ਹਟ ਗਿਆ ਕਿ ਨਹੀਂ? ਤਾਂ ਬ੍ਰਾਹਮਣ ਨੇ ਕਿਹਾ ਕਿ ਜਖਮ ਵੀ ਹੱਟ ਗਿਆ ਅਤੇ ਉਪਰ ਜੱਤ ਵੀ ਜੰਮ ਆਈ ਹੈ ਹੁਣ ਤਾਂ ਪਤਾ ਹੀ ਨਹੀਂ ਲਗਦਾ ਕਿ ਤੇਰੇ ਕੋਈ ਜਖਮ ਵੀ ਸੀ। ਸ਼ੇਰ ਕਹਿਣ ਲੱਗਿਆ ਕਿ ਦੇਖ ਕਿੰਨਾਂ ਗਹਿਰਾ ਜਖਮ ਸੀ ਉਹ ਦੋ ਤਿੰਨ ਮਹੀਨੇ ਦੇ ਸਮੇਂ ਵਿਚ ਮਿਟ ਗਿਆ ਪਰ ਤੇਰੀ ਪਤਨੀ ਦਾ ਕੁਬੈਲ ਮੇਰੇ ਹਿਰਦੇ ਵਿਚੋਂ ਅਜੇ ਤਕ ਮਿਟ ਨਹੀਂ ਸਕਿਆ, ਉਸੇ ਤਰ੍ਹਾਂ ਤਾਜ਼ਾ ਹੈ ਅਤੇ ਮੈਨੂੰ ਅੰਦਰ ਪੀੜਾ ਹੁੰਦੀ

ਰਹਿੰਦੀ ਹੈ। ਸੋ ਇਹ ਵਾਚਕ ਹਿੱਸਾ ਬਹੁਤ ਹੀ ਬੁਰੀ ਹੈ ਇਸ ਦੇ ਅਨੇਕ ਪਹਿਲੂ ਹਨ।

ਤੀਸਰੀ ਹਿੱਸਾ ਮਨ ਦੀ ਹੋਇਆ ਕਰਦੀ ਹੈ। ਮਨ ਤੋਂ ਕਿਸੇ ਦਾ ਬੁਰਾ ਮੰਨਣਾ ਅਤੇ ਸੋਚਦੇ ਰਹਿਣਾ ਕਿ ਇਸ ਦਾ ਜੋ ਬੱਚਾ ਪੜ੍ਹ ਰਿਹਾ ਹੈ ਉਹ ਫੇਲ੍ਹ ਹੋ ਜਾਵੇ। ਇਨ੍ਹਾਂ ਨੇ ਨਵੀਂ ਕਾਰ ਲਿਆਂਦੀ ਹੈ ਇਸ ਦਾ ਐਕਸੀਡੈਂਟ ਹੋ ਜਾਵੇ। ਇਸ ਤਰ੍ਹਾਂ ਅਨੇਕ ਅਜਿਹੀਆਂ ਗੱਲਾਂ ਚਿਤਵਦੇ ਰਹਿਣਾ ਇਹ ਮਾਨਸਿਕ ਹਿੱਸਾ ਹੁੰਦੀ ਹੈ। ਇਸ ਵਿਚ ਮਨ ਦੀ ਪ੍ਰੇਰਨਾ ਨਾਲ ਆਦਮੀ ਅਜਿਹਾ ਕੰਮ ਕਰਦਾ ਹੈ ਜਿਸ ਤੋਂ ਦੂਸਰੇ ਦਾ ਨੁਕਸਾਨ ਹੋ ਜਾਵੇ।

ਇਸ ਤਰ੍ਹਾਂ ਦੀ ਇਕ ਘਟਨਾ ਅਸਾਡੇ ਨਾਲ ਵੀ ਵਰਤੀ। ਅਸਾਡਾ ਇਕ ਖੇਤ ਸੜਕ ਦੇ ਨਾਲ ਲਗਦਾ ਸੀ, ਅਸੀਂ ਉਸ ਦੀ ਮਜ਼ਬੂਤ ਕੰਡਿਆਂ ਵਾਲੀ ਵਾੜ ਕਰਦੇ ਹੀ ਰਹਿੰਦੇ ਸੀ। ਇਕ ਖੰਦਕ ਪਾਈ ਹੋਈ ਸੀ, ਉਸ ਨੇ ਚਾਰ-ਪੰਜ ਫੁੱਟ ਦੋ ਪਾਸਿਓਂ ਖੇਤ ਦੀ ਜਗ੍ਹਾ ਘੋਰੀ ਹੋਈ ਸੀ। ਉਥੇ ਅਸੀਂ ਮਾਘ ਦੇ ਮਹੀਨੇ 30-40 ਟਾਹਲੀਆਂ ਲਾ ਦਿਤੀਆਂ ਅਤੇ ਉਨ੍ਹਾਂ ਨੂੰ ਪਾਣੀ ਪਾ-ਪਾ ਕੇ ਹਰੀਆਂ ਕਰ ਲਈਆਂ। ਟਾਹਲੀਆਂ ਲਗਰਾਂ ਛੱਡਣ ਲਗ ਗਈਆਂ। ਅਸੀਂ ਉਨ੍ਹਾਂ ਨੂੰ ਹਰ ਰੋਜ਼ ਦੇਖਦੇ ਰਹਿੰਦੇ ਸਾਂ ਅਤੇ ਘਾਹ ਫੂਸ ਜੋ ਕੋਈ ਜੜ੍ਹਾਂ ਵਿਚ ਹੁੰਦਾ ਤਾਂ ਉਸ ਨੂੰ ਸਾਫ਼ ਕਰ ਦਿੰਦੇ। ਪਰ ਅਸਾਡੇ ਹੀ ਪਰਿਵਾਰ ਵਿਚੋਂ ਵੱਖਰੇ ਹੋਏ-ਹੋਏ ਅਸਾਡੇ ਭਰਾ ਨੇ ਜਦੋਂ ਟਾਹਲੀਆਂ ਨੂੰ ਦੇਖਣਾ ਤਾਂ ਹਉਕਾ ਲੈਣਾ, ਉਸ ਨੇ ਮਹਿਸੂਸ ਕਰਨਾ ਕਿ ਇਹ ਟਾਹਲੀਆਂ ਵੱਡੀਆਂ ਹੋ ਜਾਣਗੀਆਂ, ਸੜਕ ਦਾ ਖੇਤ ਹੈ ਫਸਲ ਤਾਂ ਇਨ੍ਹਾਂ ਨੇ ਘੱਟ ਹੀ ਮਾਰਨੀ ਹੈ, ਪਰ ਪੈਸੇ ਬਹੁਤ ਦੇ ਦੇਣਗੀਆਂ।

ਇਕ ਰਾਤ ਨੂੰ ਦਾਤੀ ਹੱਥ ਵਿਚ ਲੈ ਕੇ ਆਇਆ, ਖਿੜ-ਖਿੜ ਕੇ ਇਕ-ਇਕ ਟਾਹਲੀ ਨੂੰ ਪੁੱਟਣ ਲੱਗਿਆ। ਕੁਝ ਤਾਂ ਉਖੜ ਆਈਆਂ ਜੋ ਨਾ ਉਖੜੀਆਂ ਉਨ੍ਹਾਂ ਨੂੰ ਜੜ੍ਹਾਂ ਤੋਂ ਦਾਤੀ ਨਾਲ ਵੱਡ ਦਿਤਾ। ਜਦੋਂ ਦੂਸਰੇ ਦਿਨ ਜਾਂ ਕੇ ਦੇਖਿਆ ਤਾਂ ਟਾਹਲੀਆਂ ਦੀ ਹਰਿਆਵਲ ਵਾੜ ਵਿਚੋਂ ਨਜ਼ਰ ਨਾ ਆਈ। ਖੰਦਕ ਸੁੰਨੀ-ਸੁੰਨੀ ਹੋ ਗਈ। ਨੇੜੇ ਜਾ ਕੇ ਬਹੁਤ ਧਿਆਨ ਨਾਲ ਦੇਖਿਆ ਜਿਨ੍ਹਾਂ ਨੇ ਪੁਟੀਆਂ ਸਨ ਉਨ੍ਹਾਂ ਦੀਆਂ ਪੈੜਾਂ ਸਾਫ਼ ਨਜ਼ਰ ਆ ਰਹੀਆਂ ਸਨ। ਅਸੀਂ ਤਾਂ ਇਸ ਖਿਆਲ ਵਿਚ ਆ ਗਏ ਕਿ ਜਦੋਂ ਲਾਈਆਂ ਹੀ ਨਹੀਂ ਸਨ ਤਾਂ ਵੀ ਗੁਜ਼ਾਰਾ ਹੁੰਦਾ ਹੀ ਸੀ ਪਰ ਉਸ ਪ੍ਰੇਮੀ ਦਾ ਸੁਭਾਅ ਸ਼ੁਰੂ ਤੋਂ ਹੀ ਐਸਾ ਹੀ ਰਿਹਾ। ਜਦੋਂ ਕਿਸੇ ਦੀ ਤਰੱਕੀ ਹੁੰਦੀ ਸੀ ਤਾਂ ਉਸ ਦੇ ਪੇਟ ਵਿਚ ਰੋਟੀ ਪਚਣੀ ਬੰਦ ਹੋ ਜਾਂਦੀ। ਵੈਦਾਂ ਤੋਂ ਦਵਾਈਆਂ ਲੈਂਦਾ ਰਹਿੰਦਾ ਸੀ। ਸੋ ਇਹ ਵੀ ਇਕ ਤਰ੍ਹਾਂ ਦੀ ਹਿੱਸਾ ਹੋਇਆ ਕਰਦੀ ਹੈ। ਦੂਸਰੇ ਦੀ ਤਰੱਕੀ ਦੇ ਰਾਹ ਵਿਚ ਰੁਕਾਵਟ ਦੇਖ ਕੇ ਆਪਣਾ ਮਨ ਪ੍ਰਸੰਨ ਕਰ ਲੈਣਾ। ਇਸ ਵਿਚ ਦੋ ਭਾਵ ਰਲੇ ਹੋਏ ਹੁੰਦੇ ਹਨ, ਇਕ ਤਾਂ ਈਰਖਾ ਹੁੰਦੀ ਹੈ ਅਤੇ ਦੂਸਰੀ ਕ੍ਰਿਆ ਦੇ ਰੂਪ ਵਿਚ ਹਿੱਸਾ ਹੁੰਦੀ ਹੈ। ਗੁਰੂ ਮਹਾਰਾਜ ਜੀ ਨੇ ਅਸਾਨੂੰ ਇਸ ਹਿੱਸਾ ਤੋਂ ਬਚਾਉਣ ਲਈ ਸਰਬੱਤ ਦੇ ਭਲੇ ਦੀ ਸਿਖਿਆ ਦਿਤੀ ਹੈ ਜਿਸ ਦੀ ਪੂਰਤੀ ਲਈ ਅਸੀਂ ਹਰ ਰੋਜ਼ ਬਾਣੀ ਪੜ੍ਹ ਕੇ ਚਿੱਤ ਦੀ ਇਕਾਗਰਤਾ ਦੇ ਨਾਲ ਵਾਹਿਗੁਰੂ ਜੀ ਪਾਸ

ਕਹਿੰਦੇ ਹਾਂ-

ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬਤ ਕਾ ਭਲਾ।

ਚੌਥੀ ਹਿੰਸਾ ਬੁੱਧੀ ਦੀ ਹੋਇਆ ਕਰਦੀ ਹੈ। ਬੁੱਧੀ ਦੇ ਬਲ ਨਾਲ ਦੂਸਰੇ ਦਾ ਨੁਕਸਾਨ ਕਰਨ ਲਈ ਸ਼ਲਖਿੰਤਰ ਰਚਣੇ, ਦੂਸਰੇ ਲੋਕਾਂ ਨੂੰ ਚੁੱਕੋ ਕੇ ਉਸ ਨੂੰ ਨੁਕਸਾਨ ਪਹੁੰਚਾਉਣਾ, ਘਰ ਵਿਚ ਛੁੱਟ ਪਾ ਦੇਣੀ, ਉਸ ਨੂੰ ਮਿਤਰਾਂ ਨਾਲੋਂ ਤੌੜ ਦੇਣਾ ਅਤੇ ਹਰ ਤਰ੍ਹਾਂ ਦੇ ਹਰਬੇ ਵਰਤ ਕੇ ਨੁਕਸਾਨ ਪਹੁੰਚਾਉਣਾ ਉਸ ਨੂੰ ਪੁੱਠੀ ਮਤ ਦੇ ਕੇ ਉਸਦਾ ਨੁਕਸਾਨ ਕਰਾ ਦੇਣਾ, ਉਸ ਦੇ ਬੱਚਿਆਂ ਨੂੰ drug (ਨਸ਼ੀਲੀਆਂ ਦਵਾਈਆਂ) ਖਾਣ ਦੇ ਆਦੀ ਬਣਾ ਦੇਣਾ। ਇਹ ਸਾਰੀ ਹਿੰਸਾ ਬੁੱਧੀ ਦੇ ਬਲ ਨਾਲ ਹੋਇਆ ਕਰਦੀ ਹੈ।

ਪੰਜਵੀਂ ਹਿੰਸਾ ਜੰਤਰਾਂ ਮੰਤਰਾਂ ਦੇ ਕਾਰਨ ਹੋਇਆ ਕਰਦੀ ਹੈ, ਕਿਸੇ ਤਾਂਤਰੀ ਕੌਲ ਜਾ ਕੇ ਤੰਤਰ ਮੰਤਰ ਦੇ ਬਲ ਨਾਲ ਉਸਦਾ ਕਾਰਜ ਬੰਨ੍ਹ ਦੇਣਾ। ਸੋ ਇਨ੍ਹਾਂ ਸਾਰੀਆਂ ਹਿੰਸਾਵਾਂ ਤੋਂ ਬਚ ਕੇ ਅਹਿੰਸਾ ਦਾ ਧਾਰਨੀ ਹੋਣਾ ਇਹ ਇਕ ਰਹਿਤ ਹੈ ਜੋ ਇੰਦ੍ਰੀਆਂ ਦੇ ਦਮਨ ਵਾਸਤੇ ਬਹੁਤ ਹੀ ਆਵਸ਼ਕ ਹੋਇਆ ਕਰਦੀ ਹੈ।

ਸਤਿ - ਸਤਿ ਇਕ ਜੀਵਨ ਹੈ ਜੋ ਪੂਰੀ ਤਰ੍ਹਾਂ ਦੰਭ ਰਹਿਤ ਹੈ, ਸਤਿ ਉਹ ਬਚਨ ਹੈ, ਜਿਸ ਵਿਚ ਝੂਠ ਦੀ ਕੋਈ ਗੁੰਜਾਇਸ਼ ਨਾ ਹੋਵੇ, ਸਤਿ ਉਹ ਜੀਵਨ ਹੈ ਜਿਸ ਵਿਚ ਬੁਰੀਆਂ ਗੱਲਾਂ ਨੂੰ ਕੋਈ ਥਾਂ ਨਹੀਂ ਮਿਲਦਾ। ਸਤਿ ਉਹ ਸਵੈ ਅਨੁਸ਼ਾਸਨ ਹੈ ਜਿਸ ਵਿਚ ਆਦਮੀ ਦ੍ਰਿੜ ਫੈਸਲੇ ਲੈ ਕੇ ਸਦੀਵ ਉਸ ਉਪਰ ਚਲਦਾ ਰਹਿੰਦਾ ਹੈ, ਜਿਸ ਵਿਚ ਇਕ ਸਾਖੀ ਆਉਂਦੀ ਹੈ ਕਿ ਗੁਰੂ ਅਮਰਦਾਸ ਜੀ ਮਹਾਰਾਜ ਗੁਰੂ ਅੰਗਦ ਸਾਹਿਬ ਦੇ ਦਰਬਾਰ ਵਿਚ ਸੇਵਾ ਕਰ ਰਹੇ ਸਨ। ਇਕ ਵਾਰੀ ਗੁਰੂ ਮਹਾਰਾਜ ਦੇ ਨਾਲ ਜਾਂਦਿਆਂ ਆਪ ਦੀ ਲੰਮੀ ਬਾਂਹ ਹੁਲਾਰੇ ਨਾਲ ਅੱਗੇ ਨਿਕਲ ਗਈ। ਉਸ ਵੇਲੇ ਆਪ ਨੇ ਫੈਸਲਾ ਕਰ ਲਿਆ ਕਿ ਇਹ ਮੇਰੇ ਤੋਂ ਵੱਡੀ ਅਵੱਗਿਆ ਹੋਈ ਹੈ। ਆਪ ਨੇ ਉਸੇ ਸਮੇਂ ਤੋਂ ਪ੍ਰਤਿੱਗਿਆ ਕਰ ਲਈ ਕਿ ਬਾਂਹ ਨੂੰ ਛਾਤੀ ਨਾਲ ਲਾ ਕੇ ਚਲਣਾ ਹੈ, ਬਾਂਹ ਦਾ ਹੁਲਾਰਾ ਨਹੀਂ ਮਾਰਨਾ। ਸਤਿ ਪ੍ਰਤੱਗੀ ਜੀਵਨ ਭਾਰਤੀ ਇਤਿਹਾਸ ਵਿਚ ਬਹੁਤ ਹੀ ਮਿਲਦੇ ਹਨ ਜਿਨ੍ਹਾਂ ਨੇ ਇਕ ਵਾਰੀ ਪ੍ਰਤਿੱਗਿਆ ਕਰ ਲਈ ਫੇਰ ਭਾਵੇਂ ਉਨ੍ਹਾਂ ਦੀ ਜਾਨ ਜਾਂਦੀ ਰਹੇ ਉਹ ਆਪਣੀ ਪ੍ਰਤਿੱਗਿਆ ਤੋਂ ਨਹੀਂ ਟਲਿਆ ਕਰਦੇ। ਭੀਸ਼ਮ ਪਿਤਾਮਾ ਨੇ ਪ੍ਰਤਿੱਗਿਆ ਕੀਤੀ ਹੋਈ ਸੀ ਕਿ ਉਹ ਇਸਤ੍ਰੀ ਉਪਰ ਕਦੇ ਵੀ ਵਾਰ ਨਹੀਂ ਕਰਨਗੇ। ਜਦੋਂ ਮਹਾਂਭਾਰਤ ਦੇ ਯੁੱਧ ਸਮੇਂ ਉਨ੍ਹਾਂ ਦਾ ਯੁੱਧ ਅਰਜਨ ਨਾਲ ਹੋ ਰਿਹਾ ਸੀ ਤਾਂ ਉਨ੍ਹਾਂ ਨੇ ਆਪਣੇ ਬਾਣ ਮਾਰਨੇ ਇਕ ਦਮ ਬੰਦ ਕਰ ਦਿਤੇ ਕਿਉਂਕਿ ਰੱਖ ਨੂੰ ਹੱਕਣ ਵਾਲਾ ਸ਼ਿਖੰਡੀ ਸੀ ਜੋ ਪਿਛਲੇ ਜਨਮ ਵਿਚ ਕਾਸ਼ੀ ਵਾਲੇ ਰਾਜੇ ਦੀ ਲੜਕੀ ਸੀ, ਭੀਸ਼ਮ ਪਿਤਾਮਾ ਨੇ ਇਹ ਜਾਣ ਕੇ ਕਿ ਪਿਛਲੇ ਜਨਮ ਵਿਚ ਇਹ ਔਰਤ ਸੀ। ਉਸ ਨੇ ਅਰਜਨ ਦੇ ਬਾਣ ਨਾ ਮਾਰੇ, ਖੁੱਦ ਐਨੇ ਬਾਣ ਸਰੀਰ ਉਪਰ ਖਾ ਲਏ ਕਿ ਉਨ੍ਹਾਂ ਦੇ ਸਰੀਰ

ਨੇ ਧਰਤੀ ਨੂੰ ਨਾ ਛੂਹਿਆ। ਸਗਮਾਂ ਐਉਂ ਲਟਕਦੇ ਰਹੇ ਜਿਵੇਂ ਕੋਈ ਸੇਜਾ ਉਪਰ ਪਿਆ ਹੁੰਦਾ ਹੈ। ਆਪ ਨੇ ਆਪਣਾ ਸਰੀਰ ਤਾਂ ਦੇ ਦਿਤਾ ਪਰ ਪ੍ਰਤਿੱਗਿਆ ਨਾ ਹਾਰੀ।

ਇਸੇ ਤਰ੍ਹਾਂ ਗੁਰੂ ਹਰਿ ਗਾਇ ਜੀ ਬੱਚੇ ਸਨ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਬਾਗ ਵਿਚ ਟਹਿਲ ਰਹੇ ਸਨ। ਉਥੇ ਇਕ ਬਹੁਤ ਵੱਡਾ ਗੁਲਾਬ ਦਾ ਫੁੱਲ ਮਾਲੀ ਨੇ ਤਿਆਰ ਕੀਤਾ ਸੀ। ਗੁਰੂ ਛੇਵੇਂ ਪਾਤਸ਼ਾਹ ਮਹਾਰਾਜ ਉਸ ਨੂੰ ਦੇਖ ਕੇ ਬਹੁਤ ਪ੍ਰਸੰਨ ਹੋਏ, ਉਨ੍ਹਾਂ ਦੇ ਪਿਛੇ ਬਾਲਰੂਪ ਵਿਚ ਗੁਰੂ ਹਰਿ ਗਾਇ ਜੀ ਆ ਰਹੇ ਸਨ। ਆਪ ਬਚਪਨ ਤੋਂ ਹੀ ਬਹੁਤ ਵੱਡਾ ਚੌਲਾ ਪਹਿਨਿਆ ਕਰਦੇ ਸੀ ਜੋ ਢੂਰ ਤਕ ਫੈਲਿਆਂ ਰਹਿੰਦਾ ਸੀ। ਹਵਾ ਚਲ ਰਹੀ ਸੀ ਅਤੇ ਆਪ ਦਾ ਚੌਲਾ ਉਡ ਕੇ ਫੁੱਲ ਵਿਚ ਫਸ ਗਿਆ ਅਤੇ ਉਸ ਨੇ ਫੁੱਲ ਤੋੜ ਦਿਤਾ। ਆਪ ਉਥੇ ਹੀ ਬੈਠ ਗਏ ਅਤੇ ਬਹੁਤ ਗਹਿਰੀ ਵਿਚਾਰ ਵਿਚ ਮਸਤ ਹੋ ਗਏ। ਗੁਰੂ ਹਰਿਗੋਬਿੰਦ ਸਾਹਿਬ ਜੀ ਜਦੋਂ ਘੁੰਮ ਕੇ ਫੇਰ ਉਸ ਥਾਂ ਆਏ ਤਾਂ ਆਪ ਨੇ ਕਿਹਾ ਕਿ ਕੀ ਗੱਲ ਹੈ? ਉਤਰ ਵਿਚ ਆਪ ਨੇ ਜਵਾਬ ਦਿਤਾ ਕਿ ਸੱਚੇ ਪਾਤਸ਼ਾਹ! ਮੇਰੇ ਚੌਲੇ ਵਿਚ ਫਸ ਕੇ ਇਹ ਫੁੱਲ ਟੁੱਟ ਗਿਆ ਹੈ। ਗੁਰੂ ਮਹਾਰਾਜ ਜੀ ਨੇ ਕਿਹਾ ਕਿ ਜੇ ਵੱਡੇ ਚੌਲੇ ਪਾਉਣੇ ਹਨ ਤਾਂ ਸੰਭਾਲ ਕੇ ਚਲੀਦਾ ਹੈ। ਇਤਿਹਾਸ ਵਿਚ ਆਉਂਦਾ ਹੈ ਕਿ ਉਸ ਦਿਨ ਤੋਂ ਪਿਛੋਂ ਗੁਰੂ ਹਰਿ ਗਾਇ ਸਾਹਿਬ ਜਦੋਂ ਚਲਦੇ ਸਨ ਉਸ ਵੇਲੇ ਚੌਲਾ ਇਕੱਠਾ ਕਰਕੇ ਬਾਂਹ ਉਪਰ ਰੱਖ ਲਿਆ ਕਰਦੇ ਸਨ। ਇਹ ਪ੍ਰਤਿੱਗਿਆ ਉਨ੍ਹਾਂ ਨੇ ਸਾਰੀ ਜ਼ਿੰਦਗੀ ਨਿਭਾਈ। ਸੋ ਇਹ ਸਾਰੇ ਗੁਰ ਸਤਿ ਦੇ ਘੇਰੇ ਵਿਚ ਆਉਂਦੇ ਹਨ।

ਇਸ ਤੋਂ ਪਿਛੋਂ ਵਾਰੀ ਆਉਂਦੀ ਹੈ ਕਿ ਕਿਸੇ ਤਰ੍ਹਾਂ ਵੀ ਕਿਸੇ ਕਿਸਮ ਦੀ ਚੌਗੀ ਨਾ ਕੀਤੀ ਜਾਵੇ। ਚੌਗੀ ਬਹੁਤ ਕਿਸਮ ਦੀ ਹੈ, ਕਿਸੇ ਦੀ ਚੀਜ਼ ਚੁੱਕ ਲੈਣਾ, ਸੁੱਤੇ ਪਏ ਕਿਸੇ ਦੇ ਘਰ ਪਾੜ ਲਾ ਕੇ ਤਾਲਾ ਤੋੜ ਕੇ ਜਾਂ ਹੋਰ ਕਿਸੇ ਤਰੀਕੇ ਨਾਲ ਚੌਗੀ ਕਰ ਲੈਣੀ, ਇਹ ਸਰੀਰਕ ਚੌਗੀ ਹੋਇਆ ਕਰਦੀ ਹੈ। ਇਸੇ ਤਰ੍ਹਾਂ ਨਾਲ ਹੋਰ ਵੀ ਬਹੁਤ ਸਾਰੀਆਂ ਚੌਗੀਆਂ ਹਨ, ਕਿਸੇ ਨੇ ਸੋਹਣੀ ਕਵਿਤਾ ਬਣਾਈ ਹੋਵੇ, ਹੁ-ਬ-ਹੁ ਉਸ ਨੂੰ ਆਪਣੀ ਬਣਾ ਕੇ ਲਿਖ ਦੇਣਾ ਇਹ ਕਲਮ ਦੀ ਚੌਗੀ ਹੈ। ਦੂਸਰੇ ਦੇ ਖਿਆਲਾਂ ਨੂੰ ਚੌਗੀ ਕਰਕੇ ਆਪਣੀ ਲਿਖਤ ਅਤੇ ਆਪਣੇ ਖਿਆਲਾਂ ਦਾ ਰੰਗ ਦੇ ਕੇ ਆਪਣੇ ਬਣਾ ਲੈਣੇ ਇਹ ਖਿਆਲਾਂ ਦੀ ਚੌਗੀ ਹੋਇਆ ਕਰਦੀ ਹੈ। ਕਿਸੇ ਦਾ ਕੀਰਤਨ ਸੁਣਿਆ, ਉਸ ਦੀਆਂ ਧਾਰਨਾਂ ਆਪਣੀਆਂ ਬਣਾ ਕੇ ਲੋਕਾਂ ਤੋਂ ਵਾਹਵਾ-ਵਾਹਵਾ ਹਾਸਲ ਕਰਨੀ ਇਹ ਵੀ ਚੌਗੀ ਹੋਇਆ ਕਰਦੀ ਹੈ।

ਅਚਾਰੀਆ ਰਜਨੀਸ਼ ਅਜਿਹੇ ਖਿਆਲਾਂ ਦੇ ਚੌਰਾਂ ਨੂੰ ਤੋਤੇ ਆਖਿਆ ਕਰਦੇ ਸਨ ਜਦੋਂ ਉਨ੍ਹਾਂ ਨੂੰ ਕਿਸੇ ਨੇ ਕਹਿਣਾ ਕਿ ਭਗਵਾਨ! ਤੁਹਾਡਾ ਫਲਾਣਾ ਚੇਲਾ ਬਿਲਕੁਲ ਤੁਹਾਡੇ ਵਾਂਗ੍ਰੰਹੀ ਹੀ ਲੈਕਚਰ ਕਰਦਾ ਹੈ ਅਤੇ ਉਨ੍ਹਾਂ ਵਿਚੋਂ ਤਾਂ ਫਲਾਣਾ ਬੰਦਾ ਤਾਂ ਐਉਂ ਲਗਦਾ ਹੈ ਕਿ ਹੁ-ਬ-ਹੁ ਤੁਸੀਂ ਹੀ ਬੋਲ ਰਹੇ ਹੋ। ਤਾਂ ਉਨ੍ਹਾਂ ਨੇ ਹੱਸ ਕੇ ਕਹਿਣਾ ਪਿਆਰਿਓ! ਮੇਰੇ ਬੜੇ ਤੋਤੇ

ਹਨ ਜਿਸ ਦਾ ਤੁਸੀਂ ਨਾਮ ਲੈਂਦੇ ਹੋ। ਉਹ ਬੜਾ ਸਿਆਣਾ ਤੋਤਾ ਹੈ, ਉਸ ਦੇ ਅੱਖਰ-ਅੱਖਰ ਯਾਦ ਹੋ ਜਾਂਦਾ ਹੈ। ਸੌ ਇਹ ਤੋਤੇ ਵੀ ਇਕ ਕਿਸਮ ਦੇ ਚੌਰ ਹੀ ਹੋਇਆ ਕਰਦੇ ਹਨ। ਆਪਣੀ ਪ੍ਰਸੰਸਾ ਕਰਾਉਂਦੇ ਹਨ, ਆਪਣੇ ਮਹਾਤਮਾ ਦੇ ਬਚਨਾਂ ਨੂੰ ਆਪਣੇ ਬਣਾ ਕੇ ਦੂਸਰਿਆਂ ਨੂੰ ਸੁਣਾਉਂਦੇ ਹਨ, ਇਹ ਚੌਰ ਬਹੁਤ ਵੱਡਾ ਨੁਕਸਾਨ ਕਰ ਦਿੰਦੇ ਹਨ। ਆਜਿਹੇ ਪੁਰਸ਼ਾਂ ਦਾ ਆਪਣਾ ਕੋਈ ਅਨੁਭਵ ਨਹੀਂ ਹੋਇਆ ਕਰਦਾ ਉਨ੍ਹਾਂ ਦੇ ਧੁਅੰਦਰ ਹਨ੍ਹੇਗਾ ਹੋਇਆ ਕਰਦਾ ਹੈ। ਉਹ ਬੇਗਾਨੀ ਲਾਈਟ ਦੇ ਸਹਾਰੇ ਆਪਣਾ ਨਾਮ ਪੈਦਾ ਕਰਦੇ ਹਨ। ਸੌ ਇਹ ਖਿਆਲਾਂ ਦੇ ਚੌਰ ਹੋਇਆ ਕਰਦੇ ਹਨ।

ਤੀਸਰੀ ਕਿਸਮ ਦੇ ਮਨ ਦੇ ਚੌਰ ਹੋਇਆ ਕਰਦੇ ਹਨ। ਉਪਰੋਂ-ਉਪਰੋਂ ਤਾਂ ਬਹੁਤ ਸਾਧੂ ਪ੍ਰਤੀਤ ਦਿਆ ਕਰਦੇ ਹਨ ਪਰ ਅੰਦਰੋਂ ਛੂਪ ਕੇ ਉਨ੍ਹਾਂ ਦਾ ਜੀਵਨ ਹੋਰ ਹੋਇਆ ਕਰਦਾ ਹੈ, ਬਾਹਰੋਂ ਪੈਸੇ ਦੇ ਤਿਆਰੀ ਹੁੰਦੇ ਹਨ ਪਰ ਅੰਦਰੋਂ ਸਦਾ ਹੀ ਲੋਚਦੇ ਹਨ ਕਿ ਪੈਸੇ ਵਾਲੇ ਸੇਵਕਾਂ ਦੇ ਕਥਾ ਕੀਰਤਨ ਕਰਾਂ ਤਾਂ ਉਥੋਂ ਮਾਇਆ ਬਹੁਤ ਮਿਲ ਜਾਵੇਗੀ। ਉਹ ਦੇਸ਼ਾਂ ਪ੍ਰਦੇਸ਼ਾਂ ਵਿਚ ਜਾਣਾ ਲੋਚਦੇ ਹਨ ਕਿਉਂਕਿ ਉਥੋਂ ਡਾਲਰ ਤੇ ਪੈਂਡ ਮਿਲ ਜਾਂਦੇ ਹਨ, ਜੋ ਆਪਣੇ ਦੇਸ਼ ਵਿਚ ਆ ਕੇ 36 ਅਤੇ 60 ਗੁਣਾਂ ਵਧ ਹੋ ਜਾਂਦੇ ਹਨ, ਇਸ ਤੋਂ ਇਲਾਵਾ ਬਹੁਤ ਸਾਰੇ ਕੁਕਰਮ ਭੇਖ ਦੀ ਆੜ ਵਿਚ ਕਰ ਲੈਂਦੇ ਹਨ ਪਰ ਕਿਸੇ ਨੂੰ ਵੀ ਭੇਤ ਨਹੀਂ ਲਗਣ ਦਿੰਦੇ। ਕਬੀਰ ਸਾਹਿਬ ਜੀ ਉਨ੍ਹਾਂ ਬਾਰੇ ਫੁਰਮਾਨ ਕਰਦੇ ਹਨ -

**ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ॥
ਪਰਗਟ ਭਏ ਨਿਦਾਨ ਸਭ ਜਬ ਪੁਛੇ ਧਰਮ ਰਾਇ॥**

ਪੰਨਾ - 1370

ਅਸਲੀ ਚੌਰ ਉਹ ਹਨ ਜੋ ਮਾਨਸ ਜਨਮ ਪ੍ਰਾਪਤ ਕਰਕੇ ਭਜਨ ਬੰਦਰੀ ਨਹੀਂ ਕਰਦੇ ਵਾਹਿਗੁਰੂ ਜੀ ਤੋਂ ਦਾਤਾਂ ਪ੍ਰਾਪਤ ਕਰਕੇ ਖਾਂਦੇ ਪੀਂਦੇ ਪਹਿਨਦੇ ਹਨ, ਚੰਗੀਆਂ ਸਵਾਰੀਆਂ ਦਾ ਅਨੰਦ ਮਾਣਦੇ ਹਨ ਪਰ ਉਸ ਦੇਣ ਵਾਲੇ ਨੂੰ ਸਦਾ ਹੀ ਭੁੱਲੇ ਰਹਿੰਦੇ ਹਨ ਉਨ੍ਹਾਂ ਨੂੰ ਭਜਨ ਸਿਮਰਨ ਦੇ ਚੌਰ ਆਖਿਆ ਜਾਂਦਾ ਹੈ।

ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੌਟ ਪੰਚਾਸਾ॥

ਪੰਨਾ - 1328

ਸੌ ਇਸ ਤਰ੍ਹਾਂ ਇਕ ਹੋਰ ਸ਼੍ਰੋਣੀ ਚੌਰਾਂ ਦੀ ਹੈ ਜਿਸਨੂੰ ਕਵਿਤਾ ਦੇ ਚੌਰ ਆਖਿਆ ਜਾਂਦਾ ਹੈ ਜਿਸ ਦੇ ਬਾਰੇ ਐਸਾ ਲਿਖਿਆ ਹੋਇਆ ਹੈ -

**ਏਕ ਕਵੀ ਹੈ ਭਾਰਜਾ ਏਕ ਕਵੀ ਹੈ ਪੂਤ।
ਏਕ ਕਵੀ ਹੈ ਮਿਤ੍ਰਬਰ, ਏਕ ਕਵੀ ਅਵਧੂਤ।
ਕੌਣ ਕਵੀ ਹੈ ਭਾਰਜਾ, ਕੌਣ ਕਵੀ ਹੈ ਪੂਤ?
ਕੌਣ ਕਵੀ ਹੈ ਮਿਤ੍ਰਬਰ, ਕੌਣ ਕਵੀ ਅਵਧੂਤ?**

**ਕਾਵਿ ਚਰਾਏ ਭਾਰਜਾ, ਅਰਥ ਚਰਾਏ ਪੂਤ।
ਦ੍ਰਿਸਟਾਂਤ ਚਰਾਏ ਮਿਤ੍ਰਬਰ, ਸੁਤੇ ਰਚੇ ਅਵਧੁਤ।**

ਸੋ ਹਰ ਤਰ੍ਹਾਂ ਦੀ ਚੌਗੀ ਤੋਂ ਬਚਣਾ ਆਤਮ ਮਾਰਗ ਦੀ ਪ੍ਰਾਪਤੀ ਲਈ
ਬਹੁਤ ਹੀ ਜ਼ਰੂਰੀ ਹੈ।

ਇਸ ਤੋਂ ਅੱਗੇ ਬ੍ਰਹਮਚਰੀਆ ਅਜਿਹਾ ਗੁਣ ਹੈ ਜਿਸ ਨੂੰ ਧਾਰਨ ਕਰਕੇ
ਸਰੀਰ ਮਜ਼ਬੂਤ ਹੁੰਦਾ ਹੈ ਜਿਸ ਦੇ ਬਾਰੇ ਬਹੁਤ ਵਿਸਥਾਰ ਨਾਲ ਪਿਛੇ
ਲਿਖਿਆ ਜਾ ਚੁਕਿਆ ਹੈ। ਗੁਰੂ ਘਰ ਵਿਚ ਏਕਾ ਨਾਰ ਵਾਲੇ ਨੂੰ ਜਤੀ
ਆਖਿਆ ਗਿਆ ਹੈ।

ਬ੍ਰਹਮਚਰੀਆ ਬਾਰੇ ਇਕ ਪ੍ਰੇਮੀ ਦਾ ਤ੍ਰਿਅ ਚਰਿੱਤਰ ਵਿਚ ਜ਼ਿਕਰ
ਆਉਂਦਾ ਹੈ ਜੋ ਇਸ ਤਰ੍ਹਾਂ ਹੈ ਜਹਾਂਗੀਰ ਦੀ ਫੌਜ ਵਿਚ ਇਕ ਸਿਪਾਹੀ
ਜਿਸ ਦੇ ਅੰਗ-ਅੰਗ ਦੀ ਸੁੰਦਰਤਾ ਮਨ ਮੌਹਿਤ ਕਰਦੀ ਸੀ। ਜਹਾਂਗੀਰ ਦੀ
ਲੜਕੀ ਨੇ ਉਸ ਨੂੰ ਪਹਿਰਾ ਦਿੰਦਿਆਂ ਤੱਕਿਆ ਅਤੇ ਮਨ ਹੀ ਮਨ ਵਿਚ
ਫੈਸਲਾ ਕਰ ਲਿਆ ਕਿ ਮੈਂ ਇਸ ਫੌਜੀ ਸਿਪਾਹੀ ਨੂੰ ਹਾਸਲ ਕਰਨਾ ਹੈ,
ਦਿਨ ਰਾਤ ਉਸ ਧੂਨ ਵਿਚ ਰਹਿਣ ਲੱਗੀ। ਹੌਲੀ-ਹੌਲੀ ਉਸਦੀ ਮਾਤਾ ਨੂੰ
ਸਾਰੇ ਭੇਤ ਮਿਲ ਗਏ, ਉਸ ਨੇ ਸਮਾਂ ਵਿਚਾਰ ਕੇ ਜਹਾਂਗੀਰ ਨਾਲ ਵਿਚਾਰ
ਕੀਤੀ ਅਤੇ ਕਿਹਾ ਕਿ ਦੇਖੋ, ਇਹ ਸੰਤ ਰਾਮ ਜਾਤ ਦਾ ਤਾਂ ਹਿੰਦੂ ਹੈ
ਪਰ ਜੇ ਇਸ ਨੂੰ ਇਸਲਾਮ ਵਿਚ ਲਿਆਂਦਾ ਜਾਵੇ, ਇਸ ਨੂੰ ਵੱਡੀ ਜਾਗੀਰ
ਦੇ ਕੇ ਅਮੀਰ ਬਣਾ ਦਿਤਾ ਜਾਵੇ ਤਾਂ ਆਪਣੀ ਲੜਕੀ ਇਸ ਨਾਲ
ਵਿਆਹੁਣ ਵਿਚ ਕੋਈ ਹਰਜ਼ ਨਹੀਂ ਪ੍ਰਤੀਤ ਦਿੰਦਾ। ਇਸ ਆਸੇ ਨੂੰ ਮੁੱਖ
ਰਖਦੇ ਹੋਏ ਇਸ ਫੌਜੀ ਨੂੰ ਇਸਲਾਮ ਵਿਚ ਲਿਆ ਕੇ ਐਸਾ ਵਿਆਹ ਕਰਨ
ਦਾ ਫੈਸਲਾ ਜਹਾਂਗੀਰ ਨੇ ਮੰਨ ਲਿਆ। ਜਹਾਂਗੀਰ ਦਾ ਅੰਗਰਕਸ਼ਕ ਜੋ ਨੇੜੇ
ਹੀ ਸੀ ਉਸ ਨੇ ਇਹ ਗੱਲ ਸੁਣ ਲਈ ਅਤੇ ਡਿਊਟੀ ਤੋਂ ਵਿਹਲਾ ਹੋ ਕੇ
ਸੰਤ ਰਾਮ ਨੂੰ ਵਧਾਈ ਦੇ ਕੇ ਕਹਿਣ ਲੱਗਿਆ ਕਿ ਜਿਥੇ ਤੂੰ ਅਸਾਡੇ
ਵਰਗ ਸਿਪਾਹੀ ਹੋਏ, ਬਹੁਤ ਥੋੜ੍ਹੇ ਦਿਨਾਂ ਵਿਚ ਤੂੰ ਵੱਡਾ ਆਦਮੀ ਬਣ
ਜਾਣਾ ਹੈ ਅਤੇ ਬਾਦਸ਼ਾਹ ਦੀ ਤੈਨੂੰ ਬਹੁਤ ਵੱਡੇ ਅਹੁਦੇ ਤੇ ਲਾ ਕੇ ਕਿਸੇ
ਸੁਥੇ ਦਾ ਸੂਬੇਦਾਰ ਬਣਾਉਣ ਦੀ ਵੀ ਵਿਉਂਤ ਹੈ। ਤੈਨੂੰ ਇਸਲਾਮ ਵਿਚ
ਲਿਆ ਕੇ ਆਪਣੀ ਲੜਕੀ ਵਿਆਹ ਦੇਣੀ ਹੈ। ਜਦੋਂ ਉਸ ਨੇ ਇਹ ਗੱਲ
ਸਣੀ ਤਾਂ ਬਹੁਤ ਹੀ ਫਿਕਰ ਵਿਚ ਹੋ ਗਿਆ। ਰਾਤ ਨੂੰ ਚੌਗੀ ਨੱਠ ਗਿਆ
ਇਸ ਇਗਾਦੇ ਨਾਲ ਕਿ ਜਹਾਂਗੀਰ ਦੇ ਰਾਜ ਵਿਚੋਂ ਨਿਕਲ ਕੇ ਜਤ ਸਤ
ਨੂੰ ਕਾਇਮ ਰੱਖ ਕੇ ਆਪਣਾ ਜੀਵਨ ਨਿਰਧਾਰ ਕਰੇ। ਉਸ ਨੇ ਜਾਰੀਰਾਂ,
ਵੱਡੇ ਅਹੁਦੇ ਦੀ ਪ੍ਰਵਾਹ ਨਾ ਕੀਤੀ। ਉਹ ਕੇਵਲ ਆਪਣਾ ਧਰਮ ਬਚਾਉਣ
ਲਈ ਦੂਰ ਨਿਕਲ ਗਿਆ ਪਰ ਜਹਾਂਗੀਰ ਨੂੰ ਜਦੋਂ ਪਤਾ ਲੱਗਿਆ, ਉਸ
ਨੇ ਥਾਂ ਪਰ ਥਾਂ ਪੁਲਿਸ ਵਾਲਿਆਂ ਨੂੰ ਸਾਵਧਾਨ ਕਰਾ ਦਿਤਾ, ਉਸ ਦਾ
ਹੁਲੀਆ ਦੂਰ-ਦੂਰ ਦੇਸ਼ਾਂ ਵਿਚ ਪਹੁੰਚ ਗਿਆ ਅਤੇ ਕਿਹਾ ਗਿਆ ਕਿ ਉਸ
ਨੂੰ ਹਰ ਹਾਲਤ ਵਿਚ ਪੇਸ਼ ਕੀਤਾ ਜਾਵੇ। ਪੇਸ਼ਾਵਰ ਵਿਚ ਇਹ ਗੁਰੂ ਕਾ
ਸਿੱਖ ਫੜਿਆ ਗਿਆ। ਜਹਾਂਗੀਰ ਦੇ ਪੇਸ਼ ਕੀਤਾ ਗਿਆ ਉਸ ਨੇ ਇਸ ਨੂੰ
ਇਸਲਾਮ ਵਿਚ ਲਿਆਉਣ ਵਾਲੀਆਂ ਗੱਲਾਂ ਕਹੀਆਂ ਅਤੇ ਨਾਲ ਹੀ ਕਿਹਾ

ਕਿ ਤੈਂਨੂੰ ਸੂਬੇਦਾਰ ਬਣਾ ਦਿੰਦੇ ਹਾਂ ਅਤੇ ਬਹੁਤ ਵੱਡੇ ਅਖਤਿਆਰ ਤੈਂਨੂੰ ਦਿਤੇ ਜਾਣਗੇ। ਫੇਰ ਮੈਂ ਆਪਣੀ ਲੜਕੀ ਦੀ ਸ਼ਾਦੀ ਤੇਰੇ ਨਾਲ ਕਰਾਂਗਾ। ਭਾਈ ਸੰਤ ਰਾਮ ਨੇ ਇਸ ਤਰ੍ਹਾਂ ਦੀ ਕੋਈ ਗੱਲ ਮਨਜ਼ੂਰ ਨਾ ਕੀਤੀ। ਅੰਤ ਉਸ ਨੂੰ ਮੌਤ ਦਾ ਦੰਡ ਦਿਤਾ ਗਿਆ, ਉਸ ਦੀ ਗਰਦਨ ਕੱਟ ਦਿਤੀ। ਜਦੋਂ ਸਹਿਜਾਦੀ ਨੂੰ ਇਸ ਗੱਲ ਦਾ ਪਤਾ ਲੱਗਿਆ ਉਸ ਨੇ ਬਹੁਤ ਦੁੱਖ ਪ੍ਰਗਟ ਕੀਤਾ ਅਤੇ ਉਸ ਨੇ ਇੱਛਾ ਪ੍ਰਗਟ ਕੀਤੀ ਕਿ ਮੈਂ ਉਸ ਨੂੰ ਦੇਖਣਾ ਚਾਹੁੰਦੀ ਹਾਂ। ਚਾਂਦੀ ਦੇ ਥਾਲ ਵਿਚ ਉਸ ਦਾ ਕੱਟਿਆ ਸੀਸ ਜਹਾਂਗੀਰ ਦੇ ਪੇਸ਼ ਕੀਤਾ ਗਿਆ, ਸ਼ਹਿਜਾਦੀ ਨੂੰ ਬੁਲਾਇਆ ਗਿਆ। ਉਸ ਨੇ ਜਦੋਂ ਸੀਸ ਨੂੰ ਹੱਥ ਲਾਉਣ ਦਾ ਜਤਨ ਕੀਤਾ ਅਤੇ ਉਹ ਉਸ ਚਾਂਦੀ ਦੀ ਤਸਕਰੀ ਦੇ ਨੇੜੇ ਆਈ, ਆਪਣੇ ਦੌਵੇਂ ਹੱਥ ਫੈਲਾਏ ਤਾਂ ਸਾਰੇ ਹੈਰਾਨ ਹੋ ਗਏ ਕਿ ਸੀਸ ਉਚਾ ਉਠਣਾ ਸ਼ੁਰੂ ਹੋ ਗਿਆ, ਜਿਥੋਂ ਤਕ ਸਹਿਜਾਦੀ ਦੇ ਹੱਥ ਉਠ ਸਕਦੇ ਸਨ ਉਸ ਤੋਂ ਸਵਾ ਗਿੱਠ ਉਹ ਸੀਸ ਹੋਰ ਉਚਾ ਉਠ ਗਿਆ। ਜਹਾਂਗੀਰ ਇਹ ਦੇਖ ਕੇ ਹੈਰਾਨ ਹੋ ਗਿਆ ਕਿ ਇਹ ਲੋਕ ਆਪਣੇ ਧਰਮ ਵਿਚ ਕਿੰਨੇ ਪੱਕੇ ਹਨ ਕਿ ਮਰਨ ਤੋਂ ਬਾਦ ਵੀ ਇਸ ਨੇ ਆਪਣੇ ਸਰੀਰ ਨੂੰ ਸਪਰਸ਼ ਨਾ ਕਰਨ ਦਿਤਾ।

ਸਵਾ ਗਲਿਸ਼ਠ ਸਿਰ ਉਠਿਯੋ ਤਬ ਨ ਕਬੂਲੀ ਨਾਰ॥

ਸੋ ਇਹ ਜਤ, ਸਤਿ ਦੀ ਹੈਰਾਨ ਕਰਨ ਵਾਲੀ ਮਿਸਾਲ ਹੈ। ਇਸੇ ਤਰ੍ਹਾਂ ਨਾਲ ਧੀਰਜ ਦਾ ਗੁਣ ਹੋਇਆ ਕਰਦਾ ਹੈ ਜਿਸ ਦਾ ਪਹਿਲਾਂ ਜ਼ਿਕਰ ਕੀਤਾ ਜਾ ਚੁਕਿਆ ਹੈ। ਖਿਮਾ, ਦਇਆ, ਕੋਮਲ, ਚਿੱਤ, ਅਲਪ, ਅਹਾਰ ਜ਼ਰੂਰੀ ਗੁਣ ਹਨ। ਦੁਖੀ ਦੇਖ ਕੇ ਉਸ ਦੀ ਸਹਾਇਤਾ ਕਰਨੀ ਇਸ ਨੂੰ ਦਾਇਆ ਆਖਿਆ ਜਾਂਦਾ ਹੈ। ਅੱਗੁਣ ਦੇਖ ਕੇ ਮਾਫ ਕਰ ਦੇਵੇ ਚਿਤ ਵਿਚ ਨਾ ਧਾਰਨਾ, ਇਸ ਨੂੰ ਖਿਮਾ ਕਿਹਾ ਜਾਂਦਾ ਹੈ। ਕਿਸੇ ਨੂੰ ਚੰਗਾ ਉਪਦੇਸ਼ ਦੇ ਕੇ ਸਿੱਧੇ ਰਸਤੇ ਪਾ ਦੇਣਾ ਇਹ ਕੋਮਲ ਹਿਰਦੇ ਦੀ ਨਿਸ਼ਾਨੀ ਹੋਇਆ ਕਰਦੀ ਹੈ। ਅਲਪ, ਅਹਾਰ, ਸੂਲਪ ਸੀ ਨਿੰਦਾ ਇਹ ਮਰਿਆਦਾ ਵਾਲੇ ਜੀਵਨ ਵਿਚ ਹੋਇਆ ਕਰਦਾ ਹੈ। ਇਸ ਤਰ੍ਹਾਂ ਇਕ ਹੋਰ ਗੁਣ ਹੈ ਜਿਸ ਨੂੰ ਸੌਚ ਆਖਿਆ ਜਾਂਦਾ ਹੈ ਜਿਸ ਦਾ ਅਰਥ ਪਵਿਤਰਤਾ ਹੈ। ਸਰੀਰ ਨੂੰ ਇਸ਼ਨਾਨ ਕਰਨ ਵੇਲੇ ਪੂਰੀ ਤਰ੍ਹਾਂ ਪਵਿੱਤਰ ਕਰਨਾ, ਸਵੱਡ ਤੋਲੀਏ ਨਾਲ ਸਰੀਰ ਸਾਫ਼ ਕਰਨਾ, ਸਵੱਡ ਵਸਤਰ ਪਹਿਣਣੇ, ਨਹੁੰ ਵਰਗਾ ਕੱਟ ਕੇ ਰੱਖਣੇ, ਅੱਖਾਂ, ਕੰਨ ਅਤੇ ਨੱਕ ਨੂੰ ਪੂਰੀ ਤਰ੍ਹਾਂ ਸਾਫ਼ ਰੱਖਣਾ ਅਤੇ ਇਨ੍ਹਾਂ ਨੂੰ ਬਾਰ-ਬਾਰ ਹੱਥ ਨਾ ਲਾਉਣਾ, ਸਿਰ ਵਿਚ ਖੁਰਕ ਨਾ ਕਰਦੇ ਰਹਿਣਾ। ਬਾਰ-ਬਾਰ ਉਬਾਸੀਆਂ ਨਾ ਲੈਣੀਆਂ। ਸੋ ਇਸ ਤਰ੍ਹਾਂ ਆਪਣਾ ਸਰੀਰ ਪੂਰੀ ਤਰ੍ਹਾਂ ਸਵੱਡ ਰੱਖਣਾ ਇਹ ਸੌਚ ਦਾ ਇਕ ਅੰਗ ਹੈ। ਆਪਣੇ ਬਚਨ ਨੂੰ ਝੂਠ ਦਾ ਸਪਰਸ਼ ਨਾ ਹੋਣ ਦੇਣਾ ਅਤੇ ਨਾ ਹੀ ਕੌੜਾ ਬੋਲਣਾ, ਪਿਆਰ ਵਾਲੀ ਬਾਣੀ ਬੋਲਣੀ, ਖਰਵੇਂ ਅਤੇ ਤੁੱਖੇ ਬੋਲਾਂ ਤੋਂ ਸੰਕੋਚ ਕਰਨਾ, ਕਿਸੇ ਨੂੰ ਨਿਰਾਦਰ ਭਰਿਆ ਵਾਕ ਨਾ ਕਹਿਣਾ, ਇਹ ਮੁੱਖ ਦੀ ਪਵਿੱਤਰਤਾ ਹੋਇਆ ਕਰਦੀ ਹੈ। ਮਨ ਨੂੰ ਪਵਿੱਤਰ ਰੱਖਣ ਲਈ ਉਸ ਨੂੰ ਰਾਗ ਦੈਸ਼ ਤੋਂ ਬਗੀ ਰੱਖਣਾ, ਕਿਸੇ ਨਾਲ ਈਰਖਾ ਨਾ ਕਰਨੀ, ਕਿਸੇ ਦਾ ਬੁਰਾ ਨਾ ਸੋਚਣਾ, ਵੈਰ ਭਾਵ ਤੋਂ ਸਦਾ ਹੀ ਸੰਕੋਚ ਰੱਖ ਕੇ ਇਹ ਸਮਝਣਾ।

**ਵਵਾ ਵੈਰੁ ਨ ਕਰੀਐ ਕਾਹੂ॥
ਘਟ ਘਟ ਅੰਤਰਿ ਬ੍ਰਹਮ ਸਮਾਹੂ॥**

ਪੰਨਾ

- 259

ਜੇ ਕੋਈ ਬੁਰਿਆਈ ਕਰ ਜਾਵੇ ਤਾਂ ਉਸ ਦੇ ਨਾਲ ਪਰਤਵੀਂ ਬੁਰਿਆਈ ਕਰਨ ਬਾਰੇ ਨਾ ਸੌਚਣਾ ਸਗਮਾਂ ਆਪਣੇ ਪਵਿੱਤਰ ਸੁਭਾਅ ਦੇ ਮੁਤਾਬਿਕ ਵਾਹਿਗੁਰੂ ਦੇ ਪਵਿੱਤਰ ਚਰਨਾਂ ਵਿਚ ਅਰਦਾਸ ਕਰਨੀ ਕਿ ਹੋ ਦਾਤਾ! ਇਹ ਪ੍ਰੇਮੀ ਪਾਪਾਂ ਦੇ ਬੋਝ ਕਰਕੇ ਤੇਰੇ ਤੋਂ ਭੁਲਿਆ ਹੋਇਆ ਹੈ ਇਹ ਇਨਸਾਨ ਬਣ ਜਾਵੇ ਅਤੇ ਉਸ ਦਾ ਭਲਾ ਸੌਚਣਾ ਇਹ ਸਭ ਤੋਂ ਉਤਮ ਗੁਣ ਹੈ ਜਿਵੇਂ ਕਿ -

**ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ॥
ਦੇਹੀ ਰੋਗੁ ਨ ਲਗਈ ਪਲੈ ਸਭ ਕਿਛੁ ਪਾਇ॥**

ਪੰਨਾ - 1382

ਸਿਆਣਿਆਂ ਦਾ ਅਖਾਣ ਹੈ -

**ਭਲੇ ਭਲੇ ਕਰ ਮੰਨੀਅਨਿ
ਬੁਰਿਆਂ ਦੇ ਹਰਿ ਕਾਜ ਸਵਾਰੇ।**

ਇਸ ਤਰ੍ਹਾਂ ਵੀ ਹੈ -

**ਬੁਰਿਆਂ ਨਾਲ ਬੁਰਿਆਈ ਕਰਦੇ
ਮਾਫ ਕਰਨ ਕਈ ਸਿਆਣੇ,
ਬੁਰਿਆਂ ਨਾਲ ਭਲਿਆਈ ਕਰਨੀ
ਇਹ ਗੁਰੂ ਨਾਨਕ ਜਾਣੇ।**

ਇਸ ਤਰ੍ਹਾਂ ਦੀ ਭਾਵਨਾ ਮਨ ਵਿਚ ਰੱਖ ਕੇ ਮਨ ਨੂੰ ਪਵਿੱਤਰ ਰੱਖਣਾ। ਬੁੱਧੀ ਦੀ ਪਵਿੱਤਰਤਾ ਲਈ ਤੱਤ ਬੇਤੇ ਮਹਾਂਪੁਰਸ਼ਾਂ ਦੇ ਬਚਨ ਸਤਿਸੰਗ ਵਿਚ ਸੁਣਨੇ, ਕਮਾਉਣੇ, ਗੁਰੂ ਦੇ ਬਚਨ ਸੁਣ ਕੇ ਹਿਰਦੇ ਨੂੰ ਪਵਿੱਤਰ ਰੱਖਣਾ, ਇਸ ਨੂੰ ਸੌਚ ਆਖਦੇ ਹਨ। ਇਸੇ ਤਰ੍ਹਾਂ ਨਾਲ ਤਿੰਦ੍ਰੀਆਂ ਦੇ ਦਮਨ ਕਰਨ ਲਈ ਹਰ ਗੁਣ ਵੀ ਹਨ ਜਿਨ੍ਹਾਂ ਨੂੰ ਤਪ, ਸੰਤੋਖ, ਆਸਤਕ ਬੁੱਧ, ਦਾਨ, ਪੂਜਾ, ਗੁਰ ਸ਼ਬਦ ਦੀ ਕਮਾਈ, ਨੇਮ, ਹੋਮ, ਭਰੋਸਾ ਆਦਿ ਆਖਦੇ ਹਨ।

ਸਾਂਤਕੀ ਤਪ ਬਿਰਤੀ ਨਾਮ ਵਿਚ ਟਿਕਾ ਕੇ ਰੱਖਣ ਨੂੰ ਆਖਦੇ ਹਨ। ਇਸ ਤੋਂ ਅਗਲਾ ਗੁਣ ਸੰਤੋਖ ਹੋਇਆ ਕਰਦਾ ਹੈ, ਜੀਅ ਭਰ ਕੇ ਮਿਹਨਤ ਕਰਨੀ ਉਸ ਦੇ ਬਦਲੇ ਜੋ ਕੁਝ ਪ੍ਰਾਪਤ ਹੁੰਦਾ ਹੈ ਉਸ ਉਪਰ ਸੰਤੁਸ਼ਟ ਰਹਿਣਾ, ਇਸ ਦੇ ਨਾਲ ਤਿੰਸ਼ਨਾ ਦੀ ਅਗਨ ਬੁੱਝ ਜਾਇਆ ਕਰਦੀ ਹੈ। ਕੱਚਾ ਸੰਤੋਖੀ ਨਾ ਬਣਨਾ, ਕੱਚਾ ਸੰਤੋਖੀ ਉਸ ਨੂੰ ਆਖਦੇ ਹਨ ਕਿ ਪਦਾਰਥ ਤਾਂ ਹੱਥ ਵਿਚ ਨਾ ਆਉਣਾ ਪਰ ਮਨ ਹਰ ਵੇਲੇ ਲੋਚਦਾ ਰਹਿਣਾ। ਤਿੰਸ਼ਨਾ ਦੀ ਅਗਨ ਮਨ ਵਿਚ ਜਲਦੀ ਰਹਿਣੀ ਅਤੇ ਉਪਰੋਂ-ਉਪਰੋਂ ਕਹਿਣਾ ਕਿ ਮੈਂ ਤਾਂ ਸੰਤੋਖੀ ਹਾਂ।

ਅਗਲਾ ਗੁਣ ਆਸਤਕ ਮਤ ਹੋਇਆ ਕਰਦਾ ਹੈ। ਵਾਹਿਗੁਰੂ ਜੀ ਉਪਰ ਪੂਰਨ ਭਰੋਸਾ ਰਖਣਾ, ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਜਾਨਣਾ,

ਉਸ ਨਾਲ ਪਿਆਰ ਕਰਨਾ, ਇਹ ਆਸਤਕ ਬੁੱਧੀ ਹੋਇਆ ਕਰਦੀ ਹੈ। ਇਨ੍ਹਾਂ ਤੋਂ ਇਲਾਵਾ ਦਾਨ ਇਕ ਬਹੁਤ ਵੱਡਾ ਗੁਣ ਹੈ, ਪਰ ਇਸ ਦੇ ਵੀ ਤਿੰਨ ਭੇਤ ਹਨ। ਇਕ ਤਾਮਸੀ ਦਾਨ ਹੈ, ਮਨ ਦਾਨ ਕਰਨ ਨੂੰ ਬਿਲਕੁਲ ਨਹੀਂ ਚਾਹੁੰਦਾ ਪਰ ਮਜ਼ਬੂਰ ਕਰਨ ਤੇ ਆਪਣੇ ਵਿਤ ਤੋਂ ਵੱਧ ਦੇਣਾ ਅਤੇ ਦੇ ਕੇ ਕ੍ਰੋਧ ਕਰਨਾ, ਇਹ ਤਾਮਸੀ ਦਾਨ ਹੋਇਆ ਕਰਦਾ ਹੈ। ਇਹ ਲੈਣ ਵਾਲੇ ਨੂੰ ਵੀ ਫਲੀਭੂਤ ਨਹੀਂ ਹੁੰਦਾ ਅਤੇ ਦੇਣ ਵਾਲੇ ਨੂੰ ਵੀ ਨਹੀਂ ਹੋਇਆ ਕਰਦਾ।

ਰਾਜਸੀ ਦਾਨ - ਜਿਸ ਵਿਚ ਦਾਨ ਕਰਨ ਵਾਲੇ ਦਾ ਮੰਤਵ ਛੁਪਿਆ ਹੁੰਦਾ ਹੈ ਉਹ ਦਾਨ ਕਰਕੇ ਆਪਣਾ ਜਸ ਚਾਹੁੰਦਾ ਹੈ ਅਤੇ ਪ੍ਰਸੰਸਾ ਪ੍ਰਾਪਤ ਕਰਕੇ ਆਪਣੇ ਕਿਸੇ ਕਾਰਜ ਦੀ ਸਿੱਧੀ ਚਾਹੁੰਦਾ ਹੈ ਇਸ ਦਾ ਦਰਗਾਹ ਵਿਚ ਕੋਈ ਫਲ ਨਹੀਂ ਮਿਲਿਆ ਕਰਦਾ। ਇਹ ਦੁਨੀਆਂ ਵਾਸਤੇ ਹੀ ਹੋਇਆ ਕਰਦਾ ਹੈ। ਦਾਨ ਕਰਕੇ ਪੱਥਰ ਲਵਾ ਦੇਣੇ, ਆਪੇ ਆਪਣੇ ਦਾਨ ਦੀ ਪ੍ਰਸੰਸਾ ਕਰ ਦੇਣੀ ਇਹ ਦਾਨ ਫਲਿਆ ਨਹੀਂ ਕਰਦਾ ਕਿਉਂਕਿ ਪੂਰੀ ਵਿਧੀ ਨਾਲ ਨਹੀਂ ਬੀਜਿਆ ਹੈ।

ਤੀਸਰਾ ਸਾਂਤਕੀ ਦਾਨ ਹੋਇਆ ਕਰਦਾ ਹੈ। ਆਪਣੇ ਪਾਸ ਜੋ ਦੌਲਤ ਹੈ ਉਸ ਨੂੰ ਵਾਹਿਗੁਰੂ ਜੀ ਦੀ ਦਿਤੀ ਹੋਈ ਦਾਤ ਜਾਨਣਾ ਅਤੇ ਉਸ ਵਿਚੋਂ ਨਿਯਤ ਕੀਤਾ ਹੋਇਆ ਦਸਵੰਧ ਧਰਮ ਕਾਰਜਾਂ ਲਈ ਕੱਢਣਾ ਅਤੇ ਦਿਤੇ ਹੋਏ ਦਾਨ ਨੂੰ ਪੂਰੀ ਤਰ੍ਹਾਂ ਗੁਪਤ ਰੱਖਣਾ। ਇਹ ਸਾਂਤਕੀ ਦਾਨ ਹੋਇਆ ਕਰਦਾ ਹੈ। ਇਹ ਇਥੇ ਵੀ ਫਲਦਾ ਹੈ, ਦਰਗਾਹ ਵਿਚ ਵੀ ਫਲਦਾ ਹੈ ਇਸ ਦੇ ਬਾਰੇ ਇਕ ਸਾਵਧਾਨੀ ਵਰਤਣੀ ਪੈਂਦੀ ਹੈ ਉਹ ਇਹ ਹੈ ਕਿ ਅਧਿਕਾਰੀ ਦੇਖ ਕੇ ਦਾਨ ਦੇਵੇ ਜਿਵੇਂ ਕਿ ਫੁਰਮਾਨ ਹੈ -

ਬੇਤੁ ਪਛਾਣੈ ਬੀਜੈ ਦਾਨੁ ॥

ਪੰਨਾ

- 1411

ਗੁਰੂ ਮਹਾਰਾਜ ਜੀ ਨੇ ਸਾਨੂੰ ਸੋਝੀ ਦਿੰਦਿਆਂ ਹੋਇਆਂ ਦਾਨ ਦੇਣ ਦੀ ਚੁਗਤੀ ਦੱਸੀ ਹੈ -

ਸੇਵ ਕਰੀ ਇਨਹੀ ਕੀ ਭਾਵਤ,
 ਅਉਰ ਕੀ ਸੇਵ ਸੁਹਾਤ ਨ ਜੀ ਕੋ ॥
 ਦਾਨ ਦਯੋ ਇਨਹੀ ਕੋ ਭਲੋ,
 ਅਰੁ ਆਨ ਕੋ ਦਾਨ ਨ ਲਾਗਤ ਨੀਕੋ ॥
 ਆਗੀ ਫਲੈ ਇਨ ਹੀ ਕੋ ਦਯੋ, ਜਗ ਮੈ ਜਸੁ,
 ਅਉਰ ਦਯੋ ਸਭ ਫੀਕੋ ॥
 ਮੌ ਗ੍ਰਹਿ ਮੈ ਤਨ ਤੇ ਮਨ ਤੇ ਸਿਰ ਲਉ,
 ਧਨ ਹੈ ਸਭ ਹੀ ਇਨਹੀ ਕੋ ॥ ਗਿਆਨ ਪ੍ਰਬੋਧ
ਪਾਤਸ਼ਾਹੀ ੧੦

ਸੋ ਬੰਦਰਗੀ ਕਰਨ ਵਾਲੇ ਮਹਾਂਪੁਰਸ਼ ਰਾਹੀਂ ਦਾਨ ਸਫਲ ਕਰਾਉਣਾ। ਲੱਖਾਂ ਗੁਣਾਂ ਫਲਦਾ ਹੈ। ਆਮ ਤੌਰ ਤੇ ਸਾਧਾਰਣ ਦਾਨ ਦਿਤਾ ਹੋਇਆ

ਦੁਨੀਆਂ ਵਿਚ ਦਸ ਗੁਣਾਂ ਅਤੇ ਦਰਗਾਹ ਵਿਚ 70 ਗੁਣਾਂ ਫਲਦਾ ਹੈ। ਇਹ ਖਿਆਲ ਆਮ ਤੌਰ ਉਪਰ ਇਸਲਾਮ ਵਾਲੇ ਜ਼ਿਆਦਾ ਮੰਨਦੇ ਹਨ ਇਸ ਨੂੰ ਪ੍ਰਗਟ ਕਰਦੇ ਇਕ ਸਾਖੀ ਆਉਂਦੀ ਹੈ ਕਿ ਨਾਮਦੇਵ ਜੀ ਦੇਸ਼ ਰਣ ਕਰਦੇ-ਕਰਦੇ ਅੱਜ ਦਿੱਲੀ ਵਿਚ ਸੰਗਤਾਂ ਨੂੰ ਤਾਰ ਰਹੇ ਹਨ। ਬਹੁਤ ਸਾਰੀਆਂ ਸੰਗਤਾਂ ਉਨ੍ਹਾਂ ਦੇ ਸਤਿਸੰਗ ਤੇ ਸਤਿ ਬਚਨ ਸੁਣਨ ਵਾਸਤੇ ਇਕੱਠੀਆਂ ਹੁੰਦੀਆਂ ਹਨ। ਆਪ ਦੀ ਕ੍ਰਿਆ ਇਸ ਤਰ੍ਹਾਂ ਸੀ ਕਿ ਆਪ ਅੰਮਿਤ ਵੇਲੇ ਜਮੁਨਾ ਦੇ ਪਵਿੱਤਰ ਜਲ ਵਿਚ ਇਸ਼ਨਾਨ ਕਰਕੇ ਅਤੇ ਨੇੜੇ ਹੀ ਸ਼ੁੱਧ ਥਾਂ ਦੇਖ ਕੇ ਬਰੇਤੀ ਉਪਰ ਹੀ ਸਮਾਧ ਸਥਿਤ ਹੋ ਜਾਇਆ ਕਰਦੇ ਹਨ। ਅੱਜ ਆਪ ਸਹਿਜ ਸਮਾਧ ਵਿਚ ਸਥਿਤ ਬੈਠੇ ਸਨ ਤਾਂ ਆਪ ਦੇ ਪਾਸੋਂ ਇਕ ਮਰੇ ਹੋਏ ਬ੍ਰਾਹਮਣ ਦੇ ਲੜਕੇ ਦੀ ਅਰਥੀ ਉਸ ਦੇ ਰਿਸ਼ਤੇਦਾਰ ਲਈ ਜਾਂਦੇ ਹਨ। ਉਨ੍ਹਾਂ ਜਮਾਨਿਆਂ ਦੇ ਰਿਵਾਜ ਅਨੁਸਾਰ ਉਸ ਦੀ ਇਸਤੀ ਪੂਰੇ ਗਹਿਣੇ ਪਾ ਕੇ ਜਾ ਰਹੀ ਸੀ, ਸਤੀ ਹੋਣ ਤੋਂ ਪਹਿਲਾਂ ਸਮਸ਼ਾਨ ਭੂਮੀ ਵਿਚ ਪਾਣੀ ਰੱਖਿਆ ਹੁੰਦਾ ਸੀ। ਉਸ ਵਿਚ ਉਹ ਇਸ਼ਨਾਨ ਕਰਕੇ ਇਕ ਕੱਪੜਾ ਤਨ ਦੇ ਦੁਆਲੇ ਲਪੇਟ ਲੈਂਦੀ ਸੀ ਅਤੇ ਆਪਣੇ ਹੱਥ ਨਾਲ ਸਾਰੇ ਪਾਏ ਹੋਏ ਗਹਿਣੇ ਗਰੀਬਾਂ ਵਿਚ ਵੰਡ ਦਿੰਦੀ ਸੀ। ਉਸ ਪਿਛੋਂ ਉਹ ਚਿਤਾ ਵਿਚ ਬੈਠ ਜਾਂਦੀ। ਚਿਤਾ ਧਰਤੀ ਉਪਰ ਟੋਆ ਪੁੱਟ ਕੇ ਬਣਾਈ ਹੁੰਦੀ ਸੀ। ਜਿਸ ਵਿਚ ਅਗਨ ਪ੍ਰਜ਼ੂਲਤ ਕਰ ਦਿਤੀ ਜਾਂਦੀ ਸੀ, ਉਸ ਪਿਛੋਂ 8-10 ਬੰਦੇ ਲਕੜੀਆਂ ਉਸ ਚਿਖਾ ਉਪਰ ਸੁੱਟ ਦਿੰਦੇ ਸਨ ਅਤੇ ਪੰਜ ਸੱਤ ਮਜ਼ਬੂਤ ਬੰਦੇ ਅੱਗ ਦਾ ਸੇਕ ਲਗਣ ਤੇ ਸਤੀ ਨੂੰ ਭੁੜਕ ਕੇ ਬਾਹਰ ਆਉਣ ਤੋਂ ਰੋਕਣ ਲਈ ਲੰਮੇ ਬਾਸਾਂ ਨਾਲ ਉਸ ਨੂੰ ਹੋਠਾਂ ਦੋਬ ਦਿੰਦੇ। ਇਹ ਬੜੀ ਦੁੱਖ ਦੀ ਗੱਲ ਹੁੰਦੀ ਸੀ। ਪਤਾ ਨਹੀਂ ਭਾਰਤ ਵਰਸ ਵਿਚ ਇਹ ਕਦੋਂ ਤੇ ਕਿਥੋਂ ਰਿਵਾਜ ਪੈ ਗਿਆ। ਗੁਰੂ ਮਹਾਰਾਜ ਜੀ ਨੇ ਇਸ ਨੂੰ ਪਸੰਦ ਨਹੀਂ ਕੀਤਾ, ਉਨ੍ਹਾਂ ਨੇ ਕਿਹਾ ਕਿ ਅੱਗ ਨਾਲ ਜਲ ਜਾਣ ਵਾਲੀਆਂ ਸਤੀਆਂ ਨਹੀਂ ਹੋਇਆ ਕਰਦੀਆਂ ਜੋ ਬਿਰਹੁ ਦੀ ਚੋਟ ਨਾਲ ਮਰ ਜਾਣ ਉਹ ਸਤੀਆਂ ਕਹੀਆਂ ਜਾਂਦੀਆਂ ਹਨ ਜਾਂ ਪਤੀ ਦੇ ਚੜ੍ਹਾਈ ਕਰ ਜਾਣ ਪਿਛੋਂ ਪਤਨੀ ਜਤ ਦਾ ਜੀਵਨ ਗੁਜਾਰੇ -

**ਸਤੀਆ ਏਹਿ ਨ ਆਖੀਅਨ ਜੋ ਮੜਿਆ ਲਗਿ ਜਲੰਨਿ॥
ਨਾਨਕ ਸਤੀਆ ਜਾਣੀਅਨਿ ਜਿ ਬਿਰਹੇ ਚੋਟ ਮਰੰਨਿ॥
ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨਿ॥**

ਪੰਨਾ - 787

ਸੋ ਇਹ ਉਸ ਵੇਲੇ ਦੇ ਰਿਵਾਜ ਸੀ। ਇਹ ਤਾਂ ਇਕ ਅੰਗ੍ਰੇਜ਼ ਲਾਰਡ ਵਿਲਿਅਮ ਬੈਟਿੰਗ ਹੋਇਆ ਹੈ ਉਸ ਨੇ ਬੰਦ ਕੀਤਾ ਸੀ। ਸੋ ਅਰਥੀ ਦੇ ਨਾਲ ਜੋ ਉਸ ਨੌਜ਼ਾਨ ਦੀ ਪਤਨੀ ਗਹਿਣੇ ਪਾ ਕੇ ਜਾ ਰਹੀ ਸੀ ਤਾਂ ਉਸ ਦੇ ਮਨ ਵਿਚ ਖਿਆਲ ਆਇਆ ਕਿ ਮੈਂ ਇਕ ਘੜੀ ਨੂੰ ਸਤੀ ਹੋ ਜਾਣਾ ਹੈ ਕਿਉਂ ਨਾ ਮੈਂ ਮਹਾਂਪੁਰਸ਼ਾਂ ਨੂੰ ਨਮਸਕਾਰ ਕਰਦੀ ਜਾਵਾਂ। ਉਸ ਵੇਲੇ ਉਸ ਨੇ ਆ ਕੇ ਨਾਮਦੇਵ ਜੀ ਨੂੰ ਨਮਸਕਾਰ ਕਰੀ। ਨਾਮਦੇਵ ਜੀ ਸਮਾਧੀ ਸਥਿਤ ਸਨ। ਉਨ੍ਹਾਂ ਨੇ ਗਹਿਣਿਆਂ ਦੀ ਛਣਕਾਰ ਸੁਣ ਕੇ ਬਚਨ ਕਰ ਦਿਤਾ ਕਿ ਬੇਟੀ! ਸੁਹਾਗ ਮਾਣ। ਉਸ ਲੜਕੀ ਨੇ ਬੇਨਤੀ ਕੀਤੀ ਕਿ

ਮਹਾਰਾਜ! ਮੇਰਾ ਸੁਹਾਗ ਤਾਂ ਅਰਥੀ ਉਪਰ ਪਿਆ ਹੈ। ਸਾਧੂ ਦਾ ਬਚਨ
ਅਟੱਲ ਹੋਇਆ ਕਰਦਾ ਹੈ ਜਿਵੇਂ ਕਿ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ
ਹਨ-

ਧਾਰਨਾ - ਭਾਵੇਂ ਚੰਦਰਮਾ ਨਾਸ ਹੋ ਜਾਵੇ,
ਸੰਤਾਂ ਦਾ ਬੋਲ ਨਾ ਟਲੇ - 2, 2.
ਮੇਰੇ ਪਿਆਰੇ, ਸੰਤਾਂ ਦਾ ਬੋਲ ਨਾ ਟਲੇ -
2, 2.

ਭਾਵੇਂ ਚੰਦਰਮਾ ਨਾਸ ਹੋ ਜਾਵੇ - 2.

ਅੰਡ ਬਿਨਾਸੀ ਜੇਰ ਬਿਨਾਸੀ ਉਤ੍ਤਰੁਜ ਸੇਤ ਬਿਨਾਧਾ॥
ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ
ਨਿਹਚਲਾਧਾ॥
ਗਜ ਬਿਨਾਸੀ ਤਾਮ ਬਿਨਾਸੀ ਸਾਤਕ ਭੀ ਬੇਨਾਧਾ॥
ਦ੍ਰਿਸ਼ਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ
ਆਗਾਧਾ॥ ਪੰਨਾ - 1204

ਨਾਮਦੇਵ ਜੀ ਨੂੰ ਅੰਦਰੋਂ ਪ੍ਰੇਰਨਾ ਹੋਈ ਕਿ ਤੂੰ ਘਰਗਾ ਨਾ, ਰਾਮ ਦੇ
ਨਾਮ ਵਿਚ ਅਨੰਤ ਸ਼ਕਤੀਆਂ ਹਨ, ਤੇਰੇ ਬਚਨ ਵਿਚ ਸੱਤਾ ਹੈ, ਰਾਮ ਕਹਿ
ਕੇ ਇਸ ਨੂੰ ਮੌਢੇ ਤੋਂ ਫੜ ਕੇ ਖੜ੍ਹਾ ਕਰ ਦੇ ਅਤੇ ਬਾਹਮਣ ਦਾ ਲੜਕਾ
ਜਿਉਂਦਾ ਹੈ ਗਿਆ। ਸਾਰੇ ਸ਼ਹਿਰ ਵਿਚ ਰੌਲਾ ਪੈ ਗਿਆ, ਇਹ ਗੱਲ ਕੱਟੜਾਂ
ਨੂੰ ਬਹੁਤ ਹੀ ਬੁਰੀ ਲੱਗੀ। ਉਸ ਵਿਚ ਕੱਟੜ ਮੁਲਾਣੇ ਤੇ ਅਭਿਮਾਨੀ ਪੰਡਤ
ਸ਼ਾਮਿਲ ਸਨ। ਇਨ੍ਹਾਂ ਤੋਂ ਇਲਾਵਾ ਨਾਸਤਕ ਬੁੱਧੀ ਵਾਲੇ ਕੁਬੂਲੀਜੀਵੀ ਵੀ
ਰਲੇ ਹੋਏ ਸਨ। ਇਕ ਦਿਨ ਐਸਾ ਆਇਆ, ਦਿੱਲੀ ਦੇ ਸੁਲਤਾਨ
ਸਲੇਮਸ਼ਾਹ ਜੋ ਦਿੱਲੀ ਵਿਚ ਰਾਜ ਕਰ ਰਹੇ ਸੀ, ਉਨ੍ਹਾਂ ਪਾਸ ਜਾ ਕੇ
ਸ਼ਕਾਇਤ ਲਾਈ ਗਈ ਕਿ ਦੇਖੋ, ਨਾਮਦੇਵ ਨੇ ਕਿੰਨਾ ਪਾਖੰਡ ਰਚਿਆ
ਹੈ ਕਿ ਇਕ ਬੰਦੇ ਨੂੰ ਮੁਰਦਾ ਬਣਾ ਕੇ ਅਰਥੀ ਤੇ ਪਾ ਕੇ ਸ਼ਮਸ਼ਾਨ ਭੂਮੀ
ਲਿਜਾਣ ਦਾ ਢੰਗ ਰਚ ਲਿਆ। ਉਸ ਦੀ ਘਰਵਾਲੀ ਜੋ ਸਤੀ ਹੋਣ ਜਾ
ਰਹੀ ਸੀ, ਉਹ ਨਾਮਦੇਵ ਜੀ ਦੀ ਪਹਿਲਾਂ ਤੋਂ ਮਿੱਥੀ ਗੱਲ ਦੇ ਮੁਤਾਬਿਕ
ਉਨ੍ਹਾਂ ਪਾਸ ਨਮਸ਼ਕਾਰ ਕਰਨ ਗਈ ਤਾਂ ਬਾਹਮਣ ਦੇ ਲੜਕੇ ਨੂੰ ਨਾਮਦੇਵ
ਜੀ ਨੇ ਮੌਢਾ ਫੜ ਕੇ ਖੜ੍ਹਾ ਕਰ ਦਿਤਾ। ਸਾਰੀ ਦਿੱਲੀ ਵਿਚ ਲੋਕ ਇਸ
ਕਹਾਣੀ ਬਾਰੇ ਸੋਚ ਰਹੇ ਹਨ। ਮਹਾਰਾਜ! ਕਿੱਡਾ ਵੱਡਾ ਪਾਖੰਡ ਹੈ। ਇਹ
ਸਾਧੂ ਲੋਕ ਕਿੰਨੀ ਨਿੰਦਨੀ ਹੱਦ ਤਕ ਪਹੁੰਚ ਸਕਦੇ ਹਨ। ਇਸ ਵਿਚ ਪ੍ਰਤੱਖ
ਪ੍ਰਮਾਣ ਮੁਰਦੇ ਨੂੰ ਜਿਉਂਦਾ ਕਰਨ ਵਾਲਾ ਹੈ। ਜੇ ਉਹ ਸਚਮੁੱਚ ਮੁਰਦਾ
ਜਿਉਂਦੀ ਕਰਨ ਲਈ ਆਖਿਆ। ਇਸ ਦਾ ਵਿਸਥਾਰ ਗੁਰੂ ਗ੍ਰੰਥ ਸਾਹਿਬ
ਜੀ ਦੀ ਬਾਣੀ ਵਿਚ ਆਉਂਦਾ ਹੈ ਜੋ ਸੰਖੇਪ ਵਿਚ ਇਸ ਤਰ੍ਹਾਂ ਸ਼ੁਰੂ ਹੁੰਦਾ
ਹੈ -

ਸੁਲਤਾਨ ਪੁਛੈ ਸੁਣ ਬੇ ਨਾਮਾ॥

ਦੇਖਉ ਰਾਮ ਤੁਮਾਰੇ ਕਾਮਾ॥
 ਨਾਮਾ ਸੁਲਤਾਨੇ ਬਾਧਿਲਾ॥
 ਦੇਖਉ ਤੇਰਾ ਹਰਿ ਬੀਠੁਲਾ॥
 ਬਿਸਮਿਲ ਗਊ ਦੇਹੁ ਜੀਵਾਇ॥
 ਨਾਤਰੁ ਗਰਦਨਿ ਮਾਰਉ ਠਾਂਇ॥

ਪੰਨਾ -

1165

ਨਾਮਦੇਵ ਜੀ ਭਿੰਨ ਘੰਟੇ ਹਰੀ ਕੀਰਤਨ ਕਰਦੇ ਰਹੇ ਜਿਸ ਕਰਕੇ ਪ੍ਰਭੂ
 ਨੇ ਪ੍ਰਤੱਖ ਦਰਸ਼ਨ ਦੇ ਕੇ ਕਿਹਾ, ਜਿਸ ਬਾਰੇ ਇਸ ਤਰ੍ਹਾਂ ਜ਼ਿਕਰ ਆਉਂਦਾ ਹੈ

ਸਾਤ ਘੜੀ ਜਬ ਬੀਤੀ ਸੁਣੀ॥
 ਅਜਹੁ ਨ ਆਇਓ ਤ੍ਰਿਭਵਣ ਧਣੀ॥
 ਪਾਖੰਤਣ ਬਾਜ ਬਜਾਇਲਾ॥
 ਗਰੁੜ ਚੜੇ ਗੋਬਿੰਦ ਆਇਲਾ॥
 ਅਪਨੇ ਭਗਤ ਪਰਿ ਕੀ ਪ੍ਰਤਿਪਾਲ॥
 ਗਰੁੜ ਚੜੇ ਆਏ ਗੋਪਾਲ॥
 ਕਹਹਿ ਤ ਧਰਣਿ ਇਕੋਡੀ ਕਰਉ॥
 ਕਹਹਿ ਤ ਲੇ ਕਰਿ ਉਪਰਿ ਧਰਉ॥
 ਕਹਹਿ ਤ ਮੁਈ ਗਊ ਦੇਉ ਜੀਆਇ॥
 ਸਭ ਕੌਈ ਦੇਖੈ ਪਤੀਆਇ॥
 ਨਾਮਾ ਪ੍ਰਣਵੈ ਸੇਲ ਮਸੇਲ॥
 ਗਊ ਦੁਹਾਈ ਬਛਰਾ ਮੇਲਿ॥

ਪੰਨਾ - 1166

ਸੋ ਇਸ ਤਰ੍ਹਾਂ ਬਾਦਸ਼ਾਹ ਸਲੇਮਸ਼ਾਹ ਨੇ ਅੱਖਾਂ ਨਾਲ ਦੇਖ ਲਿਆ ਕਿ
 ਪ੍ਰਭੂ ਸੰਤਾਂ ਦੀ ਰਾਖੀ ਕਰਦਾ ਹੈ। ਬਾਦਸ਼ਾਹ ਨਾਮਦੇਵ ਜੀ ਦਾ ਬਹੁਤ
 ਸ਼ਰਧਾਲੂ ਹੋ ਗਿਆ। ਉਸ ਨੇ ਨਾਮਦੇਵ ਜੀ ਦੀ ਭੇਟਾ ਇਕ ਹੀਰਿਆਂ
 ਮੌਤੀਆਂ ਨਾਲ ਜੜ੍ਹਤ ਪਲੰਘ ਭੇਟਾ ਕੀਤਾ। ਨਾਮਦੇਵ ਜੀ ਨੇ ਕਿਹਾ ਕਿ
 ਬਾਦਸ਼ਾਹ! ਐਡੇ ਕੀਮਤੀ ਪਲੰਘ ਦੀ ਮੈਨੂੰ ਕੋਈ ਲੋੜ ਨਹੀਂ ਹੈ। ਅਸੀਂ ਲੋਕ
 ਤਾਂ ਧਰਤੀ ਤੇ ਪੈ ਕੇ ਵੀ ਉਸ ਪ੍ਰਮੇਸ਼ਰ ਦਾ ਭਜਨ ਕਰਦੇ ਰਹਿੰਦੇ ਹਾਂ।
 ਅਜਿਹੀਆਂ ਸੁੰਦਰ ਸੇਜਾਂ ਤਾਂ ਰਾਜਿਆਂ ਵਾਸਤੇ ਹੀ ਹੋਇਆ ਕਰਦੀਆਂ ਹਨ
 ਪਰ ਉਸ ਨੇ ਬਾਰ-ਬਾਰ ਕਹਿ ਕੇ ਸੇਜਾ ਨਾਮਦੇਵ ਜੀ ਦੇ ਹਵਾਲੇ ਕਰ
 ਦਿਤੀ ਅਤੇ ਉਨ੍ਹਾਂ ਦੇ ਠਹਿਰਣ ਵਾਲੇ ਥਾਂ ਤਕ ਪਹੁੰਚਾਉਣ ਲਈ ਆਪਣਾ
 ਨੌਕਰ ਭੇਜ ਦਿਤਾ। ਜਦੋਂ ਨਾਮਦੇਵ ਜੀ ਜਮੁਨਾ ਦੇ ਕੰਢੇ ਆਏ ਤਾਂ ਉਨ੍ਹਾਂ
 ਨੇ ਨੌਕਰਾਂ ਤੋਂ ਸੇਜਾ ਫੜ ਲਈ ਅਤੇ ਸਿਰ ਤੇ ਚੁੱਕ ਜਮੁਨਾ ਦਰਿਆ ਵਿਚ
 ਵੜ ਗਏ ਅਤੇ ਲੱਕ-ਲੱਕ ਪਾਣੀ ਵਿਚ ਉਹ ਕੀਮਤੀ ਪਲੰਘ ਸੁੱਟ ਦਿਤਾ।
 ਨੌਕਰਾਂ ਨੇ ਸਾਰੀ ਗੱਲ ਬਾਦਸ਼ਾਹ ਸਲੇਮਸ਼ਾਹ ਨੂੰ ਜਾ ਕੇ ਦੱਸੀ ਤਾਂ ਉਹ
 ਨਾਮਦੇਵ ਜੀ ਪਾਸ ਆਇਆ ਤਾਂ ਉਸ ਨੇ ਕਿਹਾ ਕਿ ਗਲਤੀ ਨਾਲ

ਸਹਿਜਾਦੇ ਦੀ ਸੇਜਾਂ ਆਪ ਨੂੰ ਦਿਤੀ ਗਈ, ਤੁਸੀਂ ਇਹ ਵਾਪਸ ਕਰ ਦੇਵੋ ਤਾਂ ਕਿ ਮੈਂ ਨਵੀਂ ਸੇਜਾ ਜੋ ਅਜੇ ਤਕ ਕੋਈ ਹੈ ਕੋਈ ਵੀ ਉਸ ਉਪਰ ਨਹੀਂ ਪਿਆ ਉਹ ਆਪ ਦੀ ਭੇਟਾ ਕਰ ਦੇਵਾਂ। ਨਾਮਦੇਵ ਜੀ ਸਾਰੀ ਗੱਲ ਜਾਣ ਗਏ ਕਿ ਬਾਦਸ਼ਾਹ ਝੂਠ ਬੋਲਦਾ ਹੈ। ਤਾਂ ਉਸ ਵੇਲੇ ਆਪ ਜਮ੍ਹਨਾ ਦੇ ਕੰਢੇ ਖੜ੍ਹੇ ਹੋ ਗਏ। ਦਰਿਆ ਨੂੰ ਹਾਕ ਮਾਰ ਕੇ ਕਿਹਾ ਕਿ ਇਸ ਦੀ ਸੇਜਾ ਪਾਣੀ ਚੌਂ ਬਾਹਰ ਕੱਢ ਦੇਵੋ। ਉਸ ਵੇਲੇ ਪਾਣੀ ਵਿਚ ਅਜੀਬ ਕਿਸਮ ਦੀ ਹਿਲਜੁਲ ਹੋਈ ਅਤੇ ਦੇਖਦਿਆਂ-ਦੇਖਦਿਆਂ ਉਸੇ ਤਰ੍ਹਾਂ ਦੇ 72 ਪਲੰਘ ਜਮ੍ਹਨਾ ਦੀ ਬਰੇਤੀ ਉਪਰ ਆ ਟਿਕੇ। ਨਾਮਦੇਵ ਜੀ ਨੇ ਬਾਦਸ਼ਾਹ ਨੂੰ ਕਿਹਾ ਕਿ ਆਪਣਾ ਪਲੰਘ ਚੁੱਕ ਲਵੋ। ਬਾਦਸ਼ਾਹ ਹੈਰਾਨ ਸੀ ਉਸ ਨੇ ਕਿਹਾ ਕਿ ਭਗਤ ਜੀ! ਮੈਂ ਤਾਂ ਇਕ ਪਲੰਘ ਹੀ ਆਪ ਦੀ ਸੇਵਾ ਵਿਚ ਭੇਟਾ ਕੀਤਾ ਸੀ, ਇਹ ਤਾਂ 72 ਪਥੇ ਹਨ। ਉਸ ਵੇਲੇ ਨਾਮਦੇਵ ਜੀ ਨੇ ਇਸ਼ਾਗਾ ਕੀਤਾ, 62 ਪਲੰਘ ਨਦੀ ਵਿਚ ਅਲੋਪ ਹੋ ਗਏ ਅਤੇ 10 ਬਾਹਰ ਰਹਿ ਗਏ। ਨਾਮਦੇਵ ਜੀ ਨੇ ਕਿਹਾ ਕਿ ਬਾਦਸ਼ਾਹ! ਇਕ ਪਲੰਘ ਦਾ ਦਾਨ ਕੀਤਾ ਹੋਇਆ ਤੈਨੂੰ ਦਰਗਾਹ ਵਿਚ ਜਾ ਕੇ 72 ਪਲੰਘ ਮਿਲਣੇ ਸਨ ਕਿਉਂਕਿ ਤੂੰ ਦੁਨੀਆਂ ਵਿਚ ਮੰਗ ਲਏ ਇਸ ਕਰਕੇ ਹੁਣ ਤੂੰ 10 ਪਲੰਘ ਆਪਣੇ ਮਹੱਲਾਂ ਵਿਚ ਲੈ ਜਾ। ਇਸ ਦਾ ਅੰਸ ਮਾਤਰ ਜ਼ਿਕਰ ਕਰਦੇ ਹੋਏ ਬਾਣੀ ਵਿਚ ਫੁਰਮਾਨ ਹੈ -

**ਜਉ ਗੁਰਦੇਉ ਦੇਹੁਰਾ ਫਿਰੈ॥
ਜਉ ਗੁਰਦੇਉ ਤ ਛਾਪਰਿ ਛਾਈ॥
ਜਉ ਗੁਰਦੇਉ ਸਿਹਜ ਨਿਕਸਾਈ॥**

ਪੰਨਾ -

1167

ਸੋ ਇਸ ਤਰ੍ਹਾਂ ਦੇ ਨਾਲ ਖੇਤ ਪਛਾਣ ਕੇ ਬੀਜਿਆ ਹੋਇਆ ਦਾਨ ਫਲਦਾ ਹੈ ਪਰ ਇਹ ਦਾਨ ਸਤੋਂ ਗੁਣੀ ਹੋਣਾ ਚਾਹੀਦਾ ਹੈ ਜਿਸ ਨੂੰ ਸਾਂਤਕੀ ਦਾਨ ਆਖਿਆ ਜਾਂਦਾ ਹੈ। ਇਸ ਤੋਂ ਹੋਰ ਵਧੇਰੇ ਜੋ ਗੁਣ ਹਨ ਉਨ੍ਹਾਂ ਵਿਚ ਪੂਜਾ, ਅੰਤਰ ਆਤਮੇ ਗੁਰੂ ਦਾ ਧਿਆਨ ਕਰਕੇ ਕਰਨੀ, ਇਸ ਨੂੰ ਅੰਤਰੰਗ ਉਪਾਸ਼ਨਾ ਆਖਿਆ ਜਾਂਦਾ ਹੈ। ਬਾਣੀ ਦਾ ਪਾਠ ਕਰਨਾ, ਨਿਤਨੇਮ ਕਰਨਾ, ਗੁਰਬਾਣੀ ਪੜ੍ਹਨੀ, ਆਪਣੇ ਜੀਵਨ ਵਿਚ ਕਿਸੇ ਤਰ੍ਹਾਂ ਦਾ ਪਾਖੰਡ ਨਾ ਕਰਨਾ, ਸਾਂਤਕੀ ਬਿਰਤੀ ਰਖਦਿਆਂ ਹੋਇਆਂ ਨਿਸਰਤਾ ਸਹਿਤ ਜੀਵਨ ਬਤੀਤ ਕਰਨਾ, ਮਿੱਠਾ ਬੋਲਣਾ, ਪੂਜਾ ਪਾਠ ਕਰਦਿਆਂ ਮਨ ਨੂੰ ਦੌੜਨ ਨਾ ਦੇਣਾ ਅਤੇ ਨਾ ਹੀ ਰਸਨਾ ਦੇ ਨਾਲ ਪਾਠ ਕਰਦੇ ਸਮੇਂ ਗੱਲਾਂ ਬਾਤਾਂ ਕਰਨੀਆਂ। ਬਹੁਤ ਸਾਰੇ ਪ੍ਰੇਮੀ ਇਹ ਸਾਵਧਾਨਤਾ ਨਹੀਂ ਵਰਤਦੇ।

ਕੋਈ 20 ਕੁ ਸਾਲਾਂ ਦੀ ਗੱਲ ਹੈ ਇਕ ਪ੍ਰੇਮੀ ਸੀ, ਉਸ ਬਾਰੇ ਇਹ ਪ੍ਰਸਿੱਧ ਸੀ ਕਿ ਉਹ ਬਹੁਤ ਪਾਠ ਕਰਦਾ ਹੈ। ਜਦੋਂ ਮੈਂ ਉਸ ਦੇ ਘਰ ਪਹੁੰਚਿਆ ਤਾਂ ਉਸ ਦੇ ਹੱਥ ਵਿਚ ਗੁਟਕਾ ਸੀ ਉਸ ਦੇ ਦਰਸ਼ਨ ਕਰਕੇ ਮੈਂ ਬਹਿ ਗਿਆ। ਮੈਂ ਦੇਖਿਆ ਜਿਥੇ ਉਹ ਗੁਟਕਾ ਅਗੂੰਠਾ ਰੱਖ ਕੇ ਖੋਲ੍ਹਦਾ ਹੈ ਉਥੋਂ ਪਤਰੇ ਫਟੇ ਪਏ ਹਨ, ਪਤਰੇ ਬਿੰਦੇ ਪਏ ਹਨ। ਉਹ ਪਾਠ ਕਰ

ਰਿਹਾ ਸੀ ਉਸ ਦੇ ਪਾਸ ਇਕ ਗਲਾਸ ਪਿਆ ਸੀ ਜਿਸ ਤੋਂ ਲਗਦਾ ਸੀ ਕਿ ਜਲ ਆਦਿ ਪੀ ਕੇ ਹਟਿਆ ਹੈ। ਉਸ ਸਮੇਂ ਉਸ ਨੇ ਆਪਣੇ ਲੜਕੇ ਨੂੰ ਪੜ੍ਹਨ ਵਾਸਤੇ ਜਾਂ ਕਿਸੇ ਹੋਰ ਗੱਲ ਪਿਛੇ ਅਵਾਜ਼ ਮਾਰੀ। ਉਸ ਨੇ ਇਸ ਦਾ ਕੋਈ ਖਰਾ ਉਤਰ ਨਾ ਦਿਤਾ। ਇਸ ਪ੍ਰੇਮੀ ਨੇ ਖਿੜ ਕੇ ਉਸ ਨੂੰ ਦੋ ਚਾਰ ਮਾਂ-ਬੈਣ ਦੀਆਂ ਗੰਦੀਆਂ ਗਾਲ੍ਹਾਂ ਕੱਢ ਦਿਤੀਆਂ। ਜਦੋਂ ਉਹ ਅੱਗੋਂ ਹੋਰ ਕੁਝ ਬੋਲਿਆਂ ਤਾਂ ਉਸ ਨੇ ਗਲਾਸ ਚੁੱਕ ਕੇ ਮਾਰਿਆ। ਮੈਂ ਉਸ ਦਾ ਹੱਥ ਫੜ ਲਿਆ ਅਤੇ ਕਿਹਾ ਕਿ ਤੁਸੀਂ ਇਸ ਵੇਲੇ ਗੁਰਬਾਣੀ ਦਾ ਪਾਠ ਕਰ ਰਹੇ ਹੋ, ਤੁਹਾਡਾ ਮਨ ਬਾਣੀ ਨਾਲ ਜੁੜਿਆ ਹੋਇਆ ਸੀ ਦੇਖਿਓ, ਕਿਤੇ ਕੋਈ ਦੁਰਬਚਨ ਨਾ ਕਹਿ ਦੇਣਾ। ਸੋ ਇਸ ਤਰ੍ਹਾਂ ਦਾ ਪਾਠ ਇਕ ਤੇਤਾ ਰਟਣੀ ਹੈ। ਅਜਿਹੇ ਪੁਰਸ਼ ਬਿਰਤੀ ਨੂੰ ਅੰਤਰ ਆਤਮੇ ਅੰਦਰ ਨਹੀਂ ਲਿਜਾ ਸਕਿਆ ਕਰਦੇ। ਸੋ ਇਸ ਕਰਕੇ ਪਾਠ ਕਰਨ ਸਮੇਂ ਮਨ ਬੋਲ ਤੋਂ ਅਥੋਲ ਰਹਿਣਾ ਚਾਹੀਦਾ ਹੈ। ਇਸ ਤੋਂ ਅੱਗੇ ਭੁੱਖੇ ਨੂੰ ਅੰਨ, ਜਲ ਆਦਿ ਦੇਣਾ ਇਹ ਬ੍ਰਹਮ ਹੋਮ ਹੋਇਆ ਕਰਦਾ ਹੈ ਇਨ੍ਹਾਂ ਗੁਣਾਂ ਤੋਂ ਇਲਾਵਾ ਕੁਝ ਹੋਰ ਸਾਧਨ ਹਨ ਜਿਨ੍ਹਾਂ ਨੂੰ ਪ੍ਰਾਣਾਯਾਮ ਕਿਹਾ ਜਾਂਦਾ ਹੈ ਤਿੰਨ ਅੰਗ - ਰੇਚਕ, ਪੂਰਕ ਤੇ ਕੁੰਭਕ ਹੋਇਆ ਕਰਦੇ ਹਨ। ਪ੍ਰਤੀਹਾਰ, ਪੰਜ ਵਿਸ਼ਿਆਂ ਤੋਂ ਆਪਣੇ ਮਨ ਨੂੰ ਬਾਰ-ਬਾਰ ਰੋਕ ਕੇ ਸਿਮਰਨ ਵਿਚ ਲਾਉਣਾ, ਗੁਰੂ ਮੂਰਤ ਵਿਚ ਮਨ ਰੋਕ-ਰੋਕ ਕੇ ਲਾਉਣਾ, ਧਿਆਨ ਆਪਣੇ ਧੇਅ ਵਿਚ ਲਾਉਣਾ ਜਿਸ ਨੂੰ -

ਗੁਰ ਕੀ ਮੁਰਤ ਮਨ ਮਹਿ ਧਿਆਨ॥

ਆਖਿਆ ਜਾਂਦਾ ਹੈ। ਇਸ ਤੋਂ ਅੱਗੇ ਸਮਾਧੀ ਹੋਇਆ ਕਰਦੀ ਹੈ ਇਹ ਤਿੰਨ ਕਿਸਮ ਦੀ ਹੋਇਆ ਕਰਦੀ ਹੈ। ਇਕ ਸਾ ਵਿਕਲਪ ਸਮਾਧੀ ਹੁੰਦੀ ਹੈ ਜਿਸ ਵਿਚ ਧਿਆਤਾ, ਧਿਆਨ, ਧੇਅ ਦਾ ਗਿਆਨ ਰਹਿੰਦਾ ਹੈ, ਨਿਰਵਿਕਲਪ ਜਿਸ ਵਿਚ ਕੇਵਲ ਬ੍ਰਹਮਭਾਵ ਵਿਚ ਲੀਨਤਾ ਹੋਇਆ ਕਰਦੀ ਹੈ, ਇਸ ਤੋਂ ਅੱਗੇ ਰਾਜਮੇਧ ਸਮਾਧੀ ਹੁੰਦੀ ਹੈ ਜਿਸ ਨਾਲ ਪਰੀਪੂਰਨ ਪ੍ਰਮੇਸ਼ਰ ਵਿਚ ਲੀਨਤਾ ਪ੍ਰਾਪਤ ਹੁੰਦੀ ਹੈ। ਇਹ ਗੁਰੂ ਦੀ ਕਿੱਪਾ ਨਾਲ ਹੋਇਆ ਕਰਦੀ ਹੈ। ਸੋ ਇਹ ਜਿੰਨਾ ਉਪਰ ਦੱਸਿਆ ਗਿਆ ਹੈ ਇਸ ਨੂੰ ਤਪ ਤਾਓ ਆਖਿਆ ਜਾਂਦਾ ਹੈ। ਇਹ ਸਾਰਾ ਅਗਨ ਤਪ ਤਾਉ ਦੋ ਘੇਰੇ ਵਿਚ ਆਉਂਦਾ ਹੈ। ਸਾਰੇ ਤਪਾਂ ਨਾਲੋਂ ਸੋਸ਼ਟ ਜੋ ਤਪ ਹੈ ਉਹ ਗੁਰੂ ਸੇਵਾ ਦਾ ਹੋਇਆ ਕਰਦਾ ਹੈ ਜਿਸ ਬਾਰੇ ਪਿਛੇ ਦਸਿਆ ਜਾ ਚੁਕਿਆ ਹੈ। ਧਾਰਨਾ ਇਕ ਵਾਰੀ ਫੇਰ ਪੜ੍ਹ ਲਓ -

**ਧਾਰਨਾ - ਸੇਵਾ ਗੁਰਾਂ ਦੀ ਤਪਾਂ ਸਿਰ ਤਪ ਹੈ,
ਕਰ ਲੈ ਸੇਵਾ ਮਾਣ ਛੱਡ ਕੇ - 2, 2.
ਕਰ ਲੈ ਸੇਵਾ ਜੀ, ਮਾਣ ਛੱਡ ਕੇ - 2,**

2.

**ਸੇਵਾ ਗੁਰਾਂ ਦੀ ਤਪਾਂ ਸਿਰ ਤਪ
ਹੈ.....-2**

ਗੁਰ ਸੇਵਾ ਤਪਾਂ ਸਿਰਿ ਤਪੁ ਸਾਰ॥

ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥
 ਦਰਿ ਸਾਚੈ ਦੀਸੈ ਸਚਿਆਰੁ ॥
 ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥
 ਆਪੁ ਪਛਾਣਿ ਹਰਿ ਪਾਵੈ ਸੋਇ ॥
 ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥
 ਪੰਨਾ - 423

ਇਸੇ ਸੇਵਾ ਨੂੰ ਮਹੱਤਤਾ ਦਿੰਦਿਆਂ ਹੋਇਆਂ ਗੁਰੂ ਮਹਾਰਾਜ ਜੀ ਗੁਰੂ
ਦੀ ਆਗਿਆ ਪਾਲਣ ਕਰਨੀ ਬਹੁਤ ਵੱਡੀ ਸੇਵਾ ਦਸਦੇ ਹਨ ਜਿਵੇਂ ਕਿ

ਧਾਰਨਾ - ਆਗਿਆ ਸਮ ਨਹੀਂ ਜੀ,
 ਸਾਹਿਬ ਸੇਵਾ - ਸਾਹਿਬ ਸੇਵਾ - 2, 2.
 ਸਾਹਿਬ ਸੇਵਾ, ਸਾਹਿਬ ਸੇਵਾ - 4, 2.
 ਆਗਿਆ ਸਮ ਨਹੀਂ ਜੀ,-2

ਗੁਰ ਕੈ ਗ੍ਰਹਿ ਸੇਵਕੁ ਜੋ ਰਹੈ ॥
 ਗੁਰ ਕੀ ਆਗਿਆ ਮਨ ਮਹਿ ਸਰੈ ॥
 ਆਪਸ ਕਉ ਕਰਿ ਕਛੁ ਨ ਜਨਾਵੈ ॥
 ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥
 ਮਨੁ ਬੇਚੈ ਸਤਿਗੁਰ ਕੈ ਪਾਸਿ ॥
 ਤਿਸੁ ਸੇਵਕ ਕੈ ਕਾਰਜ ਰਾਸਿ ॥
 ਸੇਵਾ ਕਰਤ ਹੋਇ ਨਿਹਕਾਮੀ ॥
 ਤਿਸ ਕਉ ਹੋਤ ਪਰਾਪਤਿ ਸੁਆਮੀ ॥
 ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥
 ਨਾਨਕ ਸੌ ਸੇਵਕੁ ਗੁਰ ਕੀ ਮਤਿ ਲੋਇ ॥ ਪੰਨਾ
 - 286

ਗੁਰੂ ਛੇਵੇਂ ਪਾਤਸ਼ਾਹ ਕਰਤਾਰਪੁਰ ਬੈਠੇ ਸਨ ਆਪ ਨੇ ਸਹਿਜ ਸੁਭਾਅ
ਹੀ ਕਿਹਾ ਕਿ ਸੰਗਤਾਂ ਨੇ ਆਉਣਾ ਹੈ, ਦਰਿਆ ਵਿਚੋਂ ਪੱਥਰ ਕੱਢੋ, ਉਸ
ਵੇਲੇ ਭਾਈ ਚੂਹੜ ਜੀ ਉਠੇ ਅਤੇ ਪੱਥਰ ਕੱਢਣੇ ਸ਼ੁਰੂ ਕਰ ਦਿਤੇ। ਆਪ
ਨਾ ਰਾਤ ਨੂੰ ਸੁੱਤੇ, ਨਾ ਦਿਨ ਨੂੰ, ਨਾ ਆਰਾਮ ਕੀਤਾ, ਪ੍ਰਸ਼ਾਦ ਪਾਣੀ
ਵੀ ਤੁਰਿਆਂ ਜਾਂਦਿਆਂ ਨੇ ਛਕਿਆ, ਬੱਕ ਕੇ ਚੂਰ ਹੋ ਗਏ ਪਰ ਪੱਥਰਾਂ
ਦਾ ਢੇਰ ਲਾ ਦਿਤਾ। ਗੁਰੂ ਮਹਾਰਾਜ ਜੀ ਨੇ ਦੇਖਿਆ ਕਿ ਇਹ ਇਕੱਲਾ
ਹੀ ਗੁਰਸਿੱਖ ਪੱਥਰ ਢੋਹ ਰਿਹਾ ਸੀ, ਮਹਾਰਾਜ ਜੀ ਨੇ ਕਿਹਾ ਕਿ ਭਾਈ
ਚੂਹੜ! ਤੂੰ ਹੋਰ ਸਿੱਖ ਨਾਲ ਲਾ ਲੈਣੇ ਸਨ। ਉਸ ਨੇ ਕਿਹਾ ਕਿ ਸੱਚੇ
ਪਾਤਸ਼ਾਹ! ਆਪ ਦਾ ਹੁਕਮ ਤਾਂ ਸਭ ਨੇ ਸੁਣਿਆ ਸੀ, ਆਪ ਤੋਂ ਵੱਧ
ਮੇਰੀ ਕੀ ਮਜ਼ਾਲ ਹੈ ਕਿ ਅੱਗੋਂ ਮੈਂ ਹੋਰ ਸਿੱਖਾਂ ਨੂੰ ਹੁਕਮ ਦੇਵਾਂ। ਗੁਰੂ
ਮਹਾਰਾਜ ਜੀ ਉਸ ਦੀ ਸੇਵਾ ਦੇਖ ਕੇ ਬਹੁਤ ਪ੍ਰਸੰਨ ਹੋਏ ਅਤੇ
ਬ੍ਰਹਮਿਗਿਆਨ ਦੀ ਦਾਤ ਬਖਸ਼ ਦਿਤੀ।

ਇਸ ਤਰ੍ਹਾਂ ਭਾਈ ਖੁਸ਼ਹਾਲੀ ਜੀ ਇਕੱਲੇ ਹੀ ਸਰਕੜਾ ਵੱਚ ਕੇ ਲਿਆਉਂਦੇ ਰਹੇ, ਉਹ ਵੀ ਭੁੱਖੇ ਤਿਹਾਏ ਸੇਵਾ ਕਰਦੇ ਰਹਿੰਦੇ। ਗੁਰੂ ਮਹਾਰਾਜ਼ ਛੇਵੇਂ ਪਾਤਸ਼ਾਹ ਜੀ ਕਸ਼ਮੀਰ ਵਿਚ ਗਏ ਹੋਏ ਸਨ, ਉਥੇ ਜੰਗਲ ਵਿਚ ਜਾ ਰਹੇ ਸਨ ਤਾਂ ਸੰਗਤ ਵਿਚ ਕਈ ਸਰੀਰਾਂ ਨੇ ਕਿਹਾ ਕਿ ਮਹਾਰਾਜ਼! ਅੱਗੇ ਰਸਤਾ ਬੜਾ ਖਤਰਨਾਕ ਹੈ ਇਨ੍ਹਾਂ ਮੌਜ਼ਾਂ ਵਿਚ ਉਚੀਆਂ ਟੀਸੀਆਂ ਤੇ ਸ਼ੇਰ ਬੈਠੇ ਰਹਿੰਦੇ ਹਨ। ਜਦੋਂ ਕੋਈ ਰਾਹਗੀਰ ਲੰਘਦਾ ਹੈ ਤਾਂ ਅਚਾਨਕ ਝਪਟਾ ਮਾਰ ਲੈਂਦੇ ਹਨ। ਹਜ਼ੂਰ! ਜੋ ਦੂਸਰਾ ਰਸਤਾ ਹੈ, ਉਹ ਠੀਕ ਹੈ। ਭਾਈ ਨਿਹਾਲਾ ਜੀ ਵੀ ਗੁਰੂ ਮਹਾਰਾਜ਼ ਜੀ ਨਾਲ ਜਾ ਰਹੇ ਸੀ ਜੋ ਕਸ਼ਮੀਰ ਵਿਚ ਕਰਨੀ ਤੇ ਕਮਾਈ ਵਾਲੇ ਸਿੱਖ ਸਨ। ਗੁਰੂ ਮਹਾਰਾਜ਼ ਜੀ ਨੇ ਉਸ ਨੂੰ ਕਿਹਾ ਕਿ ਭਾਈ ਨਿਹਾਲਾ! ਤੂੰ ਸਾਡੇ ਆਉਣ ਤਕ ਇਥੇ ਹੀ ਖੜ੍ਹਾ ਰਹੀਂ। ਗੁਰੂ ਮਹਾਰਾਜ਼ ਜੀ ਦੂਸਰੇ ਰਸਤੇ ਹੁੰਦੇ ਹੋਏ ਆਪਣੇ ਨਿਜ ਅਸਥਾਨ ਤੇ ਪਹੁੰਚ ਗਏ ਪਰ ਭਾਈ ਨਿਹਾਲਾ ਜੀ ਗੁਰੂ ਦੇ ਬਚਨ ਦੇ ਬੰਨ੍ਹੇ ਉਥੇ ਹੀ ਖੜ੍ਹੇ ਰਹੇ। ਨਾ ਕੁਝ ਖਾਧਾ, ਨਾ ਕੁਝ ਪੀਤਾ। ਦੋ ਦਿਨ ਪਿਛੋਂ ਗੁਰੂ ਮਹਾਰਾਜ਼ ਜੀ ਨੇ ਬਚਨ ਕੀਤਾ ਕਿ ਭਾਈ ਨਿਹਾਲਾ ਕਿਥੇ ਹੈ, ਨਜ਼ਰ ਨਹੀਂ ਆਇਆ? ਸਭ ਨੇ ਇਕ ਜੂਬਾਨ ਹੋ ਕੇ ਕਿਹਾ ਕਿ ਪਾਤਸ਼ਾਹ! ਉਸ ਨੂੰ ਤਾਂ ਆਪ ਹੁਕਮ ਦੇ ਆਏ ਸੀ ਕਿ ਸਾਡੇ ਆਉਣ ਤਕ ਤੂੰ ਇਥੇ ਹੀ ਖੜ੍ਹਾ ਰਹੀਂ। ਐਨੇ ਵਿਚ ਹੀ ਗੁਰੂ ਮਹਾਰਾਜ਼ ਜੀ ਘੋੜੇ ਤੇ ਸਵਾਰ ਹੋ ਕੇ ਉਸ ਥਾਂ ਪਹੁੰਚਦੇ ਹਨ ਤਾਂ ਕੀ ਦੇਖਦੇ ਹਨ ਕਿ ਭਾਈ ਨਿਹਾਲਾ ਉਥੇ ਹੀ ਖੜ੍ਹਾ ਹੈ, ਅਤੇ ਉਸ ਦੇ ਮੁੱਖ ਤੌਂ ਧੀਮੀ ਆਵਾਜ਼ ਆ ਰਹੀ ਹੈ ‘ਸਤਿਨਾਮ ਵਾਹਿਗੁਰੂ-‘ਸਤਿਨਾਮ ਵਾਹਿਗੁਰ’। ਗੁਰੂ ਮਹਾਰਾਜ਼ ਜੀ ਨੇ ਘੋੜੇ ਤੌਂ ਉਤਰ ਕੇ ਛਾਤੀ ਨਾਲ ਲਾ ਲਿਆ ਅਤੇ ਕਿਹਾ ਗੁਰਸਿਖਾ! ਤੂੰ ਧੰਨ ਹੈ, ਤੂੰ ਗੁਰੂ ਦੇ ਬਚਨ ਦੀ ਕਮਾਈ ਕਰ ਰਿਹਾ ਹੈ। ਗੁਰੂ ਮਹਾਰਾਜ਼ ਜੀ ਨੇ ਬਜਰ ਕਪਾਟ ਥੋਲ੍ਹ ਦਿਤੇ ਅਤੇ ਅਗਮ ਨਿਗਮ ਦੀ ਸੋਝੀ ਬਖਸ਼ ਕੇ ਬ੍ਰਹਮਗਿਆਨ ਦੀ ਦਾਤ ਦੇ ਦਿਤੀ।

ਇਹ ਗੁਰੂ ਦੀ ਸੇਵਾ ਕਰਨਾ ਤਪ ਤਾਉਂ ਹੈ। ਪਿਆਰ ਦਾ ਭਾਂਡਾ ਅੰਮ੍ਰਿਤ ਨੂੰ ਸੰਭਾਲਣ ਲਈ ਜ਼ਰੂਰੀ ਹੈ, ਪਿਆਰ ਦੇ ਭਾਂਡੇ ਬਾਰੇ ਫੇਰ ਵਿਚਾਰ ਕਰਾਂਗੇ ਕਿਉਂਕਿ ਹੁਣ ਸਮਾਂ ਇੱਜਾਜ਼ਤ ਨਹੀਂ ਦਿੰਦਾ, ਪੂਰੇ ਤਿੰਨ ਘੰਟਿਆਂ ਤੋਂ ਆਪ ਸਾਰੀ ਸੰਗਤ ਕੀਰਤਨ ਵਿਚ ਜੁੜੇ ਬੈਠੇ ਹੋ ਜੋ ਆਪਾਂ ਲੰਬੀ ਚੌੜੀ ਵਿਚਾਰ ਅੱਜ ਦੇ ਦੀਵਾਨ ਸਮੇਤ ਚਾਰ ਦੀਵਾਨਾਂ ਵਿਚ ਕੀਤੀ ਹੈ ਉਹ ਇਹ ਹੈ ਕਿ ਅਸੀਂ ਸਰੀਰ ਨਹੀਂ ਹਾਂ। ਭਾਈ ਤਿਲੋਕਾ ਜੀ ਰਾਜਕਮਾਰੀ ਨੂੰ ਬਹੁਤ ਹੀ ਸਰਲ ਥੋਲੀ ਵਿਚ ਬਹੁਤ ਮਿਸਾਲਾਂ ਦੇ ਕੇ ਸਮਝਾਅ ਰਹੇ ਹਨ। ਆਪਾਂ ਇਸ ਨੂੰ ਹੋਰ ਵਿਚਾਰਾਂਗੇ ਜਦੋਂ ਤਕ ਚੰਗੀ ਤਰ੍ਹਾਂ ਸਾਡੀ ਸਮਝ ਵਿਚ ਨਹੀਂ ਆਉਂਦਾ।

ਗੁਰ ਸਤਾਤਰ

ਅਰਦਾਸ

ਹੁਕਮਨਾਮਾ

